


ਵੀ

ਵੀ ਸ਼ ਸ਼ਾ





# HEER

## WARIS SHAH

Script : Gurmukhi (Punjabi)

Text Copied from : [Punjabi-kavita.com](http://Punjabi-kavita.com)

# ਵਾਰਿਸ ਸ਼ਾਹ

ਵਾਰਿਸ ਸ਼ਾਹ (1722-1798) ਦਾ ਜਨਮ ਸੱਯਦ ਗੁਲਸ਼ੇਰ ਸ਼ਾਹ ਦੇ ਘਰ ਲਾਹੌਰ ਤੋਂ ਕਰੀਬ 50 ਕਿਲੋਮੀਟਰ ਦੂਰ ਸ਼ੇਖੂਪੁਰਾ ਜਿਲ੍ਹੇ ਦੇ ਪਿੰਡ ਜੰਡਿਆਲਾ ਸ਼ੇਰ ਖ਼ਾਨ ਵਿੱਚ ਹੋਇਆ। ਬਚਪਨ ਵਿੱਚ ਵਾਰਿਸ ਸ਼ਾਹ ਨੂੰ ਪਿੰਡ ਦੀ ਹੀ ਮਸਜਿਦ ਵਿੱਚ ਪੜ੍ਹਨ ਲਈ ਭੇਜਿਆ ਗਿਆ। ਉਸ ਤੋਂ ਬਾਅਦ ਉਨ੍ਹਾਂ ਨੇ ਦਰਸ਼ਨ-ਏ-ਨਜ਼ਾਮੀ ਦੀ ਸਿੱਖਿਆ ਕਸੂਰ ਵਿੱਚ ਮੌਲਵੀ ਗੁਲਾਮ ਮੁਰਤਜ਼ਾ ਕਸੂਰੀ ਕੋਲੋਂ ਹਾਸਲ ਕੀਤੀ। ਉੱਥੋਂ ਫਾਰਸੀ ਅਤੇ ਅਰਬੀ ਵਿੱਚ ਵਿਦਿਆ ਪ੍ਰਾਪਤ ਕਰਕੇ ਉਹ ਪਾਕਪਟਨ ਚਲੇ ਗਏ। ਪਾਕਪਟਨ ਵਿੱਚ ਬਾਬਾ ਫ਼ਰੀਦ ਦੀ ਗੱਦੀ ਉੱਤੇ ਮੌਜੂਦ ਬਜ਼ੁਰਗਾਂ ਕੋਲੋਂ ਉਨ੍ਹਾਂ ਨੂੰ ਆਤਮਕ ਗਿਆਨ ਦੀ ਪ੍ਰਾਪਤੀ ਹੋਈ, ਜਿਸ ਦੇ ਬਾਅਦ ਉਹ ਰਾਣੀ ਹਾਂਸ ਦੀ ਮਸਜਿਦ ਵਿੱਚ ਇਮਾਮ ਰਹੇ ਅਤੇ ਧਾਰਮਿਕ ਵਿਦਿਆ ਦਾ ਪ੍ਰਸਾਰ ਕਰਦੇ ਰਹੇ। ਉਨ੍ਹਾਂ ਦਾ ਨਾਂ ਪੰਜਾਬੀ ਦੇ ਸਿਰਮੌਰ ਕਵੀਆਂ ਵਿੱਚ ਆਉਂਦਾ ਹੈ। ਉਹ ਮੁੱਖ ਤੌਰ ਤੇ ਆਪਣੇ ਕਿੱਸੇ ਹੀਰ ਰਾਣਾ ਲਈ ਮਸ਼ਹੂਰ ਹਨ।



## ਹੀਰ ਵਾਰਿਸ ਸ਼ਾਹ

### 1. ਹਮਦ

ਅੱਵਲ ਹਮਦ ਖੁਦਾਇ ਦਾ ਵਿਰਦ ਕੀਜੇ, ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ।  
ਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ, ਮਾਸੂਕ ਹੈ ਨਬੀ ਰਸੂਲ ਮੀਆਂ।  
ਇਸ਼ਕ ਪੀਰ ਫਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂ।  
ਖਿਲੇ ਤਿਨ੍ਹਾਂ ਦੇ ਬਾਗ਼ ਕਲੂਬ ਅੰਦਰ, ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ ਮੀਆਂ।

(ਅੱਵਲ=ਸਭ ਤੋਂ ਪਹਿਲਾਂ, ਹਮਦ=ਸਿਫਤ, ਵਿਰਦ=ਸਿਮਰਨ,ਜ਼ਿਕਰ, ਮੂਲ=ਜੜ੍ਹ, ਬੁਨਿਆਦ, ਨਬੀ ਰਸੂਲ=ਹਜ਼ਰਤ ਮੁਹੰਮਦ ਸਾਹਿਬ, ਰੰਜੂਲ=ਰੰਜੂਰ,ਗ਼ਮਨਾਕ, ਮਰਤਬਾ=ਪਦਵੀ, ਕਲੂਬ=ਦਿਲ, ਬਾਬ=ਦਰਵਾਜ਼ਾ; ਪਾਠ ਭੇਦ: ਕੀਜੇ=ਕੀਚੈ, ਖਿਲੇ ਤਿਨ੍ਹਾਂ ਦੇ ਬਾਗ਼=ਖੁਲ੍ਹੇ ਤਿਨ੍ਹਾਂ ਦੇ ਬਾਬ)

### 2. ਰਸੂਲ ਦੀ ਸਿਫਤ

ਦੂਈ ਨਾਅਤ ਰਸੂਲ ਮਕਬੂਲ ਵਾਲੀ, ਜੈਦੇ ਹੱਕ ਨਜ਼ੂਲ ਲੈਲਾਕ ਕੀਤਾ।  
ਖਾਕੀ ਆਖ ਕੇ ਮਰਤਬਾ ਵਡਾ ਦਿੱਤਾ, ਸਭ ਖ਼ਲਕ ਦੇ ਐਬ ਥੀ ਪਾਕ ਕੀਤਾ।  
ਸਰਵਰ ਹੋਇਕੇ ਐਲੀਆਂ ਅੰਬੀਆਂ ਦਾ, ਅੱਗੇ ਹੱਕ ਦੇ ਆਪ ਨੂੰ ਖ਼ਾਕ ਕੀਤਾ।  
ਕਰੇ ਉੱਮਤੀ ਉੱਮਤੀ ਰੇਜ਼ ਕਿਆਮਤ, ਖੁਸ਼ੀ ਛੱਡ ਕੇ ਜੀਉ ਗ਼ਮਨਾਕ ਕੀਤਾ।

(ਨਾਅਤ=ਰਸੂਲ ਦੀ ਸ਼ਾਨ ਵਿੱਚ ਸਿਫਤ ਭਰੇ ਸ਼ਿਅਰ ਜਾਂ ਕਵਿਤਾ, ਨਜ਼ੂਲ=ਰਬ ਨੇ ਉਤਾਰਿਆ,ਨਾਜ਼ਲ ਕੀਤਾ, ਲੈਲਾਕ=ਹਦੀਸ ਵਲ ਇਸ਼ਾਰਾ ਹੈ, "ਬਲੈਲਾਕਾ ਲਮਾ ਖ਼ਲਕਤੁਲ ਅਫਲਾਕ" ਭਾਵ ਜੇ ਕਰ ਤੂੰ ਨਾ ਹੁੰਦਾ ਤਾਂ ਮੈਂ ਆਕਾਸ਼ ਪੈਦਾ ਨਾ ਕੀਤੇ ਹੁੰਦੇ, ਹਦੀਸ=ਰਸੂਲ ਦੇ ਕਹੇ ਸ਼ਬਦਾਂ ਅਤੇ ਕੰਮ ਦੀ ਖ਼ਬਰ, ਖਾਕੀ=ਮਿੱਟੀ ਦਾ ਬਣਿਆ, ਸਰਵਰ=ਸਰਦਾਰ, ਐਲੀਆਂ=ਵਲੀ ਦਾ ਬਹੁ-ਵਚਨ,ਰਬ ਦੇ ਪਿਆਰੇ, ਅੰਬੀਆਂ=ਨਬੀ ਦਾ ਬਹੁ-ਵਚਨ,ਰਬ ਦੇ ਨਾਇਬ, ਹੱਕ=ਰਬ, ਉੱਮਤੀ=ਉਮਤ ਦਾ ਇੱਕਵਚਨ,ਮੁਸਲਮਾਨ)

### 3. ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫਤ

ਚਾਰੇ ਯਾਰ ਰਸੂਲ ਦੇ ਚਾਰ ਗੌਹਰ, ਸੱਭੇ ਇੱਕ ਥੀ ਇੱਕ ਚੜ੍ਹਦੜੇ ਨੇ।  
ਅਬੂ ਬਕਰ ਤੇ ਉਮਰ, ਉਸਮਾਨ, ਅਲੀ, ਆਪੋ ਆਪਣੇ ਗੁਣੀਂ ਸੋਹੰਦੜੇ ਨੇ।  
ਜਿਨ੍ਹਾਂ ਸਿਦਕ ਯਕੀਨ ਤਹਿਕੀਕ ਕੀਤਾ, ਰਾਹ ਰਬ ਦੇ ਸੀਸ ਵਿਕੰਦੜੇ ਨੇ।  
ਜ਼ੋਕ ਛੱਡ ਕੇ ਜਿਨ੍ਹਾਂ ਨੇ ਜੁਹਦ ਕੀਤਾ, ਵਾਹ ਵਾਹ ਉਹ ਰੱਬ ਦੇ ਬੰਦੜੇ ਨੇ।

(ਗੌਹਰ=ਮੋਤੀ, ਅਬੂ ਬਕਰ, ਉਮਰ, ਉਸਮਾਨ ਅਤੇ ਅਲੀ ਇਹ ਪਹਿਲੇ ਚਾਰ ਖ਼ਲੀਫ਼ੇ ਹਨ, ਖਲੀਫ਼ਾ=ਰਸੂਲ ਸਾਹਿਬ ਵਾਂਗੂੰ ਇਸਲਾਮ ਦੇ ਰੂਹਾਨੀ ਲੀਡਰ, ਜੁਹਦ=ਬੰਦਗੀ; ਪਾਠ ਭੇਦ=ਜ਼ੋਕ=ਸੌਕ)

### 4. ਪੀਰ ਦੀ ਸਿਫਤ

ਮਦਰ ਪੀਰ ਦੀ ਹੁਬ ਦੇ ਨਾਲ ਕੀਚੈ, ਜੈਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀ।  
ਬਾਝ ਉਸ ਜਨਾਬ ਦੇ ਪਾਰ ਨਾਹੀਂ, ਲਖ ਢੂੰਡਦੇ ਫਿਰਨ ਫਕੀਰੀਆਂ ਨੀ।  
ਜਿਹੜੇ ਪੀਰ ਦੀ ਮਿਹਰ ਮਨਜ਼ੂਰ ਹੋਏ, ਘਰ ਤਿਨ੍ਹਾਂ ਦੇ ਪੀਰੀਆ ਮੀਰੀਆਂ ਨੀ।  
ਰੇਜ਼ ਹਸਰ ਦੇ ਪੀਰ ਦੇ ਤਾਲਿਬਾਂ ਨੂੰ, ਹੱਥ ਸਜੜੇ ਮਿਲਣਗੀਆਂ ਚੀਰੀਆਂ ਨੀ।

(ਮਦਰ=ਸਿਫਤ, ਹੁਬ=ਪਿਆਰ, ਸ਼ਰਯਾ, ਰੇਜ਼ ਹਸਰ=ਕਿਆਮਤ ਦਾ ਦਿਨ ਜਦੋਂ ਸਾਰੇ ਦਫਨ ਕੀਤੇ ਮੁਰਦੇ ਕਬਰਾਂ ਵਿੱਚੋਂ ਜਿਊਂਦੇ ਹੋ ਕੇ ਉੱਠਣਗੇ, ਚੀਰੀ=ਪਰਵਾਨਾ, ਮੀਰੀ=ਸਰਦਾਰੀ, ਤਾਲਿਬ=ਮੁਰੀਦ,ਸੱਚੀ ਤਲਬ ਰੱਖਣ ਵਾਲਾ)

### 5. ਬਾਬਾ ਫਰੀਦ ਸ਼ਕਰ ਗੰਜ ਦੀ ਸਿਫਤ

ਮੌਦੂਦ ਦਾ ਲਾਡਲਾ ਪੀਰ ਚਿਸਤੀ, ਸ਼ਕਰ-ਗੰਜ ਮਸਉਦ ਭਰਪੂਰ ਹੈ ਜੀ।  
ਖ਼ਾਨਦਾਨ ਵਿੱਚ ਚਿਸਤ ਦੇ ਕਾਮਲੀਅਤ, ਸ਼ਹਿਰ ਫਕਰ ਦਾ ਪਟਣ ਮਾਮੂਰ ਹੈ ਜੀ।  
ਬਾਹੀਆਂ ਕੁਤਬਾਂ ਵਿੱਚ ਹੈ ਪੀਰ ਕਾਮਲ, ਜੈਦੀ ਆਜ਼ੀ ਜੁਹਦ ਮਨਜ਼ੂਰ ਹੈ ਜੀ।  
ਸ਼ਕਰ ਗੰਜ ਨੇ ਆਣ ਮੁਕਾਮ ਕੀਤਾ, ਦੁਖ ਦਰਦ ਪੰਜਾਬ ਦਾ ਦੂਰ ਹੈ ਜੀ।

(ਮੈਂਦੂਦ=ਖਵਾਜਾ ਮੁਹੰਮਦ ਮੈਂਦੂਦ ਚਿਸਤੀ, ਇਨ੍ਹਾਂ ਦਾ ਮਜ਼ਹਬ ਚਿਸਤੀ ਖੁਰਾਸਾਨ ਵਿੱਚ ਹਰਾਤ ਸ਼ਹਿਰ ਦੇ ਲਾਗੇ ਹੈ, ਮਸਊਦ=ਬਾਬਾ ਫਰੀਦ ਸ਼ਕਰ ਗੰਜ ਦਾ ਪੂਰਾ ਨਾਂ ਫਰੀਦਉੱਦੀਨ ਮਸਊਦ ਸੀ, ਗੁਰੂ ਗ੍ਰੰਥ ਸਾਹਿਬ ਵਿੱਚ ਇਨ੍ਹਾਂ ਦੀ ਬਾਣੀ ਸ਼ਾਮਲ ਹੈ, ਕਾਮਲ=ਪੂਰਾ, ਪਟਣ=ਪਾਕ ਪਟਣ, ਜ਼ਿਲਾ ਸਾਹੀਵਾਲ ਜਿੱਥੇ ਬਾਬਾ ਫਰੀਦ ਜੀ ਨੇ ਆ ਕੇ ਡੇਰਾ ਲਾਇਆ ਸੀ, ਮਾਮੂਰ=ਆਬਾਦ,ਖੁਸ਼ਹਾਲ, ਕਾਮਲੀਅਤ= ਪੂਰਣਤਾਈ; ਪਾਠ ਭੇਦ= ਮੁਕਾਮ=ਮਕਾਨ)

## 6. ਕਿੱਸਾ ਹੀਰ ਰਾਂਝਾ ਲਿਖਣ ਬਾਰੇ

ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ, ਕਿੱਸਾ ਹੀਰ ਦਾ ਨਵਾਂ ਬਣਾਈਏ ਜੀ ।  
ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਜੀਭ ਸੁਹਣੀ ਨਾਲ ਸੁਣਾਈਏ ਜੀ ।  
ਨਾਲ ਅਜਬ ਬਹਾਰ ਦੇ ਸ਼ਿਅਰ ਕਹਿ ਕੇ ਰਾਂਝੇ ਹੀਰ ਦਾ ਮੇਲ ਕਰਾਈਏ ਜੀ ।  
ਯਾਰਾਂ ਨਾਲ ਬਹਿ ਕੇ ਵਿਚ ਮਜਲਿਸਾਂ, ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ ।

(ਝੋਕ=ਡੇਰਾ ਪਿੰਡ, ਮਜਲਿਸਾਂ=ਮਜਲਿਸ ਦਾ ਬਹੁ-ਵਚਨ,  
ਪਾਠ ਭੇਦ: ਕਿੱਸਾ=ਇਸ਼ਕ, ਜੀਭ ਸੁਹਣੀ=ਫੁੱਲ ਸੁਹਣੇ, ਬਹਿਕੇ ਵਿਚ ਮਜਲਿਸਾਂ=  
ਮਜਲਿਸਾਂ ਵਿੱਚ ਬਹਿ ਕੇ)

## 7. ਵਾਕ ਕਵੀ

ਹੁਕਮ ਮੰਨ ਕੇ ਸੱਜਣਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏ ।  
ਫ਼ਿਕਰਾ ਜੇੜ ਕੇ ਖੂਬ ਦਰੁਸਤ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏ ।  
ਬਹੁਤ ਜੀਉ ਦੇ ਵਿੱਚ ਤਦਬੀਰ ਕਰਕੇ, ਫ਼ਰਹਾਦ ਪਹਾੜ ਨੂੰ ਤੋੜਿਆ ਏ ।  
ਸੱਭਾ ਵੀਣ ਕੇ ਜੇਬ ਬਣਾਇ ਦਿੱਤਾ, ਜੇਹਾ ਇਤਰ ਗੁਲਾਬ ਨਚੋੜਿਆ ਏ ।

(ਬਹਾਰ=ਸੁਹਣਾ,ਖੁਸ਼ੀ, ਦਰੁਸਤ=ਠੀਕ, ਸਹੀ, ਵੀਣ ਕੇ=ਚੁਣ ਕੇ, ਜੇਬ=ਸੁੰਦਰ)

## 8. ਕਿੱਸੇ ਦਾ ਆਰੰਭ, ਤਖ਼ਤ ਹਜ਼ਾਰਾ ਅਤੇ ਰਾਂਝੇ ਬਾਰੇ

ਕੇਹੀ ਤਖ਼ਤ ਹਜ਼ਾਰੇ ਦੀ ਸਿਫਤ ਕੀਜੇ, ਜਿੱਥੇ ਰਾਂਝਿਆਂ ਰੰਗ ਮਚਾਇਆ ਏ ।  
ਛੈਲ ਗੱਭਰੂ, ਮਸਤ ਅਲਬੇਲੜੇ ਨੀ, ਸੁੰਦਰ ਹਿੱਕ ਥੀ ਹਿੱਕ ਸਵਾਇਆ ਏ ।  
ਵਾਲੇ ਕੇਕਲੇ, ਮੁੰਦਰੇ, ਮਝ ਲੁੰਡੀ, ਨਵਾਂ ਠਾਠ ਤੇ ਠਾਠ ਚੜ੍ਹਾਇਆ ਏ ।  
ਕੇਹੀ ਸਿਫਤ ਹਜ਼ਾਰੇ ਦੀ ਆਖ ਸਕਾਂ, ਗੋਇਆ ਬਹਿਸ਼ਤ ਜ਼ਮੀਨ ਤੇ ਆਇਆ ਏ ।

(ਮਝ=ਲੱਕ ਦੁਆਲੇ, ਲੁੰਡੀ=ਚਾਦਰਾ, ਬਹਿਸ਼ਤ=ਭਿਸਤ; ਪਾਠ ਭੇਦ:ਕੇਹੀ  
ਤਖ਼ਤ ਹਜ਼ਾਰੇ ਦੀ ਸਿਫਤ ਕੀਜੇ=ਇੱਕ ਤਖ਼ਤ ਹਜ਼ਾਰਿਉਂ ਗੱਲ ਕੀਚੈ ਕੇਹੀ  
ਸਿਫਤ ਹਜ਼ਾਰੇ ਦੀ ਆਖ ਸਕਾਂ, ਗੋਇਆ ਬਹਿਸ਼ਤ=ਵਾਰਿਸ ਕੀ ਹਜ਼ਾਰੇ ਦੀ  
ਸਿਫਤ ਆਖਾਂ, ਗੋਇਆ)

## 9. ਰਾਂਝੇ ਦਾ ਬਾਪ

ਮੈਂਜੂ ਚੈਧਰੀ ਪਿੰਡ ਦੀ ਪਾਂਧ ਵਾਲਾ, ਚੰਗਾ ਭਾਈਆਂ ਦਾ ਸਰਦਾਰ ਆਹਾ ।  
ਅੱਠ ਪੁੱਤਰ ਦੇ ਬੇਟੀਆਂ ਤਿਸ ਦੀਆਂ ਸਨ, ਵੱਡ-ਟੱਬਰਾ ਤੇ ਸ਼ਾਹੂਕਾਰ ਆਹਾ ।  
ਭਲੀ ਭਾਈਆਂ ਵਿੱਚ ਪਰਤੀਤ ਉਸਦੀ, ਮੰਨਿਆ ਚੱਤਰੇ 'ਤੇ ਸਰਕਾਰ ਆਹਾ ।  
ਵਾਰਿਸ ਸ਼ਾਹ ਇਹ ਕੁਦਰਤਾਂ ਰਬ ਦੀਆਂ ਨੀਯੀਦੇ ਨਾਲ ਉਸ ਬਹੁਤ ਪਿਆਰ ਆਹਾ ।

(ਪਾਂਧ=ਇੱਜ਼ਤ, ਪੁਛ ਗਿਛ ਵਾਲਾ, ਦਰਬ=ਦੈਲਤ, ਚੱਤਰਾ=ਚਬੂਤਰਾ,  
ਪਾਠ ਭੇਦ: ਵੱਡ-ਟੱਬਰਾ ਤੇ ਸ਼ਾਹੂਕਾਰ=ਦਰਬ ਤੇ ਮਾਲ ਪਰਵਾਰ)

## 10. ਰਾਂਝੇ ਨਾਲ ਭਾਈਆਂ ਦਾ ਸਾੜਾ

ਬਾਪ ਕਰੇ ਪਿਆਰ ਤੇ ਵੈਰ ਭਾਈ, ਡਰ ਬਾਪ ਦੇ ਥੀ ਪਏ ਸੰਗਦੇ ਨੇ ।  
ਗੁਝੇ ਮੇਹਣੇ ਮਾਰ ਦੇ ਸੱਪ ਵਾਂਝੂੰ, ਉਸ ਦੇ ਕਾਲਜੇ ਨੂੰ ਪਏ ਡੰਗਦੇ ਨੇ ।  
ਕੋਈ ਵੱਸ ਨਾ ਚੱਲੇ ਜੇ ਕੱਢ ਛਡਣ, ਦੱਦੇ ਮੇਹਣੇ ਰੰਗ ਬਰੰਗ ਦੇ ਨੇ ।  
ਵਾਰਿਸ ਸ਼ਾਹ ਇਹ ਗਰਜ਼ ਹੈ ਬਹੁਤ ਪਿਆਰੀ, ਹੋਰ ਸਾਕ ਨ ਸੈਨ ਨਾ ਅੰਗ ਦੇ ਨੇ ।

(ਸੈਨ=ਰਿਸ਼ਤੇਦਾਰ, ਸਬੰਧੀ; ਪਾਠ ਭੇਦ= ਚੱਲੇ ਜੇ =ਚੱਲਣੇ, ਦੱਦੇ=ਦੇ ਦੇ)

## 11. ਮੈਂਜੂ ਦੀ ਮੋਤ

ਤਕਦੀਰ ਸੇਤੀ ਮੈਂਜੂ ਫੈਤ ਹੋਇਆ, ਭਾਈ ਰਾਂਝੇ ਦੇ ਨਾਲ ਖਹੇੜਦੇ ਨੇ ।  
ਖਾਏ ਰੱਜ ਕੇ ਘੁਰਦਾ ਫਿਰੇ ਰੰਨਾਂ, ਕੱਢ ਰਿੱਕਤਾਂ ਧੀਦੇ ਨੂੰ ਛੇੜਦੇ ਨੇ ।  
ਨਿੱਤ ਸੱਜਰਾ ਘਾਉ ਕਲੇਜੜੇ ਦਾ, ਗੱਲਾਂ ਤ੍ਰਿੱਖੀਆਂ ਨਾਲ ਉਚੇੜਦੇ ਨੇ ।  
ਭਾਈ ਭਾਬੀਆਂ ਵੈਰ ਦੀਆਂ ਕਰਨ ਗੱਲਾਂ, ਏਹਾ ਝੰਝਟ ਨਿੱਤ ਨਬੇੜਦੇ ਨੇ ।

(ਖਹੇੜਦੇ=ਲੜਦੇ, ਖਹਿ ਬਾਜ਼ੀ ਕਰਦੇ, ਰਿੱਕਤਾਂ=ਮਖੌਲ, ਝੰਝਟ=ਝਗੜਾ,  
ਪਾਠ ਭੇਦ: ਫੈਤ=ਹੱਕ)

## 12. ਭੋਂ ਦੀ ਵੰਡ

ਹਾਜ਼ਿਰ ਕਾਜ਼ੀ ਤੇ ਪੈਂਚ ਸਦਾਇ ਸਾਰੇ, ਭਾਈਆਂ ਜ਼ਿਮੀਂ ਨੂੰ ਕੱਢ ਪਵਾਈ ਆਹੀ ।  
ਵੱਢੀ ਦੇ ਕੇ ਜ਼ਿਮੀਂ ਲੈ ਗਏ ਚੰਗੀ, ਬੰਜਰ ਜ਼ਿਮੀਂ ਰੰਝੇਟੇ ਨੂੰ ਆਈ ਆਹੀ ।  
ਕੱਛਾਂ ਮਾਰ ਸ਼ਰੀਕ ਮਜ਼ਾਖ ਕਰਦੇ, ਭਾਈਆਂ ਰਾਂਝੇ ਦੇ ਬਾਬ ਬਣਾਈ ਆਹੀ ।  
ਗੱਲ ਭਾਬੀਆਂ ਏਹ ਬਣਾਇ ਛੱਡੀ, ਮਗਰ ਜੱਟ ਦੇ ਫੱਕੜੀ ਲਾਈ ਆਹੀ ।

(ਕੱਛ ਪਵਾਈ=ਮਿਣਤੀ ਕਰਾਈ, ਕੱਛਾਂ ਮਾਰ=ਖੁਸ਼ ਹੋ ਕੇ, ਬਾਬ=ਬੁਰੀ ਹਾਲਤ,  
ਫੱਕੜੀ ਲਾਈ=ਮੈਂਜੂ ਬਣਾ ਛੱਡਿਆ; ਪਾਠ ਭੇਦ= ਜ਼ਿਮੀਂ ਲੈ ਗਏ ਚੰਗੀ=ਭੁਇੰ ਦੇ  
ਬਣੇ ਵਾਰਿਸ)

## 13. ਭਾਬੀਆਂ ਦੇ ਮੇਹਣੇ

ਮੂੰਹ ਚੱਟ ਜੇ ਆਰਸੀ ਨਾਲ ਵੇਖਣ, ਤਿਨ੍ਹਾਂ ਵਾਹਣ ਕੇਹਾ ਹਲ ਵਾਹੁਣਾ ਈ ।  
ਪਿੰਡਾ ਪਾਲ ਕੇ ਚੇਪੜੇ ਪਟੇ ਜਿਨ੍ਹਾਂ, ਕਿਸੇ ਰੰਨ ਕੀ ਉਨ੍ਹਾਂ ਤੋਂ ਚਾਹੁਣਾ ਈ ।  
ਜਿਹੜਾ ਭੁਇੰ ਦੇ ਮਾਮਲੇ ਕਰੇ ਬੈਠਾ, ਏਸ ਤੋੜ ਨਾ ਮੂਲ ਨਿਬਾਹੁਣਾ ਈ ।  
ਪਿਆ ਵੰਝਲੀ ਵਾਹੇ ਤੇ ਰਾਗ ਗਾਵੇ, ਕੋਈ ਰੋਜ਼ ਦਾ ਇਹ ਪ੍ਰਾਹੁਣਾ ਈ ।

(ਆਰਸੀ=ਸ਼ੀਸ਼ਾ, ਦਿਹੋਂ=ਦਿਨ ਵੇਲੇ;

ਪਾਠ ਭੇਦ:ਪਿਆ ਵੰਝਲੀ ਵਾਹੇ ਤੇ ਰਾਗ =ਦਿਹੋਂ ਵੰਝਲੀ ਵਾਹੇ ਤੇ ਰਾਤ)

## 14. ਰਾਂਝੇ ਦਾ ਹਲ ਵਾਹ ਕੇ ਆਉਣਾ

ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ, ਲਾਹ ਅਰਲੀਆਂ ਛਾਉਂ ਨੂੰ ਆਂਵਦਾ ਏ ।  
ਭੱਤਾ ਆਣ ਕੇ ਭਾਬੀ ਨੇ ਕੋਲ ਧਰਿਆ, ਹਾਲ ਆਪਣਾ ਰੋ ਸੁਣਾਂਵਦਾ ਏ ।  
ਛਾਲੇ ਪਏ ਤੇ ਹੱਥ ਤੇ ਪੈਰ ਫੁੱਟੇ, ਸਾਨੂੰ ਵਾਹੀ ਦਾ ਕੰਮ ਨਾ ਭਾਂਵਦਾ ਏ ।  
ਭਾਬੀ ਆਖਦੀ ਲਾਡਲਾ ਬਾਪ ਦਾ ਸੈਂ ਵਾਰਿਸ ਸਾਹ ਪਿਆਰਾ ਹੀ ਮਾਉਂ ਦਾ ਏ ।

## 15. ਰਾਂਝਾ

ਰਾਂਝਾ ਆਖਦਾ ਭਾਬੀਉ ਵੈਰਨੇ ਨੀ, ਤੁਸਾਂ ਭਾਈਆ ਨਾਲੋਂ ਵਿਛੋੜਿਆ ਜੇ ।  
ਖੁਸੀ ਰੂਹ ਨੂੰ ਬਹੁਤ ਦਿਲਗੀਰ ਕੀਤਾ, ਤੁਸਾਂ ਫੁੱਲ ਗੁਲਾਬ ਦਾ ਤੋੜਿਆ ਜੇ ।  
ਸਕੇ ਭਾਈਆਂ ਨਾਲੋਂ ਵਿਛੋੜ ਮੈਨੂੰ, ਕੰਡਾ ਵਿੱਚ ਕਲੇਜੇੜੇ ਪੋੜਿਆ ਜੇ ।  
ਭਾਈ ਜਿਗਰ ਤੇ ਜਾਨ ਸਾਂ ਅਸੀਂ ਅੱਠੇ, ਵੱਖੇ ਵੱਖ ਹੀ ਚਾਇ ਨਿਖੇੜਿਆ ਜੇ ।  
ਨਾਲ ਵੈਰ ਦੇ ਰਿੱਕਤਾਂ ਛੇੜ ਭਾਬੀ, ਸਾਨੂੰ ਮੇਹਣਾ ਹੋਰ ਚਿਮੋੜਿਆ ਜੇ ।  
ਜਦੋਂ ਸਫਾਂ ਹੋ ਟੁਰਨਗੀਆਂ ਤਰਫ ਜੰਨਤ, ਵਾਰਿਸ ਸਾਹ ਦੀ ਵਾਗ ਨਾ ਮੋੜਿਆ ਜੇ ।

(ਦਿਲਗੀਰ=ਉਦਾਸ, ਪੋੜਿਆ=ਚੁਭੋਇਆ, ਨਿਖੇੜਿਆ=ਜੁਦਾ ਕੀਤਾ, ਸਫਾਂ ਹੋ ਟੁਰਨਗੀਆਂ ਤਰਫ ਜੰਨਤ=ਕਿਆਮਤ ਵਾਲੇ ਦਿਨ)

## 16. ਭਾਬੀ

ਕਰੋਂ ਆਕੜਾਂ ਖਾਇ ਕੇ ਦੁੱਧ ਚਾਵਲ, ਇਹ ਰੱਜ ਕੇ ਖਾਣ ਦੀਆਂ ਮਸਤੀਆਂ ਨੇ ।  
ਆਖਣ ਦੇਵਰੇ ਨਾਲ ਨਿਹਾਲ ਹੋਈਆਂ, ਸਾਨੂੰ ਸਭ ਸ਼ਰੀਕਣੀਆਂ ਹੱਸਦੀਆਂ ਨੇ ।  
ਇਹ ਰਾਂਝੇ ਦੇ ਨਾਲ ਹਨ ਘਿਉ-ਸੱਕਰ, ਪਰ ਜੀਉ ਦਾ ਭੇਤ ਨਾ ਦੱਸਦੀਆਂ ਨੇ ।  
ਰੰਨਾਂ ਡਿਗਦੀਆਂ ਵੇਖ ਕੇ ਛੈਲ ਮੁੰਡਾ, ਜਿਵੇਂ ਸ਼ਹਿਦ ਵਿਚ ਮੱਖੀਆਂ ਫਸਦੀਆਂ ਨੇ ।  
ਇੱਕ ਤੂੰ ਕਲੰਕ ਹੈਂ ਅਸਾਂ ਲੱਗਾ, ਹੋਰ ਸਭ ਸੁਖਾਲੀਆਂ ਵਸਦੀਆਂ ਨੇ ।  
ਘਰੋਂ ਨਿਕਲਸੋ ਤੇ ਜਦੋਂ ਮਰੋਂ ਭੁਖਾ, ਭੁਲ ਜਾਣ ਤੈਨੂੰ ਸੱਭੇ ਖਰਮਸਤੀਆਂ ਨੇ ।  
ਵਾਰਿਸ ਜਿਨ੍ਹਾਂ ਨੂੰ ਆਦਤਾਂ ਭੈੜੀਆਂ ਨੀ, ਸਭ ਖਲਕਤਾਂ ਉਨ੍ਹਾਂ ਤੋਂ ਨਸਦੀਆਂ ਨੇ ।

(ਨਿਹਾਲ=ਖੁਸ਼, ਘਿਉ ਸੱਕਰ=ਇੱਕ ਮਿਕ)

## 17. ਰਾਂਝਾ

ਤੁਸਾਂ ਛੱਤਰੇ ਮਰਦ ਬਣਾ ਦਿੱਤੇ, ਸੱਪ ਰੱਸੀਆਂ ਦੇ ਕਰੇ ਡਾਰੀਉ ਨੀ ।  
ਰਾਜੇ ਭੋਜ ਦੇ ਮੂੰਹ ਲਗਾਮ ਦੇ ਕੇ, ਚੜ੍ਹ ਦੌੜੀਆਂ ਹੋ ਟੁਣੇ ਹਾਰੀਉ ਨੀ ।  
ਕੈਰੇ ਪਾਂਡਵਾਂ ਦੀ ਸਫਾ ਗਾਲ ਸੁੱਟੀ, ਜਰਾ ਗੱਲ ਦੇ ਨਾਲ ਬੁਰਿਆਰੀਉ ਨੀ ।  
ਰਾਵਣ ਲੰਕ ਲੁਟਾਇਕੇ ਜ਼ਾਰਕ ਹੋਇਆ, ਕਾਰਨ ਤੁਸਾਂ ਦੇ ਹੀ ਹੈਸਿਆਰੀਉ ਨੀ ।

(ਤੁਸਾਂ ਛੱਤਰੇ ਮਰਦ=ਕਹਿੰਦੇ ਹਨ ਕਿ ਜਦੋਂ ਰਾਜਾ ਰਸਾਲੂ ਆਪਣੇ ਤੋਤੇ ਨੂੰ ਨਾਲ ਲੈ ਕੇ ਰਾਣੀ ਕੋਕਲਾਂ ਨੂੰ ਵਿਆਹੁਣ ਗਿਆ ਤਾਂ ਰਸਤੇ ਵਿੱਚ ਇੱਕ ਸ਼ਹਿਰ ਵਿੱਚੋਂ ਲੰਘਿਆ ਤਾਂ ਇੱਕ ਜਾਦੂਗਰ ਇਸਤਰੀ ਨੇ ਉਹਨੂੰ ਘੋੜੇ ਤੋਂ ਥੱਲੇ ਸੁੱਟ ਲਿਆ । ਉਸ ਪਿੱਛੋਂ ਇੱਕ ਮੰਤਰ ਪੜ੍ਹਿਆ ਅਤੇ ਰਾਜੇ ਦੇ ਸਿਰ ਵਿੱਚ ਇੱਕ ਸੂਈ ਚਭੇ ਕੇ ਉਸ ਨੂੰ ਛਤਰਾ ਬਣਾ ਦਿੱਤਾ । ਰਾਜੇ ਦਾ ਤੋਤਾ ਪਰੇਸ਼ਾਨੀ ਵਿੱਚ ਰਾਜੇ ਦੇ ਭਾਈ ਪੂਰਨ ਭਗਤ ਕੋਲ ਗਿਆ ਅਤੇ ਸਾਰੀ ਗੱਲ ਦੱਸੀ । ਪੂਰਨ

ਭਗਤ ਆਪਣੇ ਗੁਰੂ ਕੋਲੋਂ ਆਗਿਆ ਲੈ ਕੇ ਓਥੇ ਪੁੱਜਾ । ਉਹਨੇ ਸਾਰੀਆਂ ਜਾਦੂਗਰਨੀਆਂ ਇਕੱਠੀਆਂ ਕਰਕੇ ਪੁਛ ਗਿਛ ਕੀਤੀ । ਅਖੀਰ ਇੱਕ ਜਾਦੂਗਰਨੀ ਮੰਨ ਗਈ । ਉਹਨੇ ਛਤਰਾ ਲਿਆ ਕੇ ਪੇਸ਼ ਕੀਤਾ । ਪੂਰਨ ਭਗਤ ਦੇ ਹੁਕਮ ਨਾਲ ਛਤਰੇ ਦੇ ਸਿਰ ਵਿੱਚੋਂ ਸੂਈ ਕੱਢ ਕੇ ਉਹਨੂੰ ਫੇਰ ਮਨੁੱਖੀ ਰੂਪ ਵਿੱਚ ਲਿਆਂਦਾ, ਗਰਦ ਹੋਇਆ=ਮਿੱਟੀ ਹੋ ਗਇਆ; ਪਾਠ ਭੇਦ: ਕਾਰਨ ਤੁਸਾਂ ਦੇ ਹੀ ਹੈਸਿਆਰੀਉ=ਵਾਰਿਸ ਸਾਹ ਫਕੀਰ ਦੀਓ ਮਾਰੀਉ)

## 18. ਭਾਬੀ

ਭਾਬੀ ਆਖਦੀ ਗੁੰਡਿਆ ਮੁੰਡਿਆ ਵੇ, ਸਾਡੇ ਨਾਲ ਕੀ ਰਿੱਕਤਾਂ ਚਾਈਆਂ ਨੀ ।  
ਵਲੀ ਜੇਠ ਤੇ ਜਿਨ੍ਹਾਂ ਦੇ ਫੜ੍ਹ ਦੇਵਰ, ਡੁੱਬ ਮੋਈਆਂ ਉਹ ਭਰਜਾਈਆਂ ਨੀ ।  
ਘਰੇ ਘਰੀ ਵਿਚਾਰਦੇ ਲੋਕ ਸਾਰੇ, ਸਾਨੂੰ ਕੇਹੀਆਂ ਫਾਹੀਆਂ ਪਾਈਆਂ ਨੀ ।  
ਤੇਰੀ ਗੱਲ ਨਾ ਬਣੇਗੀ ਨਾਲ ਸਾਡੇ, ਜਾ ਪਰਨਾ ਲਿਆ ਸਿਆਲਾਂ ਦੀਆਂ ਜਾਈਆਂ ਨੀ ।

(ਪਰਨਾ ਲਿਆ=ਵਿਆਹ ਲਿਆ)

## 19. ਰਾਂਝਾ

ਮੂੰਹ ਬੁਰਾ ਦਿਸੰਦੜਾ ਭਾਬੀਏ ਨੀ, ਸੜੇ ਹੋਏ ਪਤੰਗ ਕਿਉਂ ਸਾੜਨੀ ਏਂ ।  
ਤੇਰੇ ਗੋਚਰਾ ਕੰਮ ਕੀ ਪਿਆ ਮੇਰਾ, ਸਾਨੂੰ ਬੋਲੀਆਂ ਨਾਲ ਕਿਉਂ ਮਾਰਨੀ ਏਂ ।  
ਕੋਠੇ ਚਾੜ੍ਹ ਕੇ ਪੌੜੀਆਂ ਲਾਹ ਲੈਂਦੀ, ਕੋਠੇ ਕਲਰ ਦੇ ਮਹਿਲ ਉਸਾਰਨੀ ਏਂ ।  
ਵਾਰਿਸ ਸਾਹ ਦੇ ਨਾਲ ਸਰਦਾਰਨੀ ਤੂੰ, ਪਰ ਪੇਕਿਆਂ ਵੱਲੋਂ ਗਵਾਰਨੀ ਏਂ ।

(ਕਲਰ=ਫਰੇਬ, ਪੇਕਿਆ ਵਲੋਂ ਗਵਾਰਨੀ=ਗੰਵਾਰਾਂ ਦੀ ਧੀ; ਪਾਠ ਭੇਦ: ਪਤੰਗ=ਫਕੀਰ, ਕੋਠੇ=ਉੱਤੇ, ਸਰਦਾਰਨੀ ਤੂੰ=ਕੀ ਪਿਆ ਤੈਨੂੰ)

## 20. ਭਾਬੀ

ਸਿੱਧਾ ਹੋਇ ਕੇ ਰੇਟੀਆਂ ਖਾਹਿ ਜੱਟਾ, ਅੜੀਆਂ ਕਾਸ ਨੂੰ ਏਡੀਆਂ ਚਾਈਆਂ ਨੀ ।  
ਤੇਰੀ ਪਨਘਟਾਂ ਦੇ ਉੱਤੇ ਪੇਉ ਪੇਈ, ਧੁੰਮਾਂ ਤਿੰਵਣਾਂ ਦੇ ਵਿੱਚ ਪਾਈਆਂ ਨੀ ।  
ਘਰ-ਬਾਰ ਵਿਸਾਰ ਕੇ ਖਵਾਰ ਹੋਈਆਂ, ਝੋਕਾਂ ਪ੍ਰੇਮ ਦੀਆਂ ਜਿਨ੍ਹਾਂ ਨੇ ਲਾਈਆਂ ਨੀ ।  
ਜੁਲਫਾਂ ਕਾਲੀਆਂ ਕੁੰਢੀਆਂ ਨਾਗ ਕਾਲੇ, ਜੋਕਾਂ ਹਿਕ ਤੇ ਆਣ ਬਰਾਈਆਂ ਨੀ ।  
ਵਾਰਿਸ ਸਾਹ ਏਹ ਜਿਨ੍ਹਾਂ ਦੇ ਚੰਨ ਦੇਵਰ, ਘੋਲ ਘੱਤੀਆਂ ਸਭ ਭਰਜਾਈਆਂ ਨੀ ।

(ਪੇਉ ਪੇਈ=ਰੋਲਾ, ਚਰਚਾ, ਘੋਲ ਘੱਤੀਆਂ=ਕੁਰਬਾਨ ਹੋਈਆਂ)

## 21. ਭਾਬੀ

ਅਠਖੇਲਿਆ ਅਹਿਲ ਦੀਵਾਨਿਆਂ ਵੇ, ਥੁੱਕਾਂ ਮੋਢਿਆਂ ਦੇ ਉੱਤੇ ਸੱਟਨਾ ਏਂ ।  
ਚੀਰਾ ਬੰਨ੍ਹ ਕੇ ਭਿੰਨੜੇ ਵਾਲ ਚੇਪੜ, ਵਿੱਚ ਤਿੰਵਣਾਂ ਫੇਰੀਆਂ ਘੱਟਨਾ ਏਂ ।  
ਰੇਟੀ ਖਾਂਦਿਆਂ ਲੂਣ ਜੇ ਪਵੇ ਥੋੜ੍ਹਾ, ਚਾ ਅੰਛਣੇ ਵਿੱਚ ਪਲੱਟਨਾ ਏਂ ।  
ਕੰਮ ਕਰੋਂ ਨਾਹੀਂ ਹੱਛਾ ਖਾਏਂ ਪਹਿਨੋਂ, ਜੜ੍ਹ ਆਪਣੇ ਆਪ ਦੀ ਪੱਟਨਾ ਏਂ ।

(ਚੀਰਾ=ਪਗੜੀ; ਪਾਠ ਭੇਦ: ਭਿੰਨੜੇ=ਭੰਬਲੇ, ਭੰਬੜੇ, ਜੜ੍ਹ ਆਪਣੇ ਆਪ ਦੀ=ਵਾਰਿਸ ਸਾਹ ਕਿਉਂ ਆਪ ਨੂੰ)

## 22. ਰਾਂਝਾ

ਭੁਲ ਗਏ ਹਾਂ ਵੜੇ ਹਾਂ ਆਣ ਵਿਹੜੇ ਸਾਨੂੰ ਬਖਸ਼ ਲੈ ਡਾਰੀਏ ਵਾਸਤਾ ਈ ।  
ਹੱਥੋਂ ਤੇਰਿਉਂ ਦੇਸ ਮੈਂ ਛੱਡ ਜਾਸਾਂ, ਰਖ ਘਰ ਰੈਂਸਿਆਰੀਏ ਵਾਸਤਾ ਈ ।  
ਦਿਰੋਂ ਰਾਤ ਤੈਂ ਜੁਲਮ ਤੇ ਲੱਕ ਬੱਧਾ, ਅਈ ਰੂਪ ਸਿੰਗਾਰੀਏ ਵਾਸਤਾ ਈ ।  
ਨਾਲ ਹੁਸਨ ਦੇ ਫਿਰੋਂ ਗੁਮਾਨ ਲੱਦੀ, ਸਮਝ ਮਸਤ ਹੰਕਾਰੀਏ ਵਾਸਤਾ ਈ ।  
ਜਦੇ ਜਿਸੇ ਦੇ ਨਾਲ ਨਾ ਗੱਲ ਕਰੋਂ, ਕਿਬਰ ਵਾਲੀਏ ਮਾਰੀਏ ਵਾਸਤਾ ਈ ।  
ਵਾਰਿਸ ਸ਼ਾਹ ਨੂੰ ਮਾਰ ਨਾ ਭਾਗ ਭਰੀਏ, ਅਈ ਮੁਣਸ ਪਿਆਰੀਏ ਵਾਸਤਾ ਈ ।

(ਭਾਗ ਭਰੀਏ=ਸੁਭਾਗ, ਜੀਤ ਸਿੰਘ ਸੀਤਲ ਅਨੁਸਾਰ 'ਰਚਨਾ ਦੁਆਬ ਵਿੱਚ  
ਹਰ ਵਿਆਹਦੜ ਨੂੰ ਭਾਗ ਭਰੀ ਕਹਿ ਕੇ ਬੁਲਾਉਂਦੇ ਹਨ । ਪਰ ਕਈ ਲੋਕੀਂ  
ਦੰਦ ਕਥਾ ਕਰਦੇ ਹਨ ਕਿ ਭਾਗ ਭਰੀ ਵਾਰਿਸ ਸ਼ਾਹ ਦੀ ਮਹਿਬੂਬਾ ਸੀ ਅਤੇ  
ਉਹ 'ਹੀਰ' ਲਿਖਵਾਉਣ ਦਾ ਇੱਕ ਕਾਰਨ ਸੀ, ਮੁਣਸ=ਮਾਲਕ, ਪਤੀ)

## 23. ਭਾਬੀ

ਸਾਡਾ ਹੁਸਨ ਪਸੰਦ ਨਾ ਲਿਆਵਨਾ ਏਂ, ਜਾ ਹੀਰ ਸਿਆਲ ਵਿਆਹ ਲਿਆਵੀਂ ।  
ਵਾਹ ਵੰਝਲੀ ਪ੍ਰੇਮ ਦੀ ਘਤ ਜਾਲੀ, ਕਾਈ ਨੱਢੀ ਸਿਆਲਾਂ ਦੀ ਫਾਹ ਲਿਆਵੀਂ ।  
ਤੈਂਥੇ ਵੱਲ ਹੈ ਰੰਨਾਂ ਵਿਲਾਵਣੋਂ ਦਾ, ਰਾਈ ਕੇਕਲਾਂ ਮਹਿਲ ਤੋਂ ਲਾਹ ਲਿਆਵੀਂ ।  
ਦਿਨੋਂ ਬੁਹਿਉ ਕੱਢਣੀਂ ਮਿਲੇ ਨਾਹੀਂ, ਰਾਤੀਂ ਕੰਧ ਪਿਛਵਾੜਿਉ ਢਾਹ ਲਿਆਵੀਂ ।  
ਵਾਰਿਸ ਸ਼ਾਹ ਨੂੰ ਨਾਲ ਲੈ ਜਾਇ ਕੇ ਤੇ, ਜਿਹੜਾ ਦਾਉ ਲੱਗੇ ਸੇਈ ਲਾ ਲਿਆਵੀਂ ।

(ਵਲ=ਤਰੀਕਾ, ਢੰਗ, ਵਿਲਾਵਣਾ=ਖਿਸਕਾਉਣਾ, ਫਸਾਉਣਾ)

## 24. ਰਾਂਝਾ

ਨੱਢੀ ਸਿਆਲਾਂ ਦੀ ਵਿਆਹ ਲਿਆਵਸਾਂ ਮੈਂ, ਕਰੇ ਬੋਲੀਆਂ ਕਿਉਂ ਠਠੇਲੀਆਂ ਨੀ ।  
ਬਹੇ ਘੱਤ ਪੀੜ੍ਹਾ ਵਾਂਗ ਮਹਿਰੀਆਂ ਦੇ, ਹੋਵਣ ਤੁਸਾਂ ਜੇਹੀਆਂ ਅੱਗੇ ਗੋਲੀਆਂ ਨੀ ।  
ਮੱਝ ਵਾਹ ਵਿੱਚ ਬੇੜੀਏ ਭਾਬੀਆਂ ਨੂੰ, ਹੋਵਣ ਤੁਸਾਂ ਜੇਹੀਆਂ ਬੜਬੋਲੀਆਂ ਨੀ ।  
ਬਸ ਕਰੇ ਭਾਬੀ ਅਸੀਂ ਰੱਜ ਰਹੇ, ਭਰ ਦਿੱਤੀਆਂ ਜੇ ਤੁਸਾਂ ਝੋਲੀਆਂ ਨੀ ।

(ਠਠੇਲੀ=ਠੱਠਾ, ਮਖੌਲ, ਮਹਿਰੀਆਂ=ਸਵਾਈਆਂ, ਗੋਲੀ=ਨੈਕਰਾਈ, ਮੱਝ ਵਾਹ=  
ਮੰਝਧਾਰ, ਨਦੀ ਦੇ ਵਿਚਾਲੇ, ਬੇੜੀਏ=ਡੋਬੀਏ; ਪਾਠ ਭੇਦ: ਬਸ ਕਰੇ ਭਾਬੀ  
ਅਸੀਂ=ਵਾਰਿਸ ਬਸ ਕਰੀਂ)

## 25. ਭਾਬੀ ਅਤੇ ਰਾਂਝਾ

ਕੇਹਾ ਭੇੜ ਮਚਾਇਉ ਈ ਕੱਚਿਆ ਵੇ, ਮੱਥਾ ਡਾਹਿਉ ਸੌਂਕਣਾਂ ਵਾਂਝ ਕੇਹਾ ।  
ਜਾਹਿ ਸੱਜਰਾ ਕੰਮ ਗਵਾ ਨਾਹੀਂ, ਹੋਇ ਜਾਸੀਆ ਜੇਬਨਾ ਫੇਰ ਬੇਹਾ ।  
ਰਾਂਝੇ ਖਾ ਗੁੱਸਾ ਸਿਰ ਧੌਲ ਮਾਰੀ, ਕੇਹੀ ਚੰਬੜੀ ਆਣ ਤੂੰ ਵਾਂਝ ਲੇਹਾ ।  
ਤੁਸੀਂ ਦੇਸ ਰੱਖੇ ਅਸੀਂ ਛੱਡ ਚੱਲੇ, ਲਾਹ ਝਗੜਾ ਭਾਬੀਏ ਗੱਲ ਏਹਾ ।  
ਹਥ ਪਕੜ ਕੇ ਜੁੱਤੀਆਂ ਮਾਰ ਬੁੱਕਲ, ਰਾਂਝਾ ਹੋਇ ਟੁਰਿਆ ਵਾਰਿਸ ਸ਼ਾਹ ਜੇਹਾ ।

(ਮੱਥਾ ਡਾਹੁਣਾ=ਝਗੜਾ ਕਰਨਾ; ਪਾਠ ਭੇਦ: ਕੱਚਿਆ=ਲੁਚਿਆ,  
ਡਾਹਿਉ=ਲਾਇਉ,)

## 26. ਰਾਂਝੇ ਦੇ ਘਰੋਂ ਜਾਣ ਦੀ ਭਰਾਵਾਂ ਨੂੰ ਖ਼ਬਰ ਮਿਲਣੀ

ਖ਼ਬਰ ਭਾਈਆਂ ਨੂੰ ਲੋਕਾਂ ਜਾਇ ਦਿੱਤੀ, ਧੀਦੇ ਰੁੱਸ ਹਜ਼ਾਰਿਉ ਚਲਿਆ ਜੇ ।  
ਹਲ ਵਾਹੁਣਾ ਓਸ ਤੋਂ ਹੋਏ ਨਾਹੀਂ, ਮਾਰ ਬੋਲੀਆਂ ਭਾਬੀਆਂ ਸੱਲਿਆ ਜੇ ।  
ਪਕੜ ਰਾਹ ਟੁਰਿਆ, ਹੰਝੂ ਨੈਣ ਰੋਵਣ, ਜਿਵੇਂ ਨਦੀ ਦਾ ਨੀਰ ਉਛੱਲਿਆ ਜੇ ।  
ਵਾਰਿਸ ਸ਼ਾਹ ਅੱਗੋਂ ਵੀਰ ਦੇ ਵਾਸਤੇ ਭਾਈਆਂ ਨੇ, ਅਧਵਾਟਿਉ ਰਾਹ ਜਾ ਮੱਲਿਆ ਜੇ ।

(ਸੱਲਿਆ=ਵਿਨੁਆ, ਮੰਝੇ ਨੈਣ ਰੋਵਣ=ਨਦੀ ਵਾਂਗੂੰ ਹੰਝੂ ਵਗਦੇ ਹਨ; ਪਾਠ  
ਭੇਦ: ਰੁੱਸ=ਉਠ, ਹੰਝੂ=ਮੰਝੇ)

## 27. ਵਾਕ ਕਵੀ

ਰੂਹ ਛੱਡ ਕਲਬੂਤ ਜਿਉਂ ਵਿਦਾਅ ਹੁੰਦਾ, ਤਿਵੇਂ ਏਹ ਦਰਵੇਸ਼ ਸਿਧਾਰਿਆ ਈ ।  
ਅੰਨ ਪਾਈ ਹਜ਼ਾਰੇ ਦਾ ਕਸਮ ਕਰਕੇ, ਕਸਦ ਝੰਗ ਸਿਆਲ ਚਿਤਾਰਿਆ ਈ ।  
ਕੀਤਾ ਰਿਜ਼ਕ ਨੇ ਆਣ ਉਦਾਸ ਰਾਂਝਾ, ਚਲੇ ਚਲੀ ਹੀ ਜੀਉ ਪੁਕਾਰਿਆ ਈ ।  
ਕੱਛੇ ਵੰਝਲੀ ਮਾਰ ਕੇ ਰਵਾਂ ਹੋਇਆ, ਵਾਰਿਸ ਸ਼ਾਹ ਨੇ ਵਤਨ ਵਿਸਾਰਿਆ ਈ ।

(ਕਲਬੂਤ=ਸਰੀਰ, ਕਸਦ=ਇਰਾਦਾ, ਚਿਤਾਰਿਆ=ਧਾਰਿਆ, ਰਵਾਂ ਹੋਇਆ=ਤੁਰ ਪਿਆ)

## 28. ਰਾਂਝੇ ਦੇ ਭਰਾ

ਆਖ ਰਾਂਝਿਆ ਭਾ ਕੀ ਬਣੀ ਤੇਰੇ, ਦੇਸ ਆਪਣਾ ਛੱਡ ਸਿਧਾਰ ਨਾਹੀਂ ।  
ਵੀਰਾ ਅੰਬੜੀ ਜਾਇਆ ਜਾਹ ਨਾਹੀਂ, ਸਾਨੂੰ ਨਾਲ ਫ਼ਿਰਾਕ ਦੇ ਮਾਰ ਨਾਹੀਂ ।  
ਏਹ ਬਾਂਦੀਆਂ ਤੇ ਅਸੀਂ ਵੀਰ ਤੇਰੇ, ਕੋਈ ਹੋਰ ਵਿਚਾਰ ਵਿਚਾਰ ਨਾਹੀਂ ।  
ਬਖ਼ਸ਼ ਇਹ ਗੁਨਾਹ ਤੂੰ ਭਾਬੀਆਂ ਨੂੰ, ਕੋਣ ਜੰਮਿਆ ਜੇ ਗੁਨਾਹਗਾਰ ਨਾਹੀਂ ।  
ਭਾਈਆਂ ਬਾਝ ਨਾ ਮਜ਼ਲਸਾਂ ਸੋਹਦੀਆਂ ਨੇ, ਅਤੇ ਭਾਈਆਂ ਬਾਝ ਬਹਾਰ ਨਾਹੀਂ ।  
ਭਾਈ ਮਰਨ ਤੇ ਪੈਂਦੀਆਂ ਭਜ ਬਾਹਾਂ, ਬਿਨਾਂ ਭਾਈਆਂ ਪਰ੍ਹੇ ਪਰਵਾਰ ਨਾਹੀਂ ।  
ਲੱਖ ਓਟ ਹੈ ਕੋਲ ਵਸੋਂਦਿਆਂ ਦੀ, ਭਾਈਆਂ ਗਿਆਂ ਜੇਡੀ ਕੋਈ ਹਾਰ ਨਾਹੀਂ ।  
ਭਾਈ ਢਾਂਵਦੇ ਭਾਈ ਉਸਾਰਦੇ ਨੇ, ਭਾਈਆਂ ਬਾਝ ਬਾਹਾਂ ਬੋਲੀ ਯਾਰ ਨਾਹੀਂ ।

(ਫ਼ਿਰਾਕ=ਵਿਛੋੜਾ, ਜੁਦਾਈ, ਬਾਂਦੀ=ਗੋਲੀ, ਪਰ੍ਹਾ=ਸੱਥ, ਪੰਚਾਇਤ, ਓਟ=  
ਆਸਰਾ, ਪਨਾਹ; ਪਾਠ ਭੇਦ: ਕੋਲ ਵਸੋਂਦਿਆਂ=ਭਾਈਆਂ ਵਸਦਿਆਂ, ਗਿਆਂ ਜੇਡੀ  
ਕੋਈ=ਜੀਵਦਿਆਂ ਦੇ ਕਾਈ, ਭਾਈਆਂ ਬਾਝ ਬਾਹਾਂ=ਵਾਰਿਸ ਭਾਈਆਂ ਬਾਝੋਂ)

## 29. ਰਾਂਝਾ

ਰਾਂਝੇ ਆਖਿਆ ਉਠਿਆ ਰਿਜ਼ਕ ਮੇਰਾ, ਮੈਥੋਂ ਭਾਈਓ ਤੁਸੀਂ ਕੀ ਮੰਗਦੇ ਹੋ ।  
ਸਾਂਭ ਲਿਆ ਜੇ ਬਾਪ ਦਾ ਮਿਲਖ ਸਾਰਾ, ਤੁਸੀਂ ਸਾਕ ਨਾ ਸੈਨ ਨਾ ਅੰਗ ਦੇ ਹੋ ।  
ਵਸ ਲੱਗੇ ਤਾਂ ਮਨਸੂਰ ਵਾਂਝੂੰ, ਮੈਨੂੰ ਚਾਇ ਸੂਲੀ ਉਤੇ ਟੰਗਦੇ ਹੋ ।  
ਵਿੱਚੋਂ ਖੁਸ਼ੀ ਹੋ ਅਸਾਂ ਦੇ ਨਿਕਲਣੇ 'ਤੇ, ਮੂੰਹੋਂ ਆਖਦੇ ਗੱਲ ਕਿਉਂ ਸੰਗਦੇ ਹੋ ।

(ਰਿਜ਼ਕ=ਅੰਨ ਪਾਈ, ਮਨਸੂਰ (ਹੱਲਾਜ)=ਇੱਕ ਰਬ ਦਾ ਪਿਆਰਾ ਫ਼ਕੀਰ  
ਇਬਨ-ਇ-ਖੁਲਕਾਨ ਨੇ ਆਪਣੀ ਤਾਰੀਖ ਵਿੱਚ ਇਸ ਦਾ ਨਾਂ ਹੁਸੈਨ ਪੁੱਤਰ  
ਮਨਸੂਰ ਲਿਖਿਆ ਹੈ । ਇਹ ਰੂੰ ਪਿੰਜਣ ਵਾਲਾ ਪੰਜਾ ਸੀ ਇਸ ਲਈ ਇਹਨੂੰ  
'ਹੱਲਾਜ' ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ । ਈਰਾਨ ਦੇ ਸ਼ਹਿਰ 'ਬੈਜਾ'

ਵਿੱਚ ਪੈਦਾ ਹੋਇਆ। ਕਾਫੀ ਪੜ੍ਹਿਆ ਲਿਖਿਆ ਸੁਝਵਾਨ ਸੀ। ਤੁਰਦਾ ਫਿਰਦਾ ਅਨਲਹੱਕ ਭਾਵ ਮੈਂ ਰਬ ਹਾਂ ਦੇ ਨਾਹਰੇ ਲਾਉਂਦਾ ਸੀ। ਮੁਲਾਇਣਿਆਂ ਨੇ ਖਲੀਫਾ ਮਕਤਦਿਰ ਤੇ ਜ਼ੋਰ ਪਾ ਕੇ 30 ਮਾਰਚ 922 ਨੂੰ ਇਹਨੂੰ ਸੂਲੀ ਤੇ ਚੜ੍ਹਾ ਦਿੱਤਾ। ਉਹ ਮਨਸੂਰ ਨੂੰ ਕਾਫਰ ਕਹਿੰਦੇ ਸਨ। ਦੋ ਪ੍ਰਸਿੱਧ ਸ਼ਾਇਰ ਮੌਲਾਨਾ ਰੂਮੀ ਅਤੇ ਜਨਾਬ ਅੱਤਾਰ ਮਨਸੂਰ ਨੂੰ ਵਲੀ ਅੱਲਾ ਖਿਆਲ ਕਰਦੇ ਹਨ। ਮਨਸੂਰ ਨੇ ਚਾਰ ਦਰਜ਼ ਕਿਤਾਬਾਂ ਲਿਖੀਆਂ ਸਨ। ਮਸਹੂਰ ਸੂਫੀ ਸਾਈਂ ਬੁੱਲ੍ਹੇ ਸ਼ਾਹ ਆਪਣੀਆਂ ਕਾਫੀਆਂ ਵਿੱਚ ਮਨਸੂਰ ਨੂੰ ਬੜੇ ਆਦਰ ਨਾਲ ਯਾਦ ਕਰਦਾ ਹੈ।

### 30. ਭਾਬੀਆਂ

ਭਰਜਾਈਆਂ ਆਖਿਆ ਰਾਂਝਿਆ ਵੇ, ਅਸੀਂ ਬਾਂਦੀਆਂ ਤੇਰੀਆਂ ਹੁੰਨੀਆਂ ਹਾਂ। ਨਾਉਂ ਲਿਆ ਹੈ ਜਦੋਂ ਤੂੰ ਜਾਵਣੇ ਦਾ, ਅਸੀਂ ਹੰਝੂਆਂ ਰੱਤ ਦੀਆਂ ਹੁੰਨੀਆਂ ਹਾਂ। ਜਾਨ ਮਾਲ ਕੁਰਬਾਨ ਹੈ ਤੁਧ ਉੱਤੇ, ਅਤੇ ਆਪ ਵੀ ਚੋਖਣੇ ਹੁੰਨੀਆਂ ਹਾਂ। ਸਾਨੂੰ ਸਬਰ ਕਰਾਰ ਨਾ ਆਵਦਾ ਹੈ, ਵਾਰਿਸ ਸ਼ਾਹ ਥੋਂ ਜਦੋਂ ਵਿਛੁੰਨੀਆਂ ਹਾਂ।

(ਮੁੰਨੀਆਂ=ਚੋਲੀਆਂ ਬਣੀਆਂ, ਹੰਝਰਾ=ਹੰਝੂ; ਪਾਠ ਭੇਦ: ਹੁੰਨੀਆਂ=ਮੁੰਨੀਆਂ, ਹੰਝੂਆਂ=ਹੰਝਰੇ, ਵਾਰਿਸ ਸ਼ਾਹ ਥੋਂ ਜਦੋਂ=ਜਿਸ ਵੇਲੇ ਤੈਥੋਂ)

### 31. ਰਾਂਝਾ

ਭਾਬੀ ਰਿਜ਼ਕ ਉਦਾਸ ਜਾਂ ਹੋ ਟੁਰਿਆ, ਹੁਣ ਕਾਸ ਨੂੰ ਘੇਰ ਕੇ ਠਗਦੀਆਂ ਹੋ। ਪਹਿਲਾਂ ਸਾੜ ਕੇ ਜੀਉ ਨਿਮਾਨੜੇ ਦਾ, ਪਿੱਛੋਂ ਮਲ੍ਹਮਾਂ ਲਾਵਣੇ ਲਗਦੀਆਂ ਹੋ। ਭਾਈ ਸਾਕ ਸਨ ਸੇ ਤੁਸਾਂ ਵੱਖ ਕੀਤੇ, ਤੁਸੀਂ ਸਾਕ ਕੀ ਸਾਡੀਆਂ ਲਗਦੀਆਂ ਹੋ। ਅਸੀਂ ਕੇਝੜੇ ਰੂਪ ਕਰੂਪ ਵਾਲੇ, ਤੁਸੀਂ ਜੇਬਨੇ ਦੀਆਂ ਨਈਂ ਵਗਦੀਆਂ ਹੋ। ਅਸਾਂ ਆਬ ਤੇ ਤੁਆਮ ਹਰਾਮ ਕੀਤਾ, ਤੁਸੀਂ ਠਗਈਆਂ ਸਾਰੜੇ ਜੱਗਦੀਆਂ ਹੋ। ਵਾਰਿਸ ਸ਼ਾਹ ਇਕੱਲੜੇ ਕੀ ਕਰਨਾ, ਤੁਸੀਂ ਸਤ ਇਕੱਠੀਆਂ ਵਗਦੀਆਂ ਹੋ।

(ਤੁਆਮ=ਖਾਣਾ; ਪਾਠ ਭੇਦ: ਘੇਰ ਕੇ ਠਗਦੀਆਂ=ਖਲੀਆਂ ਹਟਕਦੀਆਂ, ਇਕੱਲੜੇ ਕੀ ਕਰਨਾ=ਇਕੱਲੜਾ ਕੀ ਕਰਸੀ)

### 32. ਰਾਂਝੇ ਦਾ ਮਸੀਤ ਵਿੱਚ ਪੁੱਜਣਾ

ਵਾਹ ਲਾਇ ਰਹੇ ਭਾਈ ਭਾਬੀਆਂ ਭੀ, ਰਾਂਝਾ ਰੁਠ ਹਜ਼ਾਰਿਉਂ ਧਾਇਆ ਏ। ਭੁਖ ਨੰਗ ਨੂੰ ਝਾਗ ਕੇ ਪੰਧ ਕਰਕੇ, ਰਾਤੀਂ ਵਿੱਚ ਮਸੀਤ ਦੇ ਆਇਆ ਏ। ਹਥ ਵੰਝਲੀ ਪਕੜ ਕੇ ਰਾਤ ਅੱਧੀ, ਰਾਂਝੇ ਮਜ਼ਾ ਭੀ ਖੁਬ ਬਣਾਇਆ ਏ। ਰੰਨ ਮਰਦ ਨਾ ਪਿੰਡ ਵਿੱਚ ਰਹਿਆ ਕੋਈ, ਸਭਾ ਗਿਰਦ ਮਸੀਤ ਦੇ ਆਇਆ ਏ। ਵਾਰਿਸ ਸ਼ਾਹ ਮੀਆਂ ਪੰਡ ਝਗੜਿਆਂ ਦੀ, ਪਿੱਛੋਂ ਮੁੱਲਾਂ ਮਸੀਤ ਦਾ ਆਇਆ ਏ।

### 33. ਮਸੀਤ ਦੀ ਸਿਫਤ

ਮਸਜਿਦ ਬੈਤੁਲ-ਅਤੀਕ ਮਿਸਾਲ ਆਹੀ, ਖਾਨਾ ਕਾਅਬਿਉਂ ਡੋਲ ਉਤਾਰਿਆ ਨੇ। ਗੋਇਆ ਅਕਸਾ ਦੇ ਨਾਲ ਦੀ ਭੈਣ ਦੂਈ, ਸ਼ਾਇਦ ਸੰਦਲੀ ਨੂਰ ਉਸਾਰਿਆ ਨੇ। ਪੜ੍ਹਨ ਫਾਜ਼ਿਲ ਦਰਸ ਦਰਵੇਸ਼ ਮੁਫਤੀ, ਖੁਬ ਕੱਢੀ ਇਲਹਾਨਿ-ਪੁਰਕਾਰਿਆ ਨੇ। ਤਾਅਲੀਲ ਮੀਜਾਨ ਤੇ ਸਰਫ ਵਾਹੀ, ਸਰਫ ਮੀਰ ਭੀ ਯਾਦ ਪੁਕਾਰਿਆ ਨੇ।

ਕਾਜੀ ਕੁਤਬ ਤੇ ਕਨਜ਼ ਅਨਵਾਰ ਦੋਦਾਂ, ਮਸਊਦੀਆਂ ਜਿਲਦ ਸਵਾਰਿਆ ਨੇ। ਖਾਨੀ ਨਾਲ ਮਜਮੂਆ ਸੁਲਤਾਨੀਆਂ ਦੇ, ਅਤੇ ਹੈਰਤੁਲ-ਫਿਕਾ ਨਵਾਰਿਆ ਨੇ। ਫਤਵ ਬਰਹਿਨਾ ਮਨਜ਼ੂਮ ਸ਼ਾਹਾਂ, ਨਾਲ ਜਬਦੀਆਂ ਹਿਫਜ਼ ਕਰਾਰਿਆ ਨੇ। ਮਾਰਜੁਲ ਨਬੁਵਤਾਂ ਅਤੇ ਫਲਾਸਿਆਂ ਤੋਂ, ਰੋਜ਼ੇ ਨਾਲ ਇਖਲਾਸ ਪਸਾਰਿਆ ਨੇ। ਜੱਰਾਦੀਆਂ ਦੇ ਨਾਲ ਸ਼ਰ੍ਹਾ ਮੁੱਲਾਂ, ਜ਼ਿਨਜਾਨੀਆਂ ਨਹਿਵ ਨਤਾਰਿਆ ਨੇ। ਕਰਨ ਹਿਫਜ਼ ਕੁਰਾਨ ਤਫਸੀਰ ਦੋਦਾਂ, ਗ਼ੈਰ ਸ਼ਰ੍ਹਾ ਨੂੰ ਦੁੱਰਿਆਂ ਮਾਰਿਆ ਨੇ।

(ਬੈਤੁਲ-ਅਤੀਕ=ਕਾਅਬਾ, ਡੋਲ=ਸਕਲ, ਨਕਸਾ, ਮਿਸਾਲ=ਉਹਦੇ ਵਰਗਾ, ਖਾਨਾ ਕਾਅਬਾ=ਮੱਕਾ ਸ਼ਰੀਫ਼, ਅਕਸਾ=ਯਹੂਦੀਆਂ ਦੀ ਪਵਿੱਤਰ ਮਸਜਿਦ ਜਿਹਨੂੰ 'ਬੈਤੁਲ ਮੁਕੱਦਸ' ਵੀ ਕਹਿੰਦੇ ਹਨ, ਦਰਸ=ਸਬਕ, ਪਾਠ, ਮੁਫਤੀ=ਫਤਵਾ ਦੇਣ ਵਾਲਾ, ਕਾਜੀ, ਇਲਹਾਨਿ=ਸੂਰੀਲੀ ਆਵਾਜ਼, ਕਾਰੀ=ਕੁਰਾਨ ਦੀ ਤਲਾਵਤ ਕਰਨ ਵਾਲੇ, ਤਾਅਲੀਲ, ਮੀਜਾਨ=ਕਿਤਾਬਾਂ ਦੇ ਨਾਂਉ ਹਨ)

### 34. ਬੱਚੇ ਜੋ ਪੜ੍ਹਦੇ ਹਨ

ਇੱਕ ਨਜ਼ਮ ਦੇ ਦਰਸ ਹਰਕਰਨ ਪੜ੍ਹਦੇ, ਨਾਮ ਹੱਕ ਅਤੇ ਖ਼ਾਲਿਕ ਬਾਰੀਆਂ ਨੇ। ਗੁਲਿਸਤਾਂ ਬੋਸਤਾਂ ਨਾਲ ਬਹਾਰ-ਦਾਨਿਸ਼, ਤੂਤੀਨਾਮਿਉ ਵਾਹਿਦ-ਬਾਰੀਆਂ ਨੇ। ਮੁਨਸ਼ਾਤ ਨਸਾਬ ਤੇ ਅੱਬੁਲਫਜ਼ਲਾਂ, ਸ਼ਾਹਨਾਮਿਉ ਰਾਜਕ-ਬਾਰੀਆਂ ਨੇ। ਕਿਰਾਨੁਲ ਸਾਦੈਨ ਦੀਵਾਨ ਹਾਫਿਜ਼, ਸ਼ੀਰੀਂ ਖ਼ੁਸਰਵਾਂ ਲਿਖ ਸਵਾਰੀਆਂ ਨੇ।

(ਹਰਕਰਨ, ਖਾਲਕਬਾਰੀ=ਪੜ੍ਹਾਈਆਂ ਜਾਣ ਵਾਲੀਆਂ ਕਿਤਾਬਾਂ ਦੇ ਨਾਂ, ਪਾਠ ਭੇਦ: ਸ਼ੀਰੀਂ ਖ਼ੁਸਰਵਾਂ=ਵਾਰਿ ਸ਼ਾਹ ਨੇ)

### 35. ਬੱਚਿਆਂ ਦਾ ਪੜ੍ਹਨਾ

ਕਲਮਦਾਨ ਦਫਤੈਨ ਦਵਾਤ ਪੱਟੀ, ਨਾਵੇਂ ਏਮਲੀ ਵੇਖਦੇ ਲੜਕਿਆਂ ਦੇ। ਲਿਖਣ ਨਾਲ ਮਸੈਦੇ ਸਿਆਕ ਖਸਰੇ, ਸਿਆ ਅਵਾਰਜੇ ਲਿਖਦੇ ਵਰਕਿਆਂ ਦੇ। ਇੱਕ ਭੁਲ ਕੇ ਐਨ ਦਾ ਗ਼ੈਨ ਵਾਚਣ, ਮੁੱਲਾਂ ਜਿੰਦ ਕੱਢੇ ਨਾਲ ਕੜਕਿਆਂ ਦੇ। ਇੱਕ ਆਂਵਦੇ ਸ਼ੈਕ ਜੁਜ਼ਦਾਨ ਲੈ ਕੇ, ਵਿੱਚ ਮਕਤਬਾਂ ਦੇ ਨਾਲ ਤੜਕਿਆਂ ਦੇ।

(ਦਫਤੈਨ=ਫਾਈਲ, ਨਾਵੇਂ=ਨਾਵਾਂ ਦਾ ਲਿਖਣਾ, ਏਮਲੀ=ਇਮਲਾ, ਖੁਸ਼ਖ਼ਤ ਲਿਖਾਈ, ਮਸੈਦੇ=ਕੱਚੀ ਲਿਖਾਈ, ਹੱਥੀਂ ਲਿਖੀ ਕਿਤਾਬ ਜਿਹੜੀ ਛਾਪਣਲਈ ਤਿਆਰ ਕੀਤੀ ਗਈ ਹੋਵੇ, ਸਿਆਕ=ਹਿਸਾਬ ਦੇ ਕਾਇਦੇ, ਖਸਰਾ= ਪਿੰਡ ਦੇ ਖੇਤਾਂ ਦੀ ਸੂਚੀ, ਅਵਾਰਜੇ=ਬਹੁ-ਵਚਨ 'ਅਵਾਰਜਾ' ਦਾ, ਵਹੀ ਖਾਤਾ, ਹਿਸਾਬ ਕਿਤਾਬ, ਜੁਜ਼ਦਾਨ=ਬਸਤਾ; ਪਾਠ ਭੇਦ: ਵਿੱਚ ਮਕਤਬਾਂ ਦੇ ਨਾਲ=ਵਾਰਿਸ ਸ਼ਾਹ ਹੋਗੀ)

### 36. ਮੁੱਲਾਂ ਤੇ ਰਾਂਝੇ ਦੇ ਸਵਾਲ-ਜਵਾਬ

ਮੁੱਲਾਂ ਆਖਿਆ ਚੂਨੀਆਂ ਚੁੰਡਿਆਂ ਦੇਖਦਿਆਂ ਈ ਗ਼ੈਰ ਸ਼ਰ੍ਹਾ ਤੂੰ ਕੌਣ ਹੈ ਦੂਰ ਹੋ ਓਏ। ਏਥੇ ਲੁਚਿਆਂ ਦੀ ਕਾਈ ਜਾ ਨਾਹੀਂ, ਪਟੇ ਦੂਰ ਕਰ ਹੱਕ ਮਨਜ਼ੂਰ ਹੋ ਓਏ। ਅਨਲਹੱਕ ਕਹਾਵਣਾ ਕਿਬਰ ਕਰਕੇ, ਉੜਕ ਮਰੋਗਾ ਵਾਂਝ ਮਨਸੂਰ ਹੋ ਓਏ। ਵਾਰਿਸ ਸ਼ਾਹ ਨਾ ਹਿੰਗ ਦੀ ਬਾਸ ਛੁਪਦੀ, ਭਾਵੇਂ ਰਸਮਸੀ ਵਿੱਚ ਕਾਫ਼ੂਰ ਹੋ ਓਏ।

(ਚੁੰਡਿਆਂ, ਚੂਨੀਆਂ=ਕੁਆਰੇ ਮੁੰਡੇ ਦੇ ਮੱਥੇ ਦੇ ਵਾਲ, ਕਿਬਰ=ਹੰਕਾਰ, ਰਸਮਸੀ=ਮਿਲੀ ਹੋਈ, ਰਲੀ ਹੋਈ; ਪਾਠ ਭੇਦ: ਚੁੰਡਿਆਂ=ਚੂਨੀਆਂ, ਓਏ=ਵੇ)

### 37. ਰਾਂਝਾ

ਦਾੜੀ ਸ਼ੇਖ ਦੀ ਅਮਲ ਸੈਤਾਨ ਵਾਲੇ, ਕੇਹਾ ਰਾਇਓ ਜਾਦਿਆਂ ਰਾਹੀਆਂ ਨੂੰ ।  
 ਅੱਗੇ ਕਢ ਕੁਰਾਨ ਤੇ ਬਹੇ ਮਿੰਬਰ ,ਕੇਹਾ ਅਡਿਓ ਮਕਰ ਦੀਆਂ ਫਾਹੀਆਂ ਨੂੰ ।  
 ਏਹ ਪਲੀਤ ਤੇ ਪਾਕ ਦਾ ਕਰੇ ਵਾਕਿਫ਼, ਅਸੀਂ ਜਾਣੀਏਂ ਸਰ੍ਹਾ ਗਵਾਹੀਆਂ ਨੂੰ ।  
 ਜਿਹੜੇ ਥਾਂ ਨਾਪਾਕ ਦੇ ਵਿੱਚ ਵੜਿਓ, ਸੁਕਰ ਰਬ ਦੀਆਂ ਬੇਪਰਵਾਹੀਆਂ ਨੂੰ ।  
 ਵਾਰਿਸ ਸ਼ਾਹ ਵਿੱਚ ਹੁਜਰਿਆਂ ਫ਼ਿਅਲ ਕਰਦੇ, ਮੁੱਲਾ ਜੋਤਰੇ ਲਾਂਵਦੇ ਵਾਹੀਆਂ ਨੂੰ ।

(ਰਾਇਓ=ਪੈਰਾਂ ਥੱਲੇ ਮਿਧਣਾ, ਮਿੰਬਰ=ਮਸੀਤ ਵਿੱਚ ਉੱਚੀ ਥਾਂ ਜਿੱਥੇ ਚੜ੍ਹ ਕੇ  
 ਇਮਾਮ ਅਵਾਜ਼ ਕਰਦਾ ਹੈ, ਪਾਕ=ਸਾਫ਼, ਨਾਪਾਕ=ਜਿਹੜਾ ਪਾਕ ਨਹੀਂ,ਗੰਦਾ,  
 ਹੁਜਰਾ=ਮਸੀਤ ਦਾ ਅੰਦਰਲਾ ਕਮਰਾ, ਫ਼ਿਅਲ=ਕਾਰੇ)

### 38. ਮੁੱਲਾਂ

ਘਰ ਰਬ ਦੇ ਮਸਜਿਦਾਂ ਹੁੰਦੀਆਂ ਨੇ, ਏਥੇ ਗ਼ੈਰ ਸ਼ਰ੍ਹਾ ਨਾਹੀਂ ਵਾੜੀਏ ਓਏ ।  
 ਕੁੱਤਾ ਅਤੇ ਫ਼ਕੀਰ ਪਲੀਤ ਹੋਵੇ, ਨਾਲ ਦੁੱਰਿਆਂ ਬੰਨ੍ਹ ਕੇ ਮਾਰੀਏ ਓਏ ।  
 ਤਾਰਕ ਹੋ ਸਲਾਤ ਦਾ ਪਟੇ ਰੱਖੇ, ਲੱਬਾਂ ਵਾਲਿਆਂ ਮਾਰ ਪਛਾੜੀਏ ਓਏ ।  
 ਨੀਵਾਂ ਕਪੜਾ ਹੋਵੇ ਤਾਂ ਪਾੜ ਸੁੱਟੀਏ, ਲੱਬਾਂ ਹੋਣ ਦਰਾਜ਼ ਤਾਂ ਸਾੜੀਏ ਓਏ ।  
 ਜਿਹੜਾ ਫ਼ਿਕਾ ਅਸੂਲ ਦਾ ਨਹੀਂ ਵਾਕਿਫ਼ ਉਹਨੂੰ ਤੁਰਤ ਸੂਲੀ ਉੱਤੇ ਚਾੜ੍ਹੀਏ ਓਏ ।  
 ਵਾਰਿਸ ਸ਼ਾਹ ਖੁਦਾ ਦਿਆਂ ਦੁਸ਼ਮਣਾਂ ਨੂੰ, ਦੂਰੋਂ ਕੁੱਤਿਆਂ ਵਾਂਗ ਦੁਰਕਾਰੀਏ ਓਏ ।

(ਦੁੱਰੋ=ਕੋਰੜੇ,ਕੋੜੇ, ਤਾਰਕ=ਤਿਆਗੀ, ਸਲਾਤ=ਨਮਾਜ਼, ਲਬਾਂ=ਸਰ੍ਹਾ ਦੇ  
 ਉਲਟ ਉੱਪਰਲੇ ਬੁਲ੍ਹ ਦੇ ਵਾਲ, ਦਰਾਜ਼=ਲੰਬੇ, ਫ਼ਿਕਾ=ਇਸਲਾਮੀ ਕਾਨੂੰਨ)

### 39. ਰਾਂਝਾ

ਸਾਨੂੰ ਦੱਸ ਨਮਾਜ਼ ਹੈ ਕਾਸਦੀ ਜੀ, ਕਾਸ ਨਾਲ ਬਣਾਇ ਕੇ ਸਾਰੀਆ ਨੇ ।  
 ਕੰਨ ਨਕ ਨਮਾਜ਼ ਦੇ ਹੈਣ ਕਿਤਨੇ, ਮੱਥੇ ਕਿਨ੍ਹਾਂ ਦੇ ਧੁਰੋਂ ਇਹ ਮਾਰੀਆ ਨੇ ।  
 ਲੰਬੇ ਕੱਦ ਚੌੜੀ ਕਿਸ ਹਾਣ ਦੀ ਹੈ, ਕਿਸ ਚੀਜ਼ ਦੇ ਨਾਲ ਸਵਾਰੀਆ ਨੇ ।  
 ਵਾਰਿਸ ਕਿੱਲੀਆਂ ਕਿਤਨੀਆਂ ਉਸ ਦੀਆਂ ਨੇ, ਜਿਸ ਨਾਲ ਇਹ ਬੰਨ੍ਹ ਉਤਾਰੀਆ ਨੇ ।

(ਕਾਸ=ਕਿਸ, ਹਾਣ=ਥਾਂ ਕਿਸ ਥਾਂ ਪੜ੍ਹੀ ਜਾਂਦੀ ਹੈ, ਕਿੱਲੀਆਂ=ਮਲਾਹ ਦੀਆਂ  
 ਉਹ ਕੀਲੀਆਂ ਜਾਂ ਕਿੱਲੇ ਜਿਨ੍ਹਾਂ ਨਾਲ ਉਹ ਕਿਸਤੀ ਬੰਨ੍ਹਦੇ ਹਨ ਨੱਕ  
 ਕੰਨ=ਨਮਾਜ਼ ਦੇ ਨਕ ਕੰਨ, ਇਮਾਮ ਗ਼ਜ਼ਾਲੀ ਦੀ ਪੁਸਤਕ 'ਅਜ਼ਕਾਰ ਵ  
 ਤਸਬੀਹਾਤ' ਦੇ ਪਹਿਲੇ ਨਮਾਜ਼ ਦੇ ਨੱਕ ਅਤੇ ਕੰਨਾਂ ਦਾ ਵਰਨਣ ਮਿਲਦਾ ਹੈ)

### 40. ਮੁੱਲਾਂ

ਅਸਾਂ ਫ਼ਿਕਾ ਅਸੂਲ ਨੂੰ ਸਹੀ ਕੀਤਾ, ਗ਼ੈਰ ਸ਼ਰ੍ਹਾ ਮਰਦੂਦ ਨੂੰ ਮਾਰਨੇ ਆਂ ।  
 ਅਸਾਂ ਦੱਸਣੇ ਕੰਮ ਇਬਾਦਤਾਂ ਦੇ ਪੁਲ ਸਰਾਤ ਤੋਂ ਪਾਰ ਉਤਾਰਨੇ ਆਂ ।  
 ਫਰਜ਼ ਸੁੰਨਤਾਂ ਵਾਜਬਾਂ ਨਫਲ ਵਿਤਰਾਂ, ਨਾਲ ਜਾਇਜ਼ਾ ਸਚ ਨਿਤਾਰਨੇ ਆਂ ।  
 ਵਾਰਿਸ ਸ਼ਾਹ ਜਮਾਇਤ ਦੇ ਤਾਰਕਾਂ ਨੂੰ, ਤਾਜ਼ਿਆਨਿਆਂ ਦੁੱਰਿਆਂ ਮਾਰਨੇ ਆਂ ।

(ਮਰਦੂਦ=ਰੱਦ ਕੀਤਾ ਗਿਆ, ਪੁਲ ਸਰਾਤ=ਇਸਲਾਮ ਅਨੁਸਾਰ ਦੇਜ਼ਖ  
 ਅਤੇ ਬਹਿਸ਼ਤ ਦੇ ਵਿਚਕਾਰ ਇੱਕ ਤੰਗ ਅਤੇ ਤਲਵਾਰ ਨਾਲੋਂ ਵੀ ਤਿੱਖਾ ਪੁਲ)

ਫਰਜ਼=ਸ਼ਰ੍ਹਾ ਦੇ ਅਨੁਸਾਰ ਉਹ ਸਾਰੇ ਅੰਗ ਜਿਹੜੇ ਕੱਪੜੇ ਨਾਲ ਢਕਣੇ ਜ਼ਰੂਰੀ  
 ਹਨ, ਆਦਮੀ ਲਈ ਧੁੰਨੀ ਤੋਂ ਗੋਡੇ ਤੱਕ ਸਰੀਰ ਦਾ ਹਿੱਸਾ ਢਕਣਾ ਜ਼ਰੂਰੀ ਹੈ  
 ਇਬਾਦਤਾਂ=ਭਜਨ,ਬੰਦਗੀ, ਸੁੰਨਤਾਂ=ਰਾਹ, ਦਸਤੂਰ,ਖਤਨਾ, ਵਾਜਬਾਂ=ਜਾਇਜ਼,  
 ਨਫਲ=ਉਹ ਇਬਾਦਤ ਜਿਹੜੀ ਫਰਜ਼ ਨਾ ਹੋਵੇ, ਵਿੱਤਰ=ਤਿੰਨ ਰਿੱਕਤਾਂ  
 ਜਿਹੜੀਆਂ ਇਸਾ ਦੀ ਨਮਾਜ਼ ਵਿੱਚ ਪੜ੍ਹੀਆਂ ਜਾਂਦੀਆਂ ਹਨ, ਰਿੱਕਤ=ਨਮਾਜ਼ ਦਾ  
 ਇੱਕ ਹਿੱਸਾ ਖੜ੍ਹੇ ਹੋਣ ਤੋਂ ਬੈਠਣ ਤੱਕ, ਤਾਜ਼ਿਆਨਾ,ਦੁੱਰਾ=ਕੋਰੜਾ)

### 41. ਰਾਂਝਾ

ਬਾਸ ਹਲਵਿਆਂ ਦੀ ਖ਼ਬਰ ਮੁਰਦਿਆਂ ਦੀ ਨਾਲ ਦੁਆਈ ਦੇ ਜੀਵਦੇ ਮਾਰਦੇ ਹੋ ।  
 ਅੰਨ੍ਹੇ ਕੋੜਿਆਂ ਲੂਲਿਆਂ ਵਾਂਗ ਬੈਠੇ, ਕੁਰ੍ਹਾ ਮਰਨ ਜਮਾਣ ਦਾ ਮਾਰਦੇ ਹੋ ।  
 ਸਰ੍ਹਾ ਚਾਇ ਸਰਪੇਸ਼ ਬਣਾਇਆ ਜੇ, ਰਵਾਦਾਰ ਵੱਡੇ ਗੁਨਾਗਾਰ ਦੇ ਹੋ ।  
 ਵਾਰਿਸ ਸ਼ਾਹ ਮੁਸਾਫਰਾਂ ਆਇਆਂ ਨੂੰ, ਚੱਲੇ ਚਲੀ ਹੀ ਪਏ ਪੁਕਾਰਦੇ ਹੋ ।

(ਬਾਸ=ਮਹਿਕ ਕੁਰ੍ਹਾ ਮਾਰਨਾ=ਪਾਸਾ ਸੁੱਟਣਾ,ਫਾਲ ਕੱਢਣਾਂ, ਸਰਪੇਸ਼=  
 ਪਰਦਾ,ਢੱਕਣ, ਰਵਾਦਾਰ=ਕਿਸੇ ਕੰਮ ਨੂੰ ਜਾਇਜ਼ ਦੱਸਣ ਵਾਲਾ)

### 42. ਮੁੱਲਾਂ

ਮੁੱਲਾਂ ਆਖਿਆ ਨਾਮਾਕੂਲ ਜੱਟਾ, ਫ਼ਜ਼ਰ ਕੱਟ ਕੇ ਰਾਤ ਗੁਜ਼ਾਰ ਜਾਈਂ ।  
 ਫ਼ਜ਼ਰ ਹੁੰਦੀ ਥੋਂ ਅੱਗੇ ਹੀ ਉਠ ਏਥੋਂ, ਸਿਰ ਕੱਜ ਕੇ ਮਸਜਦੋਂ ਨਿਕਲ ਜਾਈਂ ।  
 ਘਰ ਰੱਬ ਦੇ ਨਾਲ ਨਾ ਬੰਨ੍ਹੋ ਝੋੜਾ, ਅਜ਼ਗ਼ੈਬ ਦੀਆਂ ਹੁਜ਼ਤਾਂ ਨਾ ਉਠਾਈਂ ।  
 ਵਾਰਿਸ ਸ਼ਾਹ ਖੁਦਾ ਦੇ ਖ਼ਾਨਿਆਂ ਨੂੰ, ਇਹ ਮੁੱਲਾ ਭੀ ਚੰਬੜੇ ਹੈਣ ਬਲਾਈਂ ।

(ਨਾਮਾਕੂਲ=ਬੇਸਮਝ,ਮੂਰਖ, ਫ਼ਜ਼ਰ=ਸਵੇਰ, ਖ਼ਾਨਾ= ਘਰ,ਮਸੀਤ,  
 ਅਜ਼ਗ਼ੈਬਦੀਆਂ ਹੁਜ਼ਤਾਂ=ਉਹ ਗੱਲਾਂ ਜਿਹੜੀਆਂ ਕਿਸੇ ਨੇ ਨਾ ਕੀਤੀਆਂ ਹੋਣ)

### 43. ਰਾਂਝੇ ਦਾ ਮਸੀਤੋਂ ਜਾਣਾਂ ਅਤੇ ਨਦੀ ਤੇ ਪੁੱਜਣਾ

ਚਿੜੀ ਚੂਹਕਦੀ ਨਾਲ ਜਾਂ ਟੁਰੇ ਪਾਂਧੀ, ਪਈਆਂ ਦੁਧ ਦੇ ਵਿੱਚ ਮਧਾਈਆਂ ਨੀ ।  
 ਉਠ ਗੁਸਲ ਦੇ ਵਾਸਤੇ ਜਾ ਪਹੁਤੇ, ਸੇਜਾਂ ਰਾਤ ਨੂੰ ਜਿਨ੍ਹਾਂ ਨੇ ਮਾਈਆਂ ਨੀ ।  
 ਰਾਂਝੇ ਕੂਚ ਕੀਤਾ ਆਇਆ ਨਦੀ ਉਤੇ, ਸਾਥ ਲੱਦਿਆ ਪਾਰ ਮੁਹਾਣਿਆਂ ਨੇ ।  
 ਵਾਰਿਸ ਸ਼ਾਹ ਮੀਆਂ ਲੁੱਡਣ ਵਡਾ ਕੁੱਪਨ, ਕੁੱਪਾ ਸਹਿਦ ਦਾ ਲੱਦਿਆ ਬਾਈਆਂ ਨੇ ।

(ਗੁਸਲ=ਇਸ਼ਨਾਨ, ਮੁਹਾਣੇ=ਮਾਂਡੀ, ਮਲਾਹ)

### 44. ਰਾਂਝਾ ਮਲਾਹ ਦੇ ਤਰਲੇ ਕਰਦਾ ਹੈ

ਰਾਂਝੇ ਆਖਿਆ ਪਰ ਲੰਘਾ ਮੀਆਂ, ਮੈਨੂੰ ਚਾੜ੍ਹ ਲੈ ਰੱਬ ਦੇ ਵਾਸਤੇ ਤੇ ।  
 ਹਥ ਜੋੜ ਕੇ ਮਿੰਨਤਾ ਕਰੇ ਰਾਂਝਾ, ਤਰਲਾ ਕਰਾਂ ਮੈਂ ਝੱਬ ਦੇ ਵਾਸਤੇ ਤੇ ।  
 ਤੁਸੀਂ ਚਾੜ੍ਹ ਲਵੋ ਮੈਨੂੰ ਵਿਚ ਬੋੜੀ, ਚੱਪੂ ਧਿਕਸਾਂ ਦੱਬ ਦੇ ਵਾਸਤੇ ਤੇ ।  
 ਰੁੱਸ ਆਇਆ ਹਾਂ ਨਾਲ ਭਾਬੀਆਂ ਦੇ, ਮਿੰਨਤਾਂ ਕਰਾਂ ਸਬੱਬ ਦੇ ਵਾਸਤੇ ਤੇ ।

(ਝੱਬ=ਛੇਤੀ, ਜਲਦੀ)



## 45. ਮਲਾਹ

ਪੈਸਾ ਖੋਲ੍ਹ ਕੇ ਹੱਥ ਜੇ ਧਰੇ ਮੇਰੇ, ਗੋਦੀ ਚਾਇ ਕੇ ਪਾਰ ਉਤਾਰਨਾ ਹਾਂ ।  
ਅਤੇ ਫੇਕਿਆ ! ਮੁਫਤ ਜੇ ਕੰਨ ਖਾਏਂ, ਚਾਇ ਬੇੜੀਉਂ ਜਿਮੀਂ ਤੇ ਮਾਰਨਾ ਹਾਂ ।  
ਜਿਹੜਾ ਕੱਪੜਾ ਦਏ ਤੇ ਨਕਦ ਮੈਨੂੰ, ਸੱਭੇ ਓਸ ਦੇ ਕੰਮ ਸਵਾਰਨਾ ਹਾਂ ।  
ਜੋਰਾਵਰੀ ਜੋ ਆਣ ਕੇ ਚੜ੍ਹੇ ਬੇੜੀ, ਅਧਵਾਟੜੇ ਡੋਬ ਕੇ ਮਾਰਨਾ ਹਾਂ ।  
ਡੂਮਾਂ ਅਤੇ ਫਕੀਰਾਂ ਤੇ ਮੁਫਤਖੋਰਾਂ, ਦੂਰੋਂ ਕੁੱਤਿਆਂ ਵਾਂਗ ਦੁਰਕਾਰਨਾ ਹਾਂ ।  
ਵਾਰਿਸ ਸ਼ਾਹ ਜਿਹਿਆਂ ਪੀਰ ਜਾਦਿਆਂ ਨੂੰ, ਮੁੱਢੋਂ ਬੇੜੀ ਦੇ ਵਿੱਚ ਨਾ ਵਾੜਨਾ ਹਾਂ ।

(ਫੇਕਿਆ=ਅਹਿਮਕਾ, ਕਈ ਵਾਰੀ ਗਾਲ ਦੇ ਤੌਰ ਤੇ ਕਿਹਾ ਜਾਂਦਾ ਹੈ)

## 46. ਵਾਕ ਕਵੀ

ਰਾਂਝਾ ਮਿੰਨਤਾਂ ਕਰਕੇ ਥੱਕ ਰਹਿਆ, ਅੰਤ ਹੋ ਕੰਧੀ ਪਰ੍ਹਾਂ ਜਾਇ ਬੈਠਾ ।  
ਛੱਡ ਅੱਗ ਬੇਗਾਨੜੀ ਹੋ ਗੇਸ਼ੇ, ਪ੍ਰੇਮ ਢਾਂਡੜੀ ਵੱਖ ਜਗਾਇ ਬੈਠਾ ।  
ਗਾਵੇ ਸੱਦ ਫਿਰਾਕ ਦੇ ਨਾਲ ਰੇਵੇ, ਉਤੇ ਵੰਝਲੀ ਸ਼ਬਦ ਵਜਾਇ ਬੈਠਾ ।  
ਜੋ ਕੇ ਆਦਮੀ ਤ੍ਰੀਮਤਾਂ ਮਰਦ ਹੈ ਸਨ, ਪੱਤਣ ਛੱਡ ਕੇ ਓਸ ਥੇ ਜਾਇ ਬੈਠਾ ।  
ਰੰਨਾਂ ਲੁੱਡਣ ਝਬੇਲ ਦੀਆਂ ਭਰਨ ਮੁੱਠੀ, ਪੈਰ ਦੇਹਾਂ ਦੀ ਹਿਕ ਟਿਕਾਇ ਬੈਠਾ ।  
ਗੁੱਸਾ ਖਾਇਕੇ ਲਏ ਝਬੇਲ ਝਈਆਂ, ਅਤੇ ਦੇਹਾਂ ਨੂੰ ਹਾਕ ਬੁਲਾਇ ਬੈਠਾ ।  
ਪਿੰਡਾ ! ਬਾਹੁੜੀਂ ਜਟ ਲੈ ਜਾਗ ਰੰਨਾਂ, ਕੇਹਾ ਸੁਗਲ ਹੈ ਆਣ ਜਗਾਇ ਬੈਠਾ ।  
ਵਾਰਿਸ ਸ਼ਾਹ ਇਸ ਮੇਹੀਆਂ ਮਰਦ ਰੰਨਾਂ, ਨਹੀਂ ਜਾਣਦੇ ਕੌਣ ਬਲਾਇ ਬੈਠਾ ।

(ਕੰਧੀ=ਕੰਢੇ, ਗੇਸ਼ੇ=ਇੱਕ ਨੁੱਕਰੇ, ਨਿਵੇਕਲੇ, ਢਾਂਡੜੀ=ਅੱਗ, ਹਾਕ=ਆਵਾਜ਼, ਪਿੰਡਾ ਬਾਹੁੜੀ=ਪਿੰਡ ਵਾਲਿਉ ਲੋਕੇ ਦੌੜੇ ਅਤੇ ਮਦਦ ਕਰੇ, ਲੈ ਜਾਗ=ਲੈ ਜਾਵੇਗਾ)

## 47. ਲੁੱਡਣ ਮਲਾਹ ਦਾ ਹਾਲ ਪਾਹਰਿਆ

ਲੁੱਡਣ ਕਰੇ ਬਕਵਾਸ ਜਿਉਂ ਆਦਮੀ ਨੂੰ, ਯਾਰੇ ਵਸਵਾਸ ਆਣ ਸ਼ੈਤਾਨ ਕੀਤਾ ।  
ਦੇਖ ਸ਼ੋਰ ਫਸਾਦ ਝਬੇਲ ਸੰਦਾ, ਮੀਏਂ ਰਾਂਝੇ ਨੇ ਜੀਉ ਹੈਰਾਨ ਕੀਤਾ ।  
ਬਨ੍ਹ ਸਿਰੇ ਤੇ ਵਾਲ ਤਿਆਰ ਹੋਇਆ, ਤੁਰ ਠਿੱਲ੍ਹੇ ਦਾ ਸਮਿਆਨ ਕੀਤਾ ।  
ਰੰਨਾਂ ਲੁੱਡਣ ਦੀਆਂ ਦੇਖ ਰਹਿਮ ਕੀਤਾ, ਜੋ ਕੁੱਝ ਨਬੀ ਨੇ ਨਾਲ ਮਹਿਮਾਨ ਕੀਤਾ ।  
ਇਹੋ ਜਿਹੇ ਜੋ ਆਦਮੀ ਹੱਥ ਆਵਣ, ਜਾਨ ਮਾਲ ਪਰਵਾਰ ਕੁਰਬਾਨ ਕੀਤਾ ।  
ਆਉ ਕਰਾਂ ਹੈ ਏਸ ਦੀ ਮਿੰਨਤ ਜਾਰੀ, ਵਾਰਿਸ ਕਾਸ ਥੋਂ ਦਿਲ ਪਰੇਸਾਨ ਕੀਤਾ ।

## 48. ਮਲਾਹ ਦੀਆਂ ਰੰਨਾਂ ਦਾ ਰਾਂਝੇ ਨੂੰ ਤਸੱਲੀ ਦੇਣਾ

ਸੈਈ ਵੰਝੀਂ ਝਨਾਉਂ ਦਾ ਅੰਤ ਨਾਹੀਂ, ਡੁਬ ਮਰੋਗਾ ਠਿਲ੍ਹ ਨਾ ਸੱਜਣਾ ਵੇ ।  
ਚਾੜ੍ਹ ਮੇਢਿਆਂ ਤੇ ਤੈਨੂੰ ਅਸੀਂ ਠਿੱਲ੍ਹਾਂ, ਕੋਈ ਜਾਨ ਤੋਂ ਢਿਲ ਨਾ ਸੱਜਣਾ ਵੇ ।  
ਸਾਡਾ ਅਕਲ ਸ਼ੁਰੂਰ ਤੂੰ ਖੱਸ ਲੀਤਾ, ਰਿਹਿਆ ਕੁਖੜਾ ਹਿਲ ਨਾ ਸੱਜਣਾ ਵੇ ।  
ਸਾਡੀਆਂ ਅੱਖੀਆਂ ਦੇ ਵਿੱਚ ਵਾਂਗ ਧੀਰੀ, ਡੇਰਾ ਘਤ ਬਹੁ ਹਿਲ ਨਾ ਸੱਜਣਾ ਵੇ ।  
ਵਾਰਿਸ ਸ਼ਾਹ ਮੀਆਂ ਤੇਰੇ ਚੌਖਨੇ ਹਾਂ, ਸਾਡਾ ਕਾਲਜਾ ਸੱਲ ਨਾ ਸੱਜਣਾ ਵੇ ।

(ਸੈਈ ਵੰਝੀਂ=ਝਨਾਂ ਸੌ ਬਾਂਸਾਂ ਜਿੰਨੀ ਡੂੰਘੀ ਹੈ, ਸ਼ੁਰੂਰ=ਸੂਝ ਸਮਝ, ਖੱਸ ਲੀਤਾ=ਖੋਹ ਲਿਆ, ਕੁਖੜਾ=ਕੁਖ, ਜਾਨ ਤੋਂ ਢਿਲ ਨਾ=ਜਾਨ ਵਾਰ ਦੇਣੀ, ਧੀਰੀ=ਪੁਤਲੀ, ਚੌਖਨੇ=ਕੁਰਬਾਨ ਜਾਂਦੇ ਹਾਂ; ਪਾਠ ਭੇਦ: ਜਾਣ ਤੂੰ)

## 49. ਮਲਾਹ ਦੀਆਂ ਰੰਨਾਂ ਨੇ ਰਾਂਝੇ ਨੂੰ ਕਿਸਤੀ ਵਿੱਚ ਚਾੜ੍ਹਨਾ

ਦੇਹਾਂ ਬਾਹਾਂ ਤੋਂ ਪਕੜ ਰੰਝੇਟੜੇ ਨੂੰ, ਮੁੜ ਆਣ ਬੇੜੀ ਵਿੱਚ ਚਾੜ੍ਹਿਆ ਨੇ ।  
ਤਕਸੀਰ ਮੁਆਫ ਕਰ ਆਦਮੇ ਦੀ, ਮੁੜ ਆਣ ਬਹਿਸਤ ਵਿੱਚ ਵਾੜਿਆ ਨੇ ।  
ਗੋਇਆ ਖਾਬ ਦੇ ਵਿੱਚ ਅਜਾਜ਼ੀਲ ਢੱਠਾ, ਹੇਠੋਂ ਫੇਰ ਮੁੜ ਅਰਸ ਤੇ ਚਾੜ੍ਹਿਆ ਨੇ ।  
ਵਾਰਿਸ ਸ਼ਾਹ ਨੂੰ ਤੁਰਤ ਨੁਹਾਇਕੇ ਤੇ, ਬੀਵੀ ਹੀਰ ਦੇ ਪਲੰਘ ਤੇ ਚਾੜ੍ਹਿਆ ਨੇ ।

(ਤਕਸੀਰ=ਗੁਨਾਹ, ਕਸੂਰ, ਆਦਮੇ=ਬਾਬਾ ਆਦਮ, ਖਾਬ=ਸੁਪਨਾ, ਅਜਾਜ਼ੀਲ=ਇੱਕ ਫਰਿਸ਼ਤੇ ਦਾ ਨਾਂ, ਪਾਠ ਭੇਦ:ਬੀਵੀ=ਬੀਬੀ)

## 50. ਰਾਂਝੇ ਦਾ ਪਲੰਘ ਬਾਰੇ ਪੁੱਛਣਾ

ਯਾਰੇ ਪਲੰਘ ਕੇਹਾ ਸੁੰਢੀ ਸੇਜ ਆਹੀ, ਲੋਕਾਂ ਆਖਿਆ ਹੀਰ ਜਟੇਟੜੀ ਦਾ ।  
ਬਾਦਸ਼ਾਹ ਸਿਆਲਾਂ ਦੇ ਤਿੰਵਣਾਂ ਦੀ, ਮਹਿਰ ਚੂਚਕੇ ਖਾਨ ਦੀ ਬੇਟੜੀ ਦਾ ।  
ਸ਼ਾਹ-ਪਰੀ ਪਨਾਹ ਨਿਤ ਲਏ ਜਿਸ ਥੋਂ, ਏਹ ਥਾਉਂ ਉਸ ਮੁਸਕ ਲਪੇਟੜੀ ਦਾ ।  
ਅਸੀਂ ਸਭ ਝਬੇਲ ਤੇ ਘਾਟ ਪੱਤਣ, ਸੱਠਾ ਹੁਕਮ ਹੈ ਓਸ ਸਲੇਟੜੀ ਦਾ ।

(ਮੁਸਕ ਲਪੇਟੜੀ=ਜਿਹਦੇ ਕੱਪੜਿਆਂ ਵਿੱਚ ਕਸਤੂਰੀ ਦੀ ਮਹਿਕ ਵਸੀ ਹੋਵੇ, ਪਾਠ ਭੇਦ: ਅਸੀਂ ਸਭ=ਵਾਰਿਸ ਸ਼ਾਹ)

## 51. ਮਲਾਹ ਦਾ ਗੁੱਸਾ ਅਤੇ ਬੇਕਰਾਰੀ

ਬੇੜੀ ਨਹੀਂ ਇਹ ਜੰਝ ਦੀ ਬਣੀ ਬੈਠਕ, ਜੋ ਕੇ ਆਂਵਦਾ ਸੱਦ ਬਹਾਵੰਦਾ ਹੈ ।  
ਗਡਾ-ਵਡ ਅਮੀਰ ਫਕੀਰ ਬੈਠੇ, ਕੌਣ ਪੁਛਦਾ ਕਿਹੜੇ ਥਾਂਵ ਦਾ ਹੈ ।  
ਜਿਵੇਂ ਸ਼ਮ੍ਹਾਂ ਤੇ ਡਿਗਣ ਪਤੰਗ ਧੜ ਧੜ, ਲੰਘ ਨਈਂ ਮੁਹਾਇਣਾ ਆਵੰਦਾ ਹੈ ।  
ਖਵਾਜਾ ਖਿਜਰ ਦਾ ਬਾਲਕਾ ਆਣ ਲੱਥ, ਜਣਾ ਖਣਾ ਸ਼ਰੀਨੀਆਂ ਲਿਆਂਵਦਾ ਹੈ ।  
ਲੁੱਡਣ ਨਾ ਲੰਘਾਇਆ ਪਾਰ ਉਸ ਨੂੰ, ਓਸ ਵੇਲੜੇ ਨੂੰ ਪੱਛੋਤਾਂਵਦਾ ਹੈ ।  
ਯਾਰੇ ਝੂਠ ਨਾ ਕਰੇ ਖੁਦਾਇ ਸੱਚਾ, ਰੰਨਾਂ ਮੇਰੀਆਂ ਇਹ ਖਿਸਕਾਂਵਦਾ ਹੈ ।  
ਇੱਕ ਸੱਦ ਦੇ ਨਾਲ ਇਹ ਜਿੰਦ ਲੈਂਦਾ, ਪੰਖੀ ਡੇਗਦਾ ਮਿਰਗ ਫਹਾਂਵਦਾ ਹੈ ।  
ਠਗ ਸੁਣੇ ਥਾਨੇਸਰੋਂ ਆਂਵਦੇ ਨੇ, ਇਹ ਤਾਂ ਜਾਹਰਾ ਠਗ ਝਨਾਂਵਦਾ ਹੈ ।  
ਵਾਰਿਸ ਸ਼ਾਹ ਮੀਆਂ ਵਲੀ ਜਾਹਰਾ ਹੈ, ਵੇਖ ਹੁਣੇ ਝਬੇਲ ਕੁਟਾਂਵਦਾ ਹੈ ।

(ਗਡਾ-ਵਡ=ਜਣਾ ਖਣਾ, ਨਈਂ=ਨਦੀ, ਸ਼ਰੀਨੀਆਂ=ਸ਼ਰਧਾ ਵਜੋਂ ਲਿਆਂਦੀ ਮਠਿਆਈ, ਸੱਦ=ਆਵਾਜ਼)

## 52. ਰਾਂਝੇ ਦੇ ਆਉਣ ਦੀ ਖਬਰ

ਜਾਇ ਮਾਹੀਆਂ ਪਿੰਡ ਵਿੱਚ ਗੱਲ ਟੇਰੀ, ਇੱਕ ਸੁਖੜ ਬੇੜੀ ਵਿੱਚ ਗਾਂਵਦਾ ਹੈ ।  
ਉਹਦੇ ਬੋਲਿਆਂ ਮੁਖ ਥੀਂ ਫੁੱਲ ਕਿਰਦੇ, ਲੱਖ ਲੱਖ ਦਾ ਸੱਦ ਉਹ ਲਾਂਵਦਾ ਹੈ ।  
ਸਣੇ ਲੁੱਡਣ ਝਬੇਲ ਦੀਆਂ ਦੇਵੇਂ ਰੰਨਾਂ, ਸੇਜ ਹੀਰ ਦੀ ਤੇ ਅੰਗ ਲਾਂਵਦਾ ਹੈ ।  
ਵਾਰਿਸ ਸ਼ਾਹ ਕਵਾਰੀਆਂ ਆਫ਼ਤਾਂ ਨੇ, ਵੇਖ ਕੇਹਾ ਫ਼ਤੂਰ ਹੁਣ ਪਾਂਵਦਾ ਹੈ ।

(ਮਾਹੀਆਂ=ਗਾਈਆਂ ਮੱਝਾਂ ਦੇ ਛੇਤੂ, ਕਵਾਰੀਆਂ=ਨਵੀਆਂ, ਫ਼ਤੂਰ=ਆਫ਼ਤ, ਖਰਾਬੀ)

### 53. ਲੋਕਾਂ ਦਾ ਰਾਂਝੇ ਨੂੰ ਪੁੱਛਣਾ

ਲੋਕਾਂ ਪੁੱਛਿਆ ਮੀਆਂ ਤੂੰ ਕੌਣ ਹੁੰਦਾ, ਅੰਨ ਕਿਸੇ ਨੇ ਆਣ ਖਵਾਲਿਆ ਈ ।  
 ਤੇਰੀ ਸੂਰਤ ਤੇ ਬਹੁਤ ਮਲੂਕ ਦਿੱਸੇ, ਏਡ ਜਫ਼ਰ ਤੂੰ ਕਾਸ ਤੇ ਜਾਲਿਆ ਈ ।  
 ਅੰਗ ਸਾਕ ਕਿਉਂ ਛਡ ਕੇ ਨੱਸ ਆਇਉਂ, ਬੁੱਢੀ ਮਾਂ ਤੇ ਬਾਪ ਨੂੰ ਗਾਲਿਆ ਈ ।  
 ਓਹਲੇ ਅੱਖੀਆਂ ਦੇ ਤੈਨੂੰ ਕਿਵੇਂ ਕੀਤਾ, ਕਿਨ੍ਹਾਂ ਦੂਤੀਆਂ ਦਾ ਕੋਲ ਪਾਲਿਆ ਈ ।

(ਮਲੂਕ=ਸੁੰਦਰ, ਜਫ਼ਰ ਜਾਲਣਾ=ਮੁਸੀਬਤ ਝੱਲਣੀ, ਦੂਤੀਆਂ=ਚੁਗਲਖੋਰਾਂ;  
 ਪਾਠ ਭੇਦ: ਕਿਨ੍ਹਾਂ ਦੂਤੀਆਂ ਦਾ ਕੋਲ=ਵਾਰਿਸ ਸ਼ਾਹ ਦਾ ਕੋਲ ਨਾਂਹ)

### 54. ਰਾਂਝੇ ਦਾ ਹੀਰ ਦੇ ਪਲੰਘ ਤੇ ਬੈਠਣਾ

ਹੱਸ ਖੇਡ ਕੇ ਰਾਤ ਗੁਜ਼ਾਰੀਆ ਸੂ, ਸੁਬਾ ਉਠ ਕੇ ਜੀਉ ਉਦਾਸ ਕੀਤਾ ।  
 ਰਾਹ ਜਾਂਦੜੇ ਨੂੰ ਨਦੀ ਨਜ਼ਰ ਆਈ, ਡੇਰਾ ਜਾਇ ਮਲਾਹਾਂ ਦੇ ਪਾਸ ਕੀਤਾ ।  
 ਅੱਗੇ ਪਲੰਘ ਬੇੜੀ ਵਿੱਚ ਵਿਛਿਆ ਸੀ, ਉਤੇ ਖੂਬ ਵਿਛਾਵਣਾ ਰਾਸ ਕੀਤਾ ।  
 ਬੇੜੀ ਵਿੱਚ ਵਜਾਇ ਕੇ ਵੰਡਲੀ ਨੂੰ, ਜਾ ਪਲੰਘ ਉਤੇ ਆਮ ਖਾਸ ਕੀਤਾ ।  
 ਵਾਰਿਸ ਸ਼ਾਹ ਜਾ ਹੀਰ ਨੂੰ ਖ਼ਬਰ ਹੋਈ, ਤੇਰੀ ਸੇਜ ਦਾ ਜੱਟ ਨੇ ਨਾਸ ਕੀਤਾ ।

(ਰਾਸ ਕੀਤਾ=ਵਿਛਾਇਆ ਹੋਇਆ)

### 55. ਹੀਰ ਦਾ ਆਉਣਾ ਤੇ ਗੁੱਸਾ

ਲੈ ਕੇ ਸੱਠ ਸਹੇਲੀਆਂ ਨਾਲ ਆਈ, ਹੀਰ ਮੱਤੜੀ ਰੂਪ ਗੁਮਾਨ ਦੀ ਜੀ ।  
 ਬੁਕ ਮੇਤੀਆਂ ਦੇ ਕੰਨੀਂ ਝੁਮਕਦੇ ਸਨ, ਕੋਈ ਹੂਰ ਤੇ ਪਰੀ ਦੀ ਸ਼ਾਨ ਦੀ ਜੀ ।  
 ਕੁੜਤੀ ਸੂਹੀ ਦੀ ਹਿੱਕ ਦੇ ਨਾਲ ਫੱਬੀ, ਹੋਸ ਰਹੀ ਨਾ ਜਿਮੀਂ ਅਸਮਾਨ ਦੀ ਜੀ ।  
 ਜਿਸ ਦੇ ਨੱਕ ਬੁਲਾਕ ਜਿਉਂ ਕੁਤਬ ਤਾਰਾ, ਜੋਬਨ ਭਿੰਨੜੀ ਕਹਿਰ ਤੂਫਾਨ ਦੀ ਜੀ ।  
 ਆ ਬੁੰਦਿਆਂ ਵਾਲੀਏ ਟਲੀਂ ਮੇਈਏ, ਅੱਗੇ ਗਈ ਕੇਤੀ ਤੰਬੂ ਤਾਣਦੀ ਜੀ ।  
 ਵਾਰਿਸ ਸ਼ਾਹ ਮੀਆਂ ਜੱਟੀ ਲੋੜ ਲੁੱਟੀ, ਪਰੀ ਕਿਬਰ ਹੰਕਾਰ ਤੇ ਮਾਨ ਦੀ ਜੀ ।

(ਮੱਤੜੀ=ਮਦਮਾਤੀ, ਨਸ਼ਈ, ਸੂਹਾ=ਕਸੁੰਭੇ ਨਾਲ ਰੰਗਿਆ ਸੂਹਾ ਕੱਪੜਾ,ਲਾਲ,  
 ਫਬੀ=ਸਜੀ, ਬੁਲਾਕ=ਕੋਕਾ, ਕਿਬਰ=ਗਰੂਰ,ਹੰਕਾਰ, ਲੋੜ ਲੁਟੀ=ਲੋੜ ਦੀ ਮਾਰੀ;  
 ਪਾਠ ਭੇਦ: ਪਰੀ ਕਿਬਰ ਹੰਕਾਰ ਤੇ ਮਾਨ=ਭਰੀ ਕਿਬਰ ਹੰਕਾਰ ਗੁਮਾਨ)

### 56. ਹੀਰ ਦੇ ਰੂਪ ਦੀ ਤਾਰੀਫ਼

ਕੇਹੀ ਹੀਰ ਦੀ ਕਰੇ ਤਾਰੀਫ਼ ਸਾਇਕ, ਮੱਥੇ ਚਮਕਦਾ ਹੁਸਨ ਮਹਿਤਾਬ ਦਾ ਜੀ ।  
 ਖੂਨੀ ਚੁੰਡੀਆਂ ਰਾਤ ਜਿਉ ਚੰਨ ਗਿਰਦੇ, ਸੁਰਖ ਰੰਗ ਜਿਉਂ ਰੰਗ ਸਹਾਬ ਦਾ ਜੀ ।  
 ਨੈਣ ਨਰਗਸੀ ਮਿਰਗ ਮਮੇਲੜੇ ਦੇ, ਗੱਲ੍ਹਾਂ ਟਹਿਕੀਆਂ ਫੁੱਲ ਗੁਲਾਬ ਦਾ ਜੀ ।  
 ਭਵਾਂ ਵਾਂਝ ਕਮਾਨ ਲਾਹੌਰ ਦੇ ਸਨ, ਕੋਈ ਹੁਸਨ ਨਾ ਅੰਤ ਹਿਸਾਬ ਦਾ ਜੀ ।  
 ਸੁਰਮਾ ਨੈਣਾਂ ਦੀ ਧਾਰ ਵਿੱਚ ਫਬ ਰਹਿਆ, ਚੜ੍ਹਿਆ ਹਿੰਦ ਤੇ ਕਟਕ ਪੰਜਾਬ ਦਾ ਜੀ ।  
 ਖੁੱਲ੍ਹੀ ਤਿੰਵਣਾਂ ਵਿੱਚ ਲਟਕਦੀ ਹੈ, ਹਾਥੀ ਮਸਤ ਜਿਉਂ ਫਿਰੇ ਨਵਾਬ ਦਾ ਜੀ ।  
 ਚਿਹਰੇ ਸੁਹਣੇ ਤੇ ਖ਼ਤ ਖ਼ਾਲ ਬਣਦੇ, ਖ਼ੁਸ਼ ਖ਼ਤ ਜਿਉਂ ਹਰਫ਼ ਕਿਤਾਬ ਦਾ ਜੀ ।  
 ਜਿਹੜੇ ਵੇਖਣੇ ਦੇ ਰੀਝਵਾਨ ਆਹੇ, ਵੱਡਾ ਫ਼ਾਇਦਾ ਤਿਨ੍ਹਾਂ ਦੇ ਬਾਬ ਦਾ ਜੀ ।  
 ਚਲੇ ਲੈਲਾਤੁਲਕਦਰ ਦੀ ਕਰੇ ਜ਼ਿਆਰਤ, ਵਾਰਿਸ ਸ਼ਾਹ ਇਹ ਕੰਮ ਸਵਾਬ ਦਾ ਜੀ ।

(ਮਹਿਤਾਬ=ਚੰਦ, ਸਹਾਬ=ਅੱਗ ਦੀ ਲਾਟ,ਅੱਗ ਛਡਦਾ

ਤਾਰਾ,ਨਰਗਸੀ=ਨਰਗਿਸ ਦੇ ਫੁਲ ਵਰਗੇ, ਮਿਰਗ=ਹਿਰਨ, ਕਮਾਨ  
 ਲਾਹੌਰ=ਲਹੌਰ ਦੀ ਬਣੀ ਹੋਈ ਕਮਾਨਮਸ਼ਹੂਰ ਸੀ,ਕਟਕ=ਫ਼ੈਜ਼, ਖ਼ਾਲ=ਤਿਲ,  
 ਖਤ ਖਾ =ਨੈਣ ਨਕਸ਼, ਲੈਲਾਤੁਲਕਦਰ= ਰਮਜ਼ਾਨ ਮਹੀਨੇ ਦੀ ਸਤਾਈਵੀਂ ਰਾਤ  
 ਜਿਸ ਦੀ ਪਰਵਾਨ ਹੋਈ ਦੁਆ ਤੇ ਇਬਾਦਤ ਇੱਕ ਹਜ਼ਾਰ ਸਾਲ ਦੀ ਬੰਦਗੀ  
 ਬਰਾਬਰ ਹੁੰਦੀ ਹੈ, ਜ਼ਿਆਰਤ=ਦਰਸ਼ਨ,ਦੀਦਾਰ, ਸਵਾਬ=ਪੁੰਨ)

### 57. ਤਬਾ

ਹੇਠ ਸੁਰਖ ਯਾਕੂਤ ਜਿਉਂ ਲਾਲ ਚਮਕਣ, ਠੋਡੀ ਸੇਉ ਵਿਲਾਇਤੀ ਸਾਰ ਵਿੱਚੋਂ ।  
 ਨੱਕ ਅਲਿਫ਼ ਹੁਸੈਨੀ ਦਾ ਪਿਪਲਾ ਸੀ, ਜੁਲਫ਼ ਨਾਗ ਖਜ਼ਾਨੇ ਦੀ ਬਾਰ ਵਿੱਚੋਂ ।  
 ਦੰਦ ਚੰਬੇ ਦੀ ਲੜੀ ਕਿ ਹੰਸ ਮੇਤੀ, ਦਾਣੇ ਨਿਕਲੇ ਹੁਸਨ ਅਨਾਰ ਵਿੱਚੋਂ ।  
 ਲਿਖੀ ਚੀਨ ਕਸ਼ਮੀਰ ਤਸਵੀਰ ਜੱਟੀ, ਕਦ ਸਰੂ ਬਹਿਸ਼ਤ ਗੁਲਜ਼ਾਰ ਵਿੱਚੋਂ ।  
 ਗਰਦਣ ਕੁੰਜ ਦੀ ਉਂਗਲੀਆਂ ਰਵਾਂ ਫਲੀਆਂ, ਹੱਥ ਕੂਲੜੇ ਬਰਗ ਚਨਾਰ ਵਿੱਚੋਂ ।  
 ਬਾਹਾਂ ਵੇਲਣੇ ਵੇਲੀਆਂ ਗੁੰਨ ਮੱਖਣ, ਛਾਤੀ ਸੰਗ ਮਰ ਮਰ ਗੰਗ ਧਾਰ ਵਿੱਚੋਂ ।  
 ਛਾਤੀ ਠਾਠ ਦੀ ਉਭਰੀ ਪਟ ਖੇਨੂੰ, ਸਿਉ ਬਲਖ਼ ਦੇ ਚੁਣੇ ਅੰਬਾਰ ਵਿੱਚੋਂ ।  
 ਧੁੰਨੀ ਬਹਸ਼ਿਤ ਦੇ ਹੌਜ ਦਾ ਮੁਸ਼ਕ ਕੁੱਬਾ, ਪੇਟੂ ਮਖ਼ਮਲੀ ਖ਼ਾਸ ਸਰਕਾਰ ਵਿੱਚੋਂ ।  
 ਕਾਫੂਰ ਸ਼ਹਿਨਾਂ ਸਰੀਨ ਬਾਂਕੇ, ਸਾਕ ਹੁਸਨ ਸਤੂਨ ਮੀਨਾਰ ਵਿੱਚੋਂ ।  
 ਸੁਰਖੀ ਹੇਠਾਂ ਦੀ ਲੋੜ ਦੰਦਾਸੜੇ ਦਾ, ਖੇਜੇ ਖਤਰੀ ਕਤਲ ਬਾਜ਼ਾਰ ਵਿੱਚੋਂ ।  
 ਸ਼ਾਹ ਪਰੀ ਦੀ ਭੈਣ ਪੰਜ ਫੂਲ ਰਾਈ, ਗੁਝੀ ਰਹੇ ਨਾ ਹੀਰ ਹਜ਼ਾਰ ਵਿੱਚੋਂ ।  
 ਸੱਈਆਂ ਨਾਲ ਲਟਕਦੀ ਮਾਣ ਮੱਤੀ, ਜਿਵੇਂ ਹਰਨੀਆਂ ਤੁੱਠੀਆਂ ਬਾਰ ਵਿੱਚੋਂ ।  
 ਅਪਰਾਧ ਅਵਧ ਦਲਤ ਮਿਸਰੀ, ਚਮਕ ਨਿਕਲੀ ਤੇਗ ਦੀ ਧਾਰ ਵਿੱਚੋਂ ।  
 ਫਿਰੇ ਛਣਕਦੀ ਚਾਉ ਦੇ ਨਾਲ ਜੱਟੀ, ਚੜ੍ਹਿਆ ਗ਼ਜ਼ਬ ਦਾ ਕਟਕ ਕੰਧਾਰ ਵਿੱਚੋਂ ।  
 ਲੰਕ ਬਾਗ਼ ਦੀ ਪਰੀ ਕਿ ਇੰਦਰਾਈ, ਹੂਰ ਨਿਕਲੀ ਚੰਦ ਪਰਵਾਰ ਵਿੱਚੋਂ ।  
 ਪੁਤਲੀ ਪੇਖਣੇ ਦੀ ਨਕਸ਼ ਰੂਮ ਦਾ ਹੈ, ਲੱਧਾ ਪਰੀ ਨੇ ਚੰਦ ਉਜਾੜ ਵਿੱਚੋਂ ।  
 ਏਵੇਂ ਸਰਕਦੀ ਆਂਵਦੀ ਲੋੜ ਲੁੱਟੀ, ਜਿਵੇਂ ਕੁੰਜ ਟੁਰ ਨਿਕਲੀ ਡਾਰ ਵਿੱਚੋਂ ।  
 ਮੱਥੇ ਆਣ ਲੱਗਣ ਜਿਹੜੇ ਭੋਰ ਆਸ਼ਕ, ਨਿੱਕਲ ਜਾਣ ਤਲਵਾਰ ਦੀ ਧਾਰ ਵਿੱਚੋਂ ।  
 ਇਸ਼ਕ ਬੇਲਦਾ ਨਛੀ ਦੇ ਥਾਉਂ ਥਾਈਂ, ਰਾਗ ਨਿਕਲੇ ਜ਼ੀਲ ਦੀ ਤਾਰ ਵਿੱਚੋਂ ।  
 ਕਜ਼ਲਬਾਸ਼ ਅਸਵਾਰ ਜੱਲਾਦ ਖੂਨੀ, ਨਿੱਕਲ ਗਿਆ ਏ ਉੜਦ ਬਾਜ਼ਾਰ ਵਿੱਚੋਂ ।  
 ਵਾਰਿਸ ਸ਼ਾਹ ਜਾ ਨੈਣਾਂ ਦਾ ਦਾਉ ਲੱਗੇ, ਕੋਈ ਬਚੇ ਨਾ ਜੂਏ ਦੀ ਹਾਰ ਵਿੱਚੋਂ ।

(ਯਾਕੂਤ=ਇੱਕ ਕੀਮਤੀ ਪੱਥਰ,ਲਾਅਲ, ਸਾਰ=ਕਿਸੇ ਚੀਜ਼ ਦਾ ਅਰਕ,  
 ਅਲਿਫ਼ ਹੁਸੈਨੀ=ਹਜ਼ਰਤ ਅਲੀ ਦੀ ਉਹ ਤਲਵਾਰ ਜਿਹੜੀ ਉਨ੍ਹਾਂ ਨੂੰ ਹਜ਼ਰਤ  
 ਮੁਹੰਮਦ ਸਾਹਿਬ ਪਾਸੋਂ ਮਿਲੀ ਸੀ, ਜਿਸ ਨਾਲ ਉਹ ਜੰਗ-ਏ-ਨਹਾਵੰਦ ਵਿੱਚ  
 ਲੜੇ ਸਨ, ਪਿਪਲਾ=ਤਲਵਾਰ ਦਾ ਅਗਲਾ ਨੇਕੀਲਾ ਸਿਰਾ, ਖਜ਼ਾਨੇ ਦੀ ਬਾਰ=  
 ਝੰਗ ਦੇ ਉੱਤਰ ਪੱਛਮ ਦਾ ਵੱਡਾ ਜੰਗਲ ਜਿਸ ਵਿੱਚ ਨਾਗਗ ਸੂਕਦੇ ਫਿਰਦੇ ਹਨ,  
 ਬਰਗ=ਪੱਤੇ, ਗੰਗ ਧਾਰ=ਗੰਗਾ ਨਦੀ, ਖੇਨੂੰ=ਰੇਸ਼ਮ ਦੀ ਗੱਦ, ਅੰਬਾਰ=ਢੇਰ,  
 ਹੌਜ=ਪਾਣੀ ਵਾਲਾ ਤਲਾ, ਮੁਸ਼ਕ ਕੁੱਬਾ=ਕਸਤੂਰੀ ਦਾ ਬਣਿਆ ਹੋਇਆ ਗੁੰਬਦ,  
 ਪੇਟੂ=ਪੇਟ, ਸ਼ਹੀਨਾਂ=ਚਿੱਟੇ ਰੰਗ ਦੀ ਤਰਨ ਵਾਲੀ ਮਸਕ, ਸਰੀਨ=ਚਿੱਤੜ, ਸਾਕ=  
 ਲੱਤ ਦੀ ਪਿੰਨੀ, ਪੰਜ ਫੂਲ ਰਾਈ=ਰਾਜਾ ਰੂਪ ਚੰਦਰ ਦੀ ਲੋਕ ਕਥਾ ਦੀ ਬਹੁਤ  
 ਸੁੰਦਰ ਨਾਇਕਾ ਜਿਹਦੇ ਰੂਪ ਅਤੇ ਸੁਹੱਪਣ ਨਾਲ ਹਨ੍ਹੇਰੇ ਵਿੱਚ ਚਾਨਣ ਹੋ ਜਾਂਦਾ

ਸੀ। ਇਹਦਾ ਭਾਰ ਕੇਵਲ ਪੰਜਾਂ ਫੁੱਲਾਂ ਬਰਾਬਰ ਸੀ, ਤੁੱਠੀਆਂ=ਖੁਸ਼ ਹੋਈਆ, ਅਵਧ ਦਲਤ ਮਿਸਰੀ=ਮਿਸਰ ਦੀ ਬਣੀ ਹੋਈ ਤਲਵਾਰ ਜਿਹੜੀ ਸੂਰ ਨੂੰ ਵੀ ਕੱਟ ਕੇ ਟੁਕੜੇ ਟੁਕੜੇ ਕਰ ਦੇਵੇ, ਇੰਦਰਾਣੀ=ਇੰਦਰ ਦੀ ਰਾਣੀ, ਪੇਖਣਾ=ਪੁਤਲੀ ਦਾ ਤਮਾਸ਼ਾ, ਲੱਭਾ=ਲੱਭਾ, ਤੁੰਗਲੀ=ਤੁੰਗ, ਜ਼ੀਲ ਦੀ ਤਾਰ=ਅੰਤੜੀ ਦੀ ਬਣੀ ਹੋਈ ਤਾਰ ਜਿਹਦੇ ਵਿੱਚੋਂ ਬਹੁਤ ਦਰਦ ਭਰਿਆ ਸੰਗੀਤ ਨਿਕਲਦਾ ਹੈ। ਕਿਹਾ ਜਾਂਦਾ ਹੈ ਕਿ ਧਾਤ ਦੀ ਤਾਰ ਨਾਲੋਂ ਇਸ ਤਾਰ ਦੀ ਆਵਾਜ਼ ਵਧੇਰੇ ਦਰਦਨਾਕ ਹੁੰਦੀ ਹੈ ਕਜਲਬਾਸ਼=ਲਾਲ ਟੋਪੀ ਵਾਲਾ ਅਫ਼ਗ਼ਾਨੀ ਸਿਪਾਹੀ ਜਿਸ ਦੇ ਸਿਰ ਉੱਤੇ ਬਾਰਾਂ ਠੁੱਕਰੀ ਲਾਲ ਟੋਪੀ ਹੁੰਦੀ ਸੀ, ਉੜਦ ਬਜ਼ਾਰ= ਛਾਉਣੀ ਦਾ ਬਾਜ਼ਾਰ, ਪਾਠ ਭੇਦ: ਅਵਧ ਦਲਤ ਮਿਸਰੀ=ਤੇ ਉਧ ਵਲੱਟ ਮਿਸਰੀ)

## 58. ਹੀਰ ਦੀ ਮਲਾਹਾਂ ਤੇ ਸਖਤੀ ਤੇ ਉਨ੍ਹਾਂ ਦਾ ਉੱਤਰ

ਪਕੜ ਲਏ ਝਬੇਲ ਤੇ ਬੰਨ੍ਹ ਮੁਸ਼ਕਾਂ, ਮਾਰ ਛਮਕਾਂ ਲਹੂ ਲੁਹਾਣ ਕੀਤੇ। ਆਣ ਪਲੰਘ ਤੇ ਕੋਣ ਸਵਾਲਿਆ ਜੇ, ਮੇਰੇ ਵੈਰ ਤੇ ਤੁਸਾਂ ਸਾਮਾਨ ਕੀਤੇ। ਕੁੜੀਏ ਮਾਰ ਨਾ ਅਸਾਂ ਬੇਦੋਸਿਆਂ, ਨੂੰ ਕੋਈ ਅਸਾਂ ਨਾ ਇਹ ਮਹਿਮਾਨ ਕੀਤੇ। ਚੈਚਰ-ਹਾਰੀਏ ਰਬ ਤੋਂ ਡਰੀਂ ਮੋਈਏ, ਅੱਗੇ ਕਿਸੇ ਨਾ ਏਡ ਤੂਫ਼ਾਨ ਕੀਤੇ। ਏਸ ਇਸ਼ਕ ਦੇ ਨਸ਼ੇ ਨੇ ਨੱਢੀਏ ਨੀ, ਵਾਰਿਸ ਸ਼ਾਹ ਹੋਰੀਂ ਪਰੇਸ਼ਾਨ ਕੀਤੇ।

(ਪਾਠ ਭੇਦ: ਆਣ ਪਲੰਘ ਤੇ ਕੋਣ=ਮੇਰੇ ਪਲੰਘ ਤੇ ਆਣ)

## 59. ਹੀਰ

ਜਵਾਨੀ ਕਮਲੀ ਰਾਜ ਏ ਚੂਚਕੇ ਦਾ, ਐਵੇਂ ਕਿਸੇ ਦੀ ਕੀ ਪਰਵਾਹ ਮੈਨੂੰ। ਮੈਂ ਤਾਂ ਧਰੂਹ ਕੇ ਪਲੰਘ ਤੋਂ ਚਾਇ ਸੁੱਟਾਂ, ਆਇਆਂ ਕਿਧਰੋਂ ਇਹ ਬਾਦਸ਼ਾਹ ਮੈਨੂੰ। ਨਾਛੂ ਸ਼ਾਹ ਦਾ ਪੁੱਤ ਕਿ ਸ਼ੇਰ ਹਾਥੀ, ਪਾਸ ਢੁੱਕਿਆਂ ਲਏਗਾ ਢਾਹ ਮੈਨੂੰ। ਨਾਰੀਂ ਪਲੰਘ ਤੇ ਏਸ ਨੂੰ ਟਿਕਣ ਦੇਣਾ, ਲਾਇ ਰਹੇਗਾ ਲਖ ਜੇ ਵਾਹ ਮੈਨੂੰ। ਇਹ ਬੇਦਲਾ ਪੀਰ ਬਗ਼ਦਾਦ ਗੁੱਗਾ, ਮੇਲੇ ਆਇ ਬੈਠਾ ਵਾਰਿਸ ਸ਼ਾਹ ਮੈਨੂੰ।

(ਜੈਨੀ=ਬਾਹਰਲੇ ਦੇਸ਼ਾਂ ਦੀ ਹਮਲਾਵਰ ਔਰਤ, ਬੇਦਲਾ=ਹਲਕੇ ਹੋਏ ਕੁੱਤੇ ਦੇ ਵੱਢੇ ਦਾ ਇਲਾਜ ਕਰਨ ਵਾਲਾ, ਸਾਹੀਵਾਲ ਦੇ ਇਲਾਕੇ ਵਿੱਚ ਬੇਦਲੇ ਫਕੀਰ ਦੀ ਬਹੁਤ ਮਾਨਤਾ ਸੀ, ਪੀਰ ਬਗ਼ਦਾਦ=ਸੱਯਦ ਅਬਦੁਲ ਕਾਦਰ ਜਿਲਾਨੀ ਜਿਹਦੀ ਬਾਬਤ ਮਸ਼ਹੂਰ ਹੈ ਕਿ ਉਨ੍ਹਾਂ ਨੇ ਬਾਰਾਂ ਸਾਲਾਂ ਦਾ ਡੁਬਿਆ ਬੇੜਾ ਪਾਰ ਉਤਾਰ ਦਿੱਤਾ ਸੀ; ਪਾਠ ਭੇਦ: ਜਵਾਨੀ=ਜੈਨੀ)

## 60. ਹੀਰ ਰਾਂਝੇ ਨੂੰ ਜਗਾਉਂਦੀ ਹੈ

ਉਠੀਂ ਸੁੱਤਿਆ ਸੇਜ ਅਸਾਡੜੀ ਤੋਂ, ਲੰਮਾ ਸੁੱਸਰੀ ਵਾਂਝ ਕੀ ਪਿਆ ਹੈਂ ਵੇ। ਰਾਤੀਂ ਕਿਤੇ ਉਨੀਂਦਰਾ ਕੱਟਿਓਈ, ਐਡੀ ਨੀਂਦ ਵਾਲਾ ਲੁੜ੍ਹ ਗਿਆ ਹੈਂ ਵੇ। ਸੁੰਝੀ ਵੇਖ ਨਖਸਮੜੀ ਸੇਜ ਮੇਰੀ, ਕੋਈ ਆਹਲਕੀ ਆਣ ਢਰਿ ਪਿਆ ਹੈਂ ਵੇ। ਕੋਈ ਤਾਪ ਕਿ ਭੂਤ ਕਿ ਜਿੰਨ ਲੱਗਾ, ਇੱਕੋ ਡਾਇਣ ਕਿਸੇ ਭਖ ਲਿਆ ਹੈਂ ਵੇ। ਵਾਰਿਸ ਸ਼ਾਹ ਤੂੰ ਜਿਉਂਦਾ ਘੂਕ ਸੁਤੋਂ, ਇੱਕੋ ਮੌਤ ਆਈ ਮਰ ਗਿਆ ਹੈਂ ਵੇ।

(ਲੁੜ੍ਹ ਜਣਾ=ਡੁਬ ਜਾਣਾ, ਆਹਲਕ=ਸੁਸਤੀ, ਭਖ ਲਿਆ=ਖਾ ਲਿਆ)

## 61. ਹੀਰ ਦਾ ਮਿਹਰਵਾਨ ਹੋਣਾ

ਕੂਕੇ ਮਾਰ ਹੀ ਮਾਰ ਤੇ ਪਕੜ ਛਮਕਾਂ, ਪਰੀ ਆਦਮੀ ਤੇ ਕਹਿਰਵਾਨ ਹੋਈ। ਰਾਂਝੇ ਉਠ ਕੇ ਆਖਿਆ ਵਾਹ ਸੱਜਣਾ, ਹੀਰ ਹੱਸ ਕੇ ਤੇ ਮਿਹਰਬਾਨ ਹੋਈ। ਕੱਛੇ ਵੰਝਲੀ ਕੰਨਾਂ ਦੇ ਵਿੱਚ ਵਾਲੇ, ਜੁਲਫ ਮੁਖੜੇ ਤੇ ਪਰੇਸ਼ਾਨ ਹੋਈ। ਭਿੰਨੇ ਵਾਲ ਚੂਣੇ ਮੱਥੇ ਚੰਦ ਰਾਂਝਾ, ਨੈਣੀਂ ਕੱਜਲੇ ਦੀ ਘਮਸਾਨ ਹੋਈ। ਸੂਰਤ ਯੂਸਫ ਦੀ ਵੇਖ ਤੈਮੂਸ ਬੇਟੀ, ਸਣੇ ਮਾਲਕੇ ਬਹੁਤ ਹੈਰਾਨ ਹੋਈ। ਨੈਣ ਮਸਤ ਕਲੇਜੜੇ ਵਿੱਚ ਧਾਣੇ, ਜਿਵੇਂ ਤਿੱਖੜੀ ਨੇਕ ਸਨਾਨ ਹੋਈ। ਆਇ ਬਗ਼ਲ ਵਿੱਚ ਬੈਠ ਕੇ ਕਰੇ ਗੱਲਾਂ, ਜਿਵੇਂ ਵਿੱਚ ਕਿਰਬਾਨ ਕਮਾਨ ਹੋਈ। ਭਲਾ ਹੋਇਆ ਮੈਂ ਤੈਨੂੰ ਨਾ ਮਾਰ ਬੈਠੀ, ਕਾਈ ਨਹੀਂ ਸੀ ਗੱਲ ਬੇਸ਼ਾਨ ਹੋਈ। ਰੂਪ ਜੱਟ ਦਾ ਵੇਖ ਕੇ ਜਾਗ ਲਧੀ, ਹੀਰ ਘੋਲ ਘੱਤੀ ਕੁਰਬਾਨ ਹੋਈ। ਵਾਰਿਸ ਸ਼ਾਹ ਨਾ ਥਾਉਂ ਦਮ ਮਾਰਨੇ, ਦੀ ਚਾਰ ਚਸਮ ਦੀ ਜਦੋਂ ਘਮਸਾਨ ਹੋਈ।

(ਤੈਮੂਸ ਬੇਟੀ=ਜੁਲੈਖਾ, ਮਾਲਕੇ=ਯੂਸਫ ਨੂੰ ਖੂਹ ਵਿੱਚੋਂ ਕੱਢਣ ਵਾਲੇ ਗੁਲਾਮਾਂ ਦੇ ਨਾਮ ਬਸ਼ਰਾ ਅਤੇ ਮਾਮਲ ਸਨ ਜਿਨ੍ਹਾਂ ਦਾ ਮਾਲਕ ਜੁਅਰ-ਬਿਨ-ਮਿਸਰਸੀ, ਧਾਣੇ=ਧਸੇ ਹੋਏ, ਕਿਰਬਾਨ=ਕਮਾਨ ਰੱਖਣ ਵਾਲਾ ਕਮਾਨਦਾਨ, ਜਾਗ ਲੱਧੀ= ਜਾਗ ਉੱਠੀ)

## 62. ਰਾਂਝਾ

ਰਾਂਝਾ ਆਖਦਾ ਇਹ ਜਹਾਨ ਸੁਫ਼ਨਾ, ਮਰ ਜਾਵਣਾ ਈਂ ਮਤਵਾਲੀਏ ਨੀ। ਤੁਸਾਂ ਜਿਹਿਆਂ ਪਿਆਰਿਆਂ ਇਹ ਲਾਜ਼ਮ, ਆਏ ਗਏ ਮੁਸਾਫਰਾਂ ਪਾਲੀਏ ਨੀ। ਏਡਾ ਹੁਸਨ ਦਾ ਨਾ ਗੁਮਾਨ ਕੀਜੇ, ਇਹ ਲੈ ਪਲੰਘ ਹਈ ਸਣੇ ਨਿਹਾਲੀਏ ਨੀ। ਅਸਾਂ ਰੱਬ ਦਾ ਆਸਰਾ ਰੱਖਿਆ ਏ, ਉੱਠ ਜਵਾਨਾਂ ਈਂ ਨੈਣਾਂ ਵਾਲੀਏ ਨੀ। ਵਾਰਿਸ ਸ਼ਾਹ ਦੇ ਮਗਰ ਨਾ ਪਈਂ ਮੋਈਏ, ਏਸ ਭੈੜੇ ਦੀ ਗੱਲ ਨੂੰ ਟਾਲੀਏ ਨੀ।

(ਮਤਵਾਲੀ=ਮਸਤ, ਲਾਜ਼ਮ=ਜ਼ਰੂਰੀ, ਹਈ= ਹੈ, ਆਹ ਪਿਆ ਹੈ, ਨਿਹਾਲੀ=ਲੇਫ਼)

## 63. ਹੀਰ

ਇਹ ਹੀਰ ਤੇ ਪਲੰਘ ਸਭ ਥਾਉਂ ਤੇਰਾ, ਘੋਲ ਘੱਤੀਆਂ ਜਿਉੜਾ ਵਾਰਿਆ ਈ। ਨਾਰੀਂ ਗਾਲ੍ਹ ਕੱਢੀ ਹੱਥ ਜੋੜਨੀ ਹਾਂ, ਹਥ ਲਾਇ ਨਾਰੀਂ ਤੈਨੂੰ ਮਾਰਿਆ ਈ। ਅਸੀਂ ਮਿੰਨਤਾਂ ਕਰਾਂ ਤੇ ਪੈਰ ਪਕੜਾਂ, ਤੈਥੋਂ ਘੋਲਿਆ ਕੋੜਮਮਾਂ ਸਾਰਿਆਂ ਈ। ਅਸਾਂ ਹਸ ਕੇ ਆਣ ਸਲਾਮ ਕੀਤਾ, ਆਖ ਕਾਸ ਨੂੰ ਮਕਰ ਪਸਾਰਿਆ ਈ। ਸੁੰਝੇ ਪਰ੍ਹੇ ਸਨ ਤਿੰਵਈਂ ਚੈਨ ਨਾਰੀਂ, ਅੱਲ੍ਹਾ ਵਾਲਿਆ ਤੂੰ ਸਾਨੂੰ ਤਾਰਿਆ ਈ। ਵਾਰਿਸ ਸ਼ਾਹ ਸਰੀਕ ਹੈ ਕੋਣ ਉਸ ਦਾ, ਜਿਸ ਦਾ ਰੱਬ ਨੇ ਕੰਮ ਸਵਾਰਿਆ ਈ।

(ਕੋੜਮਾ=ਸਾਰਾ ਪਰਵਾਰ, ਖਾਨਦਾਨ ਸਰੀਕ=ਸਾਥੀ, ਉਹਦੇ ਜਿਹਾ)

## 64. ਰਾਂਝਾ

ਮਾਨ-ਮੱਤੀਏ ਰੂਪ ਗੁਮਾਨ ਭਰੀਏ, ਅਠਖੇਲੀਏ ਰੰਗ ਰੰਗੀਲੀਏ ਨੀ। ਆਸ਼ਕ ਭੈਰ ਫਕੀਰ ਤੇ ਨਾਗ ਕਾਲੇ, ਬਾਝ ਮੰਤਰੋਂ ਮੂਲ ਨਾ ਕੀਲੀਏ ਨੀ। ਏਹ ਜੋਬਨਾ ਠਗ ਬਾਜ਼ਾਰ ਦਾ ਈ, ਟੂਣੇ-ਹਾਰੀਏ ਫੈਲ ਫਬੀਲੀਏ ਨੀ। ਤੇਰੇ ਪਲੰਘ ਦਾ ਰੰਗ ਨਾ ਰੂਪ ਘਟਿਆ, ਨਾ ਕਰ ਸੁਹਦਿਆਂ ਨਾਲ ਬਖੀਲੀਏ ਨੀ। ਵਾਰਿਸ ਸ਼ਾਹ ਬਿਨ ਕਾਰਦੋਂ ਜਿਬ੍ਹਾ ਕਰੀਏ, ਬੋਲ ਨਾਲ ਜਬਾਨ ਰਸੀਲੀਏ ਨੀ।

(ਸੁਹਦਿਆਂ=ਕਮਜ਼ੋਰਾਂ, ਬਖੀਲੀ=ਕੰਜੂਸੀ, ਨਾਮਿਹਰਬਾਨੀ, ਬਿਨ ਕਾਰਦੋਂ=ਛੁਰੀ ਜਾਂ ਕਟਾਰੀ ਦੇ ਬਗ਼ੈਰ)

## 65. ਰਾਂਝੇ ਤੇ ਹੀਰ ਨੇ ਹਾਲ ਪੁੱਛਣਾ

ਘੋਲ ਘੋਲ ਘੱਤੀ ਤੈਂਡੀ ਵਾਟ ਉੱਤੋਂ, ਬੋਲੀ ਦੱਸ ਖਾਂ ਕਿਧਰੋਂ ਆਵਨਾ ਏਂ ।  
ਕਿਸ ਮਾਨ-ਮੱਤੀ ਘਰੋਂ ਕਢਿਉਂ ਤੂੰ, ਜਿਸ ਵਾਸਤੇ ਫੇਰੀਆਂ ਪਾਵਨਾ ਏਂ ।  
ਕੋਣ ਛਡ ਆਇਉਂ ਪਿੱਛੇ ਮਿਹਰ ਵਾਲੀ, ਜਿਸ ਦੇ ਵਾਸਤੇ ਪੱਛੋਤਾਵਨਾ ਏਂ ।  
ਕੋਣ ਜਾਤ ਤੇ ਵਤਨ ਕੀ ਸਾਈਆਂ ਦਾ, ਅਤੇ ਜੱਦ ਦਾ ਕੋਣ ਸਦਾਵਨਾ ਏਂ ।  
ਤੇਰੇ ਵਾਰਨੇ ਚੋਖਨੇ ਜਾਨੀਆਂ ਮੈਂ, ਮੰਝੂ ਬਾਬਲੇ ਦਾ ਚਾਰ ਲਿਆਵਨਾ ਏਂ ।  
ਮੰਝੂ ਬਾਬਲੇ ਦਾ ਤੇ ਤੂੰ ਚਾਕ ਮੇਰਾ, ਇਹ ਵੀ ਫੰਧ ਲੱਗੇ ਜੇ ਤੂੰ ਲਾਵਨਾ ਏਂ ।  
ਵਾਰਿਸ ਸ਼ਾਹ ਚਹੀਕ ਜੇ ਨਵੀਂ ਚੁਪੋਂ, ਸਭੇ ਭੁਲ ਜਾਈਂ ਜਿਹੜੀਆਂ ਗਾਵਨਾ ਏਂ ।

(ਵਾਟ=ਰਾਹ, ਮੰਝੂ=ਚੈਣਾ, ਗਾਵਾਂ ਮੱਝਾਂ, ਚਾਕ=ਚਾਕਰ, ਚਹੀਕ=ਇੱਕ ਗੁਲਾਬੀ  
ਰੰਗ ਦੀ ਕਾਹੀ, ਦਰਿਆਵਾਂ ਦੇ ਕੰਢੇ ਤੇ ਹੁੰਦੀ ਹੈ ਅਤੇ ਮਾਲ ਡੰਗਰ ਇਸ ਨੂੰ ਬੜ  
ਸ਼ੈਕ ਨਾਲ ਖਾਂਦਾ ਹੈ, ਮੁੱਢੇ ਕਮਾਦ ਦੇ ਗੰਨੇ ਦੀ ਪੋਰੀ ਨੂੰ ਵੀ ਚਹੀਕ ਆਖਦੇ ਹਨ)

## 66. ਰਾਂਝਾ

ਤੁਸਾਂ ਜਹੇ ਮਾਸੂਕ ਜੇ ਥੀਣ ਰਾਜੀ, ਮੰਝੂ ਨੈਣਾਂ ਦੀ ਧਾਰ ਵਿੱਚ ਚਾਰੀਏ ਨੀ ।  
ਨੈਣਾਂ ਤੇਰਿਆਂ ਦੇ ਅਸੀਂ ਚਾਕ ਹੋਏ, ਜਿਵੇਂ ਜੀਉ ਮੰਨੇ ਤਿਵੇਂ ਸਾਰੀਏ ਨੀ ।  
ਕਿੱਥੋਂ ਗੱਲ ਕੀਚੈ ਨਿਤ ਨਾਲ ਤੁਸਾਂ, ਕੋਈ ਬੈਠ ਵਿਚਾਰ ਵਿਚਾਰੀਏ ਨੀ ।  
ਗੱਲ ਘਤ ਜੰਜਾਲ ਕੰਗਾਲ ਮਾਰੋਂ, ਜਾਇ ਤ੍ਰਿੰਵਣੀ ਵੜੋਂ ਕੁਆਰੀਏ ਨੀ ।

(ਜੰਜਾਲ=ਮੁਸੀਬਤ, ਕੰਗਾਲ=ਗਰੀਬ)

## 67. ਹੀਰ

ਹੱਥ ਬੱਧੜੀ ਰਹਾਂ ਗੁਲਾਮ ਤੇਰੀ, ਸਣੇ ਤ੍ਰਿੰਵਣਾਂ ਨਾਲ ਸਹੇਲੀਆਂ ਦੇ ।  
ਹੋਸਣ ਨਿਤ ਬਹਾਰਾਂ ਤੇ ਰੰਗ ਘਣੇ, ਵਿੱਚ ਬੇਲੜੇ ਦੇ ਨਾਲ ਬੇਲੀਆਂ ਦੇ ।  
ਸਾਨੂੰ ਰੱਬ ਨੇ ਚਾਕ ਮਿਲਾਇ ਦਿੱਤਾ, ਭੁੱਲ ਗਏ ਪਿਆਰ ਅਰਬੇਲੀਆਂ ਦੇ ।  
ਦਿਨੇ ਬੇਲੀਆਂ ਦੇ ਵਿੱਚ ਕਰੀਂ ਮੋਜਾਂ, ਰਾਤੀਂ ਖੇਡਸਾਂ ਵਿੱਚ ਹਵੇਲੀਆਂ ਦੇ ।

(ਬੇਲੀ=ਦੇਸਤ, ਯਾਰ, ਅਰਬੇਲੀ=ਅਲਬੇਲੀ)

## 68. ਰਾਂਝਾ

ਨਾਲ ਨੱਚੀਆਂ ਪਿੰਨ ਕੇ ਚਰਖੜੇ ਨੂੰ, ਤੁਸਾਂ ਬੈਠਣਾ ਵਿੱਚ ਭੰਡਾਰ ਹੀਰੇ ।  
ਅਸੀਂ ਰੁਲਾਂਗੇ ਆਣ ਕੇ ਵਿੱਚ ਵਿਹੜੇ, ਸਾਡੀ ਕੋਈ ਨਾ ਲਏਗਾ ਸਾਰ ਹੀਰੇ ।  
ਟਿੱਕੀ ਦੇਇ ਕੇ ਵਿਹੜਿਉਂ ਕਢ ਛੱਡੋ, ਸਾਨੂੰ ਠਗ ਕੇ ਮੂਲ ਨਾ ਮਾਰ ਹੀਰੇ ।  
ਸਾਡੇ ਨਾਲ ਜੇ ਤੇੜ ਨਿਬਾਹੁਣੀ ਏਂ, ਸੱਚਾ ਦੇਹ ਖਾਂ ਕੋਲ ਕਰਾਰ ਹੀਰੇ ।

(ਭੰਡਾਰ=ਤ੍ਰਿੰਵਣ, ਛੇਪੇ ਪਾਉਣ ਦੀ ਥਾਂ, ਸਾਰ=ਖ਼ਬਰ)

## 69. ਹੀਰ

ਮੈਨੂੰ ਬਾਬਲੇ ਦੀ ਸੌਹ ਰਾਂਝਣਾ ਵੇ, ਮਰੇ ਮਾਉਂ ਜੇ ਤੁਧ ਥੀਂ ਮੁਖ ਮੋੜਾਂ ।  
ਤੇਰੇ ਬਾਝ ਤੁਆਮ ਹਰਾਮ ਮੈਨੂੰ, ਤੁਧ ਬਾਝ ਨਾ ਨੈਣ ਨਾ ਅੰਗ ਜੋੜਾਂ ।  
ਖੁਆਜਾ ਖਿਜਰ ਤੇ ਬੈਠ ਕੇ ਕਸਮ ਖਾਧੀ, ਥੀਵਾਂ ਸੂਰ ਜੇ ਪ੍ਰੀਤ ਦੀ ਰੀਤ ਤੋੜਾਂ ।  
ਕੁਹੜੀ ਹੋ ਕੇ ਨੈਣ ਪਰਾਣ ਜਾਵਣ, ਤੇਰੇ ਬਾਝ ਜੇ ਕੱਤ ਮੈਂ ਹੋਰ ਲੋੜਾਂ ।

(ਖੁਆਜਾ ਖਿਜਰ=ਖੁਦਾ ਦਾ ਇੱਕ ਨਬੀ ਜਿਹੜਾ ਹਜ਼ਰਤ ਮੂਸਾ ਦੇ ਸਮੇਂ  
ਹੋਇਆ, ਇਹ ਪਾਈਆਂ ਦਾ ਪੀਰ ਮੰਨਿਆ ਜਾਂਦਾ ਹੈ ਤੇ ਮਲਾਹ ਇਹਦੇ  
ਨਾਂ ਦਾ ਦੀਵਾ ਬਾਲਦੇ ਹਨ ਅਤੇ ਨਿਆਜ਼ਾਂ ਵੰਡਦੇ ਹਨ । ਖਿਜਰ ਭੁੱਲਿਆਂ  
ਨੂੰ ਰਾਹ ਦੱਸਣ ਵਾਲਾ ਪੀਰ ਹੈ, ਲੋੜਾਂ=ਲੱਭਾਂ;  
ਪਾਠ ਭੇਦ: ਤੇਰੇ ਬਾਝ=ਵਾਰਿਸ ਸ਼ਾਹ)

## 70. ਰਾਂਝੇ ਦਾ ਹੀਰ ਨੂੰ ਇਸ਼ਕ ਵਿੱਚ ਪੱਕਾ ਕਰਨਾ

ਚੇਤਾ ਮੁਆਮਲੇ ਪੈਣ ਤੇ ਛੱਡ ਜਾਏਂ, ਇਸ਼ਕ ਜਾਲਣਾ ਖਰਾ ਦੁਹੇਲੜਾ ਈ ।  
ਸਚ ਆਖਣਾ ਈ ਹੁਣੇ ਆਖ ਮੈਨੂੰ, ਏਹੇ ਸਚ ਤੇ ਝੂਠ ਦਾ ਵੇਲੜਾ ਈ ।  
ਤਾਬ ਇਸ਼ਕ ਦੀ ਝੱਲਣੀ ਖਰੀ ਐੱਖੀ, ਇਸ਼ਕ ਗੁਰੂ ਤੇ ਜਗ ਸਭ ਚੇਲੜਾ ਈ ।  
ਏਥੋਂ ਛੱਡ ਈਮਾਨ ਜੇ ਨੱਸ ਜਾਸੋਂ, ਅੰਤ ਰੋਜ਼ ਕਿਆਮਤੇ ਮੇਲੜਾ ਈ ।

(ਜਾਲਣਾ=ਸਹਿਣਾ, ਦੁਹੇਲੜਾ=ਐੱਖਾ, ਮੁਸ਼ਕਿਲ, ਤਾਬ=ਗਰਮੀ, ਤਕਲੀਫ)

## 71. ਹੀਰ ਦਾ ਰਾਂਝੇ ਨੂੰ ਚੂਚਕ ਕੋਲ ਲਿਜਾਣਾ

ਤੇਰੇ ਨਾਉਂ ਤੋਂ ਜਾਨ ਕੁਰਬਾਨ ਕੀਤੀ, ਮਾਲ ਜੀਉ ਤੇਰੇ ਉੱਤੋਂ ਵਾਰਿਆ ਈ ।  
ਪਾਸਾ ਜਾਨ ਦਾ ਸੀਸ ਦੀ ਲਾਈ ਬਾਜੀ, ਤੁਸਾਂ ਜਿੱਤਿਆ ਤੇ ਅਸਾਂ ਹਾਰਿਆ ਈ ।  
ਰਾਂਝਾ ਜੀਉ ਦੇ ਵਿੱਚ ਯਕੀਨ ਕਰਕੇ, ਮਹਿਰ ਚੂਚਕੇ ਪਾਸ ਸਿਧਾਰਿਆ ਈ ।  
ਅੱਗੇ ਪੈਂਚਣੀ ਹੋਇ ਕੇ ਹੀਰ ਚੱਲੀ, ਕੋਲ ਰਾਂਝੇ ਨੂੰ ਜਾਇ ਖਲ੍ਹਾਰਿਆ ਈ ।

## 72. ਹੀਰ ਆਪਣੇ ਬਾਪ ਨੂੰ

ਹੀਰ ਜਾਇ ਕੇ ਆਖਦੀ ਬਾਬਲਾ ਵੇ, ਤੇਰੇ ਨਾਉਂ ਤੋਂ ਘੋਲ ਘੁਮਾਈਆਂ ਮੈਂ ।  
ਜਿਸ ਆਪਣੇ ਰਾਜ ਦੇ ਹੁਕਮ ਅੰਦਰ, ਵਿੱਚ ਸਾਂਦਲ-ਬਾਰ ਖਿਡਾਈਆਂ ਮੈਂ ।  
ਲਾਸਾਂ ਪੱਟ ਦੀਆਂ ਪਾਇ ਕੇ ਬਾਗ਼ ਕਾਲੇ, ਪੀਂਘਾਂ ਸ਼ੈਕ ਦੇ ਨਾਲ ਪੀਂਘਾਈਆਂ ਮੈਂ ।  
ਮੇਰੀ ਜਾਨ ਬਾਬਲ ਜੀਵੇ ਧੌਲ ਰਾਜ, ਮਾਹੀ ਮਹੀਂ ਦਾ ਢੂੰਡ ਲਿਆਈਆਂ ਮੈਂ ।

(ਸਾਂਦਲ ਬਾਰ=ਰਾਵੀ ਅਤੇ ਚਨਾਬ ਦਰਿਆਵਾਂ ਵਿਚਕਾਰਲਾ ਇਲਾਕਾ;  
ਲਾਸਾਂ=ਰੱਸੇ, ਪਟ=ਰੇਸ਼ਮ, ਪੀਂਘਾਈਆਂ=ਚੜ੍ਹਾਈਆਂ, ਝੂਟੀਆਂ, ਧੌਲ=  
ਜਿਸ ਬਲਦ ਨੇ ਆਪਣੇ ਸਿੰਗਾਂ ਤੇ ਧਰਤੀ ਚੁੱਕੀ ਮੰਨਿਆ ਜਾਂਦਾ ਹੈ,  
ਪਾਠ ਭੇਦ: ਮਾਹੀ ਮਹੀਂ ਦਾ=ਵਾਰਿਸ ਸ਼ਾਹ)

### 73. ਹੀਰ ਦਾ ਬਾਪ ਚੂਚਕ ਤੇ ਹੀਰ

ਬਾਪ ਹਸ ਕੇ ਪੁੱਛਦਾ ਕੌਣ ਹੁੰਦਾ, ਇਹ ਮੁੰਡੜਾ ਕਿਤ ਸਰਕਾਰ ਦਾ ਹੈ।  
ਹੱਥ ਲਾਇਆਂ ਪਿੰਡੇ ਤੇ ਦਾਗ ਪੈਂਦ, ਇਹ ਮਹੀਂ ਦੇ ਨਹੀਂ ਦਰਕਾਰ ਦਾ ਹੈ।  
ਸੁਖੜ ਚਤਰ ਤੇ ਅਕਲ ਦਾ ਕੋਟ ਨੱਢਾ, ਮੱਝੀਂ ਬਹੁਤ ਸੰਭਾਲ ਕੇ ਚਾਰਦਾ ਹੈ।  
ਮਾਲ ਆਪਣਾ ਜਾਨ ਕੇ ਸਾਂਭ ਲਿਆਵੇ, ਕੋਈ ਕੰਮ ਨਾ ਕਰੇ ਵਗਾਰ ਦਾ ਹੈ।  
ਹਿੱਕੇ ਨਾਲ ਪਿਆਰ ਦੀ ਹੂੰਗ ਦੇ ਕੇ, ਸੇਟਾ ਸਿੰਗ ਤੇ ਮੂਲ ਨਾ ਮਾਰਦਾ ਹੈ।  
ਦਿਸੇ ਨੂਰ ਅੱਲਾਹ ਦਾ ਮੁਖੜੇ ਤੇ, ਮਨੋਂ ਰਬ ਹੀ ਰਬ ਚਿਤਾਰਦਾ ਹੈ।

(ਦਰਕਾਰ=ਕੰਮ ਦਾ,ਲੋੜ, ਕੋਟ=ਕਿਲਾ, ਹੂੰਗ=ਹੂੰਗਾ ਮਾਰ ਕੇ;  
ਪਾਠ ਭੇਦ: ਮਨੋਂ ਰਬ ਹੀ ਰਬ=ਵਾਰਿਸ ਸ਼ਾਹ ਨੂੰ ਪਿਆ)

### 74. ਹੀਰ ਦੇ ਬਾਪ ਦਾ ਪੁੱਛਣਾ

ਕਿਹੜੇ ਚੈਧਰੀ ਦਾ ਪੁਤ ਕੇਦ ਜਾਤੋਂ, ਕੇਹਾ ਅਕਲ ਸ਼ੁਰੂ ਦਾ ਕੋਟ ਹੈ ਨੀ।  
ਕੀਕੂੰ ਰਿਜਕ ਨੇ ਆਣ ਉਦਾਸ ਕੀਤਾ, ਏਹਨੂੰ ਕਿਹੜੇ ਪੀਰ ਦੀ ਓਟ ਹੈ ਨੀ।  
ਫ਼ੈਜਦਾਰ ਵਾਂਗੂੰ ਕਰ ਕੂਚ ਧਾਣਾ, ਮਾਰ ਜਿਵੇਂ ਨਕਾਰੇ ਤੇ ਚੋਟ ਹੈ ਨੀ।  
ਕਿਨ੍ਹਾਂ ਜੱਟਾਂ ਦਾ ਪੇਤਰਾ ਕੋਣ ਕੋਈ, ਕਿਹੜੀ ਗੱਲ ਦੀ ਏਸ ਨੂੰ ਤ੍ਰੋਟ ਹੈ ਨੀ।

(ਅਕਲ ਸ਼ੁਰੂ=ਸੂਝ ਬੂਝ, ਰਿਜਕ =ਰੋਟੀ, ਧਣਾ=ਕੀਤਾ, ਤ੍ਰੋਟ=ਬੁੜ੍ਹ;  
ਪਾਠ ਭੇਦ: ਕਿਹੜੀ ਗੱਲ ਦੀ ਏਸ ਨੂੰ ਤ੍ਰੋਟ=ਵਾਰਿਸ ਸ਼ਾਹ ਦਾ ਕੇਹੜਾ ਕੋਟ)

### 75. ਹੀਰ ਨੇ ਬਾਪ ਨੂੰ ਦੱਸਣਾ

ਪੁੱਤਰ ਤਖ਼ਤ ਹਜ਼ਾਰੇ ਦੇ ਚੈਧਰੀ ਦਾ, ਰਾਂਝਾ ਜਾਤ ਦਾ ਜੱਟ ਅਸੀਲ ਹੈ ਜੀ।  
ਉਹਦਾ ਬੁਪੜਾ ਮੁਖ ਤੇ ਨੈਣ ਨਿਮ੍ਹੇ, ਕੋਈ ਫੈਲ ਜੇਹੀ ਉਹਦੀ ਡੀਲ ਹੈ ਜੀ।  
ਮੱਥਾ ਰਾਂਝੇ ਦਾ ਚਮਕਦਾ ਨੂਰ ਭਰਿਆ, ਸਖੀ ਜੀਉ ਦਾ ਨਹੀਂ ਬਖੀਲ ਹੈ ਜੀ।  
ਗੱਲ ਸੋਹਣੀ ਪਰ੍ਹੇ ਦੇ ਵਿੱਚ ਕਰਦਾ, ਖੋਜੀ ਲਾਈ ਤੇ ਨਿਆਉਂ ਵਕੀਲ ਹੈ ਜੀ।

(ਅਸੀਲ=ਅੱਛੀ ਨਸਲ ਦਾ, ਬੁਪੜਾ=ਬੀਬੜਾ,ਭੋਲਾ, ਬਖੀਲ=ਕੰਜੂਸ, ਲਾਈ=  
ਸਾਲਸ,ਪੰਚਾਇਤੀ)

### 76. ਚੂਚਕ

ਕੇਹੇ ਡੋਗਰਾਂ ਜੱਟਾਂ ਦੇ ਨਿਆਉਂ ਜਾਣੇ, ਪਰ੍ਹੇ ਵਿੱਚ ਵਿਲਾਵੜੇ ਲਾਈਆਂ ਦੇ।  
ਪਾੜ ਝੀੜ ਕਰ ਆਂਵਦਾ ਕਿੱਤ ਦੇਸੋਂ, ਲੜਿਆ ਕਾਸ ਤੋਂ ਨਾਲ ਇਹ ਭਾਈਆਂ ਦੇ।  
ਕਿਸ ਗੱਲ ਤੋਂ ਰੁਸਕੇ ਉਠ ਆਇਆ, ਲੜਿਆ ਕਾਸ ਤੋਂ ਨਾਲ ਭਰਜਾਈਆਂ ਦੇ।  
ਵਾਰਿਸ ਸ਼ਾਹ ਦੇ ਦਿਲ ਤੇ ਸ਼ੋਕ ਆਇਆ ਵੇਖਣ ਮੁਖ ਸਿਆਲਾਂ ਦੀਆਂ ਜਾਈਆਂ ਦੇ।

### 77. ਹੀਰ

ਲਾਈ ਹੋਇ ਕੇ ਮਾਮਲੇ ਦੱਸ ਦੱਦਾ, ਮੁਨਸਫ ਹੋ ਵੱਢੇ ਫਾਹੇ ਫੇੜਿਆਂ ਦੇ।  
ਬਾਰੋਂ ਪਕੜ ਕੇ ਕੰਢੇ ਦੇ ਪਾਰ ਲਾਵੇ, ਹਥੋਂ ਕਢ ਦੱਦਾ ਖੋਜ ਝੇੜਿਆਂ ਦੇ।  
ਵਹੀ ਘਤ ਕੇ ਕਹੀ ਦੇ ਪਾੜ ਲਾਏ, ਸੱਥੋਂ ਕੱਢ ਦੱਦਾ ਖੋਜ ਝੇੜਿਆਂ ਦੇ।

ਧਾੜਾ ਧਾੜਵੀ ਤੋਂ ਮੇੜ ਲਿਆਂਵਦਾ ਹੈ, ਠੰਡ ਪਾਂਵਦਾ ਵਿੱਚ ਬਖੇੜਿਆਂ ਦੇ।  
ਸਭ ਰਹੀ ਰਹੁੰਨੀ ਨੂੰ ਸਾਂਭ ਲਿਆਵੇ, ਅੱਖੀਂ ਵਿੱਚ ਰਖੇ ਵਾਂਗ ਹੋੜਿਆਂ ਦੇ।  
ਵਾਰਿਸ ਸ਼ਾਹ ਜਵਾਨ ਹੈ ਭਲਾ ਰਾਂਝਾ, ਜਿੱਥੇ ਨਿੱਤ ਪੈਂਦੇ ਲਖ ਭੇੜਿਆਂ ਦੇ।

(ਮੁਨਸਫ=ਇਨਸਾਫ ਕਰਨ ਵਾਲਾ, ਫੇੜੇ=ਝਗੜੇ, ਵਹੀ=ਰੱਸੀ, ਪਾੜ=ਟੱਕ,  
ਧਾੜਾ=ਡਾਕੂਆਂ ਵੱਲੋਂ ਕੀਤੀ ਲੁੱਟ, ਰਹੀ ਰਹੁੰਨੀ=ਇਕੱਲੀ ਰਹੀ, ਹੋੜਿਆਂ=  
ਸ਼ਿਕਾਰੀਆਂ, ਭੇੜੇ=ਲੜਾਈ,ਝਗੜੇ)

### 78. ਚੂਚਕ ਦੀ ਮਨਜ਼ੂਰੀ

ਤੇਰ ਆਖਣਾ ਅਸਾਂ ਮਨਜ਼ੂਰ ਕੀਤਾ, ਮਹੀਂ ਦੇ ਸੰਭਾਲ ਕੇ ਸਾਰੀਆਂ ਨੀ।  
ਖ਼ਬਰਦਾਰ ਰਹੇ ਮਝੀਂ ਵਿੱਚ ਖੜਾ, ਬੇਲੇ ਵਿੱਚ ਮੁਸੀਬਤਾਂ ਭਾਰੀਆਂ ਨੀ।  
ਰਲਾ ਕਰੇ ਨਾਹੀਂ ਨਾਲ ਖੰਧਿਆਂ ਦੇ, ਏਸ ਕਦੇ ਨਾਹੀਂ ਮਝੀਂ ਚਾਰੀਆਂ ਨੀ।  
ਮਤਾਂ ਖੇਡ ਰੁੱਝੇ ਖੜੀਆਂ ਜਾਣ ਮਝੀਂ, ਹੋਵਣ ਪਿੰਡ ਦੇ ਵਿੱਚ ਖੁਆਰੀਆਂ ਨੀ।

(ਖੰਧਿਆਂ= ਚੈਣਾ,ਵੱਗ)

### 79. ਹੀਰ ਨੇ ਮਾਂ ਨੂੰ ਖ਼ਬਰ ਦੱਸਣੀ

ਪਾਸ ਮਾਉ ਦੇ ਨਦੜੀ ਗੱਲ ਕੀਤੀ, ਮਾਹੀ ਮਝੀਂ ਦਾ ਆਣ ਕੇ ਛੇੜਿਆ ਮੈਂ।  
ਨਿੱਤ ਪਿੰਡ ਦੇ ਵਿੱਚ ਵਿਚਾਰ ਪੈਂਦੀ, ਏਹ ਝਗੜਾ ਚਾਇ ਨਿਬੇੜਿਆ ਮੈਂ।  
ਸੁੰਵਾ ਨਿੱਤ ਰੁਲੇ ਮੰਗੂ ਵਿੱਚ ਬੇਲੇ, ਮਾਹੀ ਸੁਖੜ ਹੈ ਆਣ ਸਹੇੜਿਆ ਮੈਂ।  
ਮਾਏਂ ਕਰਮ ਜਾਗੇ ਸਾਡੇ ਮੰਗੂਆਂ ਦੇ, ਸਾਉ ਅਸਲ ਜਟੇਟੜਾ ਘੇਰਿਆ ਮੈਂ।

### 80. ਰਾਂਝੇ ਨੂੰ ਹੀਰ ਦਾ ਉੱਤਰ

ਮੱਖਣ ਖੰਡ ਪਰਉਠੇ ਖਾਹ ਮੀਆਂ, ਮਹੀਂ ਛੇੜ ਦੇ ਰਬ ਦੇ ਆਸਰੇ ਤੇ।  
ਹੱਸਣ ਗੱਭਰੂ ਰਾਂਝਿਆ ਜਾਲ ਮੀਆਂ, ਗੁਜ਼ਰ ਆਵਸੀ ਦੁਧ ਦੇ ਕਾਸੜੇ ਤੇ।  
ਹੀਰ ਆਖਦੀ ਰਬ ਰੱਜਾਕ ਤੇਰਾ, ਮੀਆਂ ਜਾਈਂ ਨਾ ਲੋਕਾਂ ਦੇ ਹਾਸੜੇ ਤੇ।  
ਮਝੀਂ ਛੇੜ ਦੇ ਝੱਲ ਦੇ ਵਿੱਚ ਮੀਆਂ, ਆਪ ਹੋ ਬਹੀਂ ਇੱਕ ਪਾਸੜੇ ਤੇ।

(ਕਾਸੜੇ=ਭਾਂਡੇ, ਰੱਜਾਕ=ਰਿਜਕ ਦੇਣ ਵਾਲਾ)

### 81. ਪੰਜਾਂ ਪੀਰਾਂ ਨਾਲ ਮੁਲਾਕਾਤ

ਬੇਲੇ ਰਬ ਦਾ ਨਾਉਂ ਲੈ ਜਾਇ ਵੜਿਆ, ਹੋਇਆ ਧੁਪ ਦੇ ਨਾਲ ਜ਼ਹੀਰ ਮੀਆਂ।  
ਉਹਦੀ ਨੇਕ ਸਾਇਤ ਰੁਜੂ ਆਣ ਹੋਈ, ਮਿਲੇ ਰਾਹ ਜਾਂਦੇ ਪੰਜ ਪੀਰ ਮੀਆਂ।  
ਬੱਚਾ ਖਾਹ ਚੂਰੀ ਚੋਇ ਮਝ ਬੂਰੀ, ਜੀਉ ਵਿੱਚ ਨਾ ਹੋਇ ਦਿਲਗੀਰ ਮੀਆਂ।  
ਕਾਈ ਨਦੜੀ ਸੋਹਨੀ ਕਰੇ ਬਖਸ਼ਿਸ਼, ਪੂਰੇ ਰਬ ਦੇ ਹੋ ਤੁਸੀਂ ਪੀਰ ਮੀਆਂ।  
ਬਖਸ਼ੀ ਹੀਰ ਦਰਗਾਹ ਥੀਂ ਤੁਧ ਤਾਈਂ, ਯਾਦ ਕਰੀਂ ਸਾਨੂੰ ਪਵੇ ਭੀੜ ਮੀਆਂ।

(ਜ਼ਹੀਰ=ਦੁਖੀ, ਨੇਕ ਸਾਇਤ ਰੁਜੂ ਆਣ ਹੋਈ=ਸੁਭ ਘੜੀ ਆ ਗਈ,  
ਦਿਲਗੀਰ=ਗ਼ਮਨਾਕ, ਭੀੜ=ਐਖਾ ਵੇਲਾ,ਤਕਲੀਫ)

## 82. ਪੀਰਾਂ ਦੀ ਬਖਸ਼ਿਸ਼

ਖੁਆਜਾ ਖਿਜਰ ਤੇ ਸੱਕਰ ਗੰਜ ਬੇਜ਼ ਘੋੜੀ, ਮੁਲਤਾਨ ਦਾ ਜ਼ਕਰੀਆ ਪੀਰ ਨੂਰੀ ।  
ਹੋਰ ਸਈਅਦ ਜਲਾਲ ਬੁਖਾਰੀਆ ਸੀ, ਅਤੇ ਲਾਲ ਸ਼ਾਹਬਾਜ਼ ਬਹਿਸਤ ਹੂਰੀ ।  
ਤੁੱਰਾ ਖਿਜਰ ਰੁਮਾਲ ਸੱਕਰ ਗੰਜ ਦਿੱਤਾ, ਅਤੇ ਮੁੰਦਰੀ ਲਾਲ ਸਹਿਬਾਜ਼ ਨੂਰੀ ।  
ਖੰਜਰ ਸਈਅਦ ਜਲਾਲ ਬੁਖਾਰੀਏ ਨੇ, ਖੁੰਡੀ ਜ਼ਕਰੀਏ ਪੀਰ ਨੇ ਹਿੱਕ ਬੂਰੀ ।  
ਤੈਨੂੰ ਭੀੜ ਪਵੇਂ ਕਰੀਂ ਯਾਦ ਜੱਟਾ, ਵਾਰਿਸ ਸ਼ਾਹ ਨਾ ਜਾਨਣਾ ਪਲਕ ਦੂਰੀ ।

(ਪੰਜ ਪੀਰ=1. ਖਵਾਜਾ ਖਿਜਰ, 2. ਸੱਕਰ ਗੰਜ, 3. ਜ਼ਕਰੀਆ ਖਾਨ,  
4. ਸਈਅਦ ਜਲਾਲ ਬੁਖਾਰੀ, 5. ਲਾਲ ਸ਼ਾਹਬਾਜ਼, ਬੇਜ਼ ਘੋੜੀ=ਚਿੱਟੀ  
ਘੋੜੀ, ਤੁੱਰਾ=ਸਮਲਾ, ਪਲਕ ਦੂਰੀ=ਅੱਖ ਝਪਕਣ ਜਿੰਨੀ ਦੂਰੀ)

## 83. ਹੀਰ ਦਾ ਭੱਤਾ ਲੈ ਕੇ ਬੇਲੇ ਨੂੰ ਜਾਣਾ

ਹੀਰ ਚਾਇ ਭੱਤਾ ਖੰਡ ਖੀਰ ਮੱਖਣ, ਮੀਆਂ ਰਾਝੇ ਦੇ ਪਾਸ ਲੈ ਧਾਵਦੀ ਹੈ ।  
ਤੇਰੇ ਵਾਸਤੇ ਜੂਹ ਮੈਂ ਭਾਲ ਥੱਕੀ, ਤੇ ਰੇ ਆਪਣਾ ਹਾਲ ਸੁਣਾਵਦੀ ਹੈ ।  
ਕੈਦੋਂ ਢੂੰਡਦਾ ਖੇਜ ਨੂੰ ਫਿਰੇ ਭੱਦਾ, ਬਾਸ ਚੂਰੀ ਦੀ ਬੇਲਿਉਂ ਆਵਦੀ ਹੈ ।  
ਵਾਰਿਸ ਸ਼ਾਹ ਮੀਆਂ ਵੇਖੇ ਟੰਗ ਲੰਗੀ, ਸੈਤਾਨ ਦੀ ਕਲ੍ਹਾ ਜਗਾਵਦੀ ਹੈ ।

(ਭੱਤਾ=ਸ਼ਾਹ ਵੇਲਾ, ਬਾਸ=ਮਹਿਕ, ਕਲ੍ਹਾ=ਫਸਾਦ)

## 84. ਕੈਦੇ ਰਾਝੇ ਕੋਲ

ਹੀਰ ਗਈ ਜਾਂ ਨਦੀ ਵਲ ਲੈਣ ਪਾਣੀ, ਕੈਦੇ ਆਣ ਕੇ ਮੁਖ ਵਿਖਾਵਾਂਦਾ ਹੈ ।  
ਅਸੀਂ ਭੁਖ ਨੇ ਬਹੁਤ ਹੈਰਾਨ ਕੀਤੇ, ਆਨ ਸਵਾਲ ਖੁਦਾਇ ਦਾ ਪਾਂਵਦਾ ਹੈ ।  
ਰਾਝੇ ਰੁਗ ਭਰ ਕੇ ਚੂਰੀ ਚਾਇ ਦਿੱਤੀ, ਲੈ ਕੇ ਤੁਰਤ ਹੀ ਪਿੰਡ ਨੂੰ ਧਾਵਦਾ ਹੈ ।  
ਰਾਝਾ ਹੀਰ ਨੂੰ ਪੁੱਛਦਾ ਇਹ ਲੰਝਾਂ, ਹੀਰੇ ਕੈਣ ਫਕੀਰ ਕਿਸ ਥਾਉਂ ਦਾ ਹੈ ।  
ਵਾਰਿਸ ਸ਼ਾਹ ਮੀਆਂ ਜਿਵੇਂ ਪੱਛ ਕੇ ਤੇ, ਕੋਈ ਉੱਪਰੋਂ ਲੂਣ ਚਾ ਲਾਂਵਦਾ ਹੈ ।

## 85. ਹੀਰ

ਹੀਰ ਆਖਿਆ ਰਾਝਿਆ ਬੁਰਾ ਕੀਤੇ, ਸਾਡਾ ਕੰਮ ਹੈ ਨਾਲ ਵੈਰਾਈਆਂ ਦੇ ।  
ਸਾਡੇ ਖੇਜ ਨੂੰ ਤਕ ਕੇ ਕਰੇ ਚੁਗਲੀ, ਦਿਨੇ ਰਾਤ ਹੈ ਵਿੱਚ ਬੁਰਿਆਈਆਂ ਦੇ ।  
ਮਿਲੇ ਸਿਰਾਂ ਨੂੰ ਇਹ ਵਿਛੋੜ ਦੋਦਾ, ਭੰਗ ਘੱਤਦਾ ਵਿੱਚ ਕੁੜਮਾਈਆਂ ਦੇ ।  
ਬਾਬਾਲ ਅੰਮੜੀ ਤੇ ਜਾਇ ਠਿਠ ਕਰਸੀ, ਜਾ ਆਖਸੀ ਪਾਸ ਭਰਜਾਈਆਂ ਦੇ ।

(ਵੈਰਾਨੀ=ਪੁਰਾਣੀ ਦੁਸ਼ਮਣੀ, ਵੈਰ ਠਿਠ ਕਰਸੀ=ਮਖੌਲ ਕਰੇਗਾ)

## 86. ਤਥਾ

ਹੀਰ ਆਖਿਆ ਰਾਝਿਆ ਬੁਰਾ ਕੀਤੇ, ਤੈਂ ਤਾਂ ਪੁੱਛਣਾ ਸੀ ਦੁਹਰਾਇਕੇ ਤੇ ।  
ਮੈਂ ਤਾਂ ਜਾਣਦਾ ਨਹੀਂ ਸਾਂ ਇਹ ਸੂਹਾਂ, ਖੈਰ ਮੰਗਿਆ ਸੂ ਮੈਥੋਂ ਆਇਕੇ ਤੇ ।  
ਖੈਰ ਲੈਂਦੇ ਹੀ ਪਿਛਾਂਹ ਨੂੰ ਪਰਤ ਭੰਨਾ, ਉਠ ਵਗਿਆ ਕੰਡ ਵਲਾਇਕੇ ਤੇ ।

ਨੇੜੇ ਜਾਂਦਾ ਹਈ ਜਾਇ ਮਿਲ ਨੱਢੀਏ ਨੀ, ਜਾਹ ਪੁੱਛ ਲੈ ਗੱਲ ਸਮਝਾਇਕੇ ਤੇ ।  
ਵਾਰਿਸ ਸ਼ਾਹ ਮੀਆਂ ਉਸ ਥੋਂ ਗੱਲ ਪੁੱਛੀ, ਦੇ ਤਿੰਨ ਅੱਡੀਆਂ ਹਿਕ ਵਿਚ ਲਾਇਕੇ ਤੇ ।

(ਸੂਹਾਂ=ਸੂਹ ਕੱਢਣ ਵਾਲਾ, ਕੰਡ=ਪਿੱਠ)

## 87. ਹੀਰ ਦਾ ਕੈਦੇ ਨੂੰ ਟੱਕਰਨਾ

ਮਿਲੀ ਰਾਹ ਵਿੱਚ ਦੌੜ ਦੇ ਆ ਨਢੀ, ਪਹਿਲੇ ਨਾਲ ਫਰੇਬ ਦੇ ਚੱਟਿਆ ਸੂ ।  
ਨੇੜੇ ਆਣ ਕੇ ਸੀਹਣੀ ਵਾਂਗ ਗੱਜੀ, ਅੱਖੀਂ ਰੋਹ ਦਾ ਨੀਰ ਪਲੱਟਿਆ ਸੂ ।  
ਸਿਰੋਂ ਲਾਹ ਟੇਪੀ ਗਲੋਂ ਤੋੜ ਸੇਲ੍ਹੀ, ਲੱਕੋਂ ਚਾਇਕੇ ਜ਼ਿਮੀਂ ਤੇ ਸੱਟਿਆ ਸੂ ।  
ਪਕੜ ਜ਼ਮੀ ਤੇ ਮਾਰਿਆ ਨਾਲ ਗੁੱਸੇ, ਧੋਬੀ ਪਟੜੇ ਤੇ ਖੇਸ ਨੂੰ ਛੱਟਿਆ ਸੂ ।  
ਵਾਰਿਸ ਸ਼ਾਹ ਫਰਿਸ਼ਤਿਆਂ ਅਰਸ ਉੱਤੋਂ, ਸੈਤਾਨ ਨੂੰ ਜ਼ਿਮੀਂ ਤੇ ਸੱਟਿਆ ਸੂ ।

(ਸੇਲ੍ਹੀ=ਲੱਕ ਦੁਆਲੇ ਬੰਨ੍ਹੀ ਪੇਟੀ)

## 88. ਹੀਰ ਨੇ ਕੈਦੇ ਨੂੰ ਡਰਾਉਣਾ

ਹੀਰ ਢਾਇ ਕੇ ਆਖਿਆ ਮੀਆਂ ਚਾਚਾ, ਚੂਰੀ ਦੇਹ ਜੇ ਜੀਵਿਆ ਲੋੜਨਾ ਹੈ ।  
ਨਹੀਂ ਮਾਰ ਕੇ ਜਿੰਦ ਗਵਾ ਦੇਸਾਂ, ਮੈਨੂੰ ਕਿਸੇ ਨਾ ਹਟਕਣਾ ਹੋੜਨਾ ਹੈ ।  
ਬੰਨ੍ਹ ਪੈਰ ਤੇ ਹੱਥ ਲਟਕਾਇ ਦੇਸਾਂ, ਲੜ ਲੜਕੀਆਂ ਨਾਲ ਕੀ ਜੋੜਨਾ ਹੈ ।  
ਚੂਰੀ ਦੇਹ ਖਾਂ ਨਾਲ ਹਯਾ ਆਪੇ, ਕਾਰੇ ਅਸਾਂ ਦੇ ਨਾਲ ਅਜੋੜਨਾ ਹੈ ।

(ਅਜੋੜਨਾ=ਦੁਸ਼ਮਣੀ ਕਰਨੀ)

## 89. ਕੈਦੇ ਦਾ ਪਰਿਆ ਵਿੱਚ ਫਰਿਆਦ ਕਰਨਾ

ਅੱਧੀ ਡੁੱਲ੍ਹ ਪਈ ਅੱਧੀ ਖੋਹ ਲਈ, ਚੁਣ ਮੇਲ ਕੇ ਪਰ੍ਹੇ ਵਿਚ ਲਿਆਵਦਾ ਈ ।  
ਕਿਹਾ ਮੰਨਦੇ ਨਹੀਂ ਸਾਉ ਮੂਲ ਮੇਰਾ, ਚੂਰੀ ਪੱਲਿਉਂ ਖੇਲ ਵਿਖਾਵਦਾ ਈ ।  
ਨਾਹੀਂ ਚੂਚਕੇ ਨੂੰ ਕੋਈ ਮਤ ਦੋਦਾ, ਨਢੀ ਮਾਰ ਕੇ ਨਹੀਂ ਸਮਝਾਵਦਾ ਈ ।  
ਚਾਕ ਨਾਲ ਇਕੱਲੜੀ ਜਾਏ ਬੇਲੇ, ਅੱਜ ਕਲ ਕੋਈ ਲੀਕ ਲਾਂਵਦਾ ਈ ।  
ਵਾਰਿਸ ਸ਼ਾਹ ਜਦੋਕਣ ਚਾਕ ਰੱਖਿਆ, ਓਸ ਵੇਲੜੇ ਨੂੰ ਪਛੋੜਾਂਵਦਾ ਈ ।

(ਲੀਕ ਲਾਉਣੀ=ਕਲੰਕ ਦਾ ਟਿੱਕਾ ਲਾਉਣਾ)

## 90. ਚੂਚਕ

ਚੂਚਕ ਆਖਿਆ ਕੂੜੀਆਂ ਕਰੋਂ ਗੱਲਾਂ, ਹੀਰ ਖੇਡਦੀ ਨਾਲ ਸਹੇਲੀਆਂ ਦੇ ।  
ਪੀਆਂ ਪਇਕੇ ਸੱਈਆਂ ਦੇ ਨਾਲ ਝੂਟੇ, ਤਿੰਨਵਣ ਜੋੜਦੀ ਵਿੱਚ ਹਵੇਲੀਆਂ ਦੇ ।  
ਇਹ ਚੁਗਲ ਜਹਾਨ ਦਾ ਮਗਰ ਲੱਗਾ, ਫੱਕਰ ਜਾਣਦੇ ਹੇ ਨਾਲ ਸੇਲ੍ਹੀਆਂ ਦੇ ।  
ਕਦੀ ਨਾਲ ਮਦਾਰੀਆਂ ਭੰਗ ਘੋਟੇ, ਕਦੀ ਜਾਇ ਨੱਚੇ ਨਾਲ ਚੇਲੀਆਂ ਦੇ ।  
ਨਹੀਂ ਚੂਚਕੇ ਦਾ ਪੁੱਤ ਹੋਏ ਸਈਅਦ, ਘੋੜੇ ਹੋਣ ਨਾਹੀਂ ਪੁੱਤ ਲੇਲੀਆਂ ਦੇ ।  
ਵਾਰਿਸ ਸ਼ਾਹ ਫਕੀਰ ਭੀ ਨਹੀਂ ਹੁੰਦੇ, ਬੋਟੇ ਜੱਟਾਂ ਤੇ ਮੇਚੀਆਂ ਤੇਲੀਆਂ ਦੇ ।

(ਕੂੜੀਆਂ=ਝੂਠੀਆਂ)

## 91. ਹੀਰ ਦੀ ਮਾਂ ਕੋਲ ਔਰਤਾਂ ਵੱਲੋਂ ਚੁਗਲੀ

ਮਾਂ ਹੀਰ ਦੀ ਥੇ ਲੋਕ ਕਰਨ ਚੁਗਲੀ, ਮਹਿਰੀ ਮਲਕੀਏ ਧੀ ਖਰਾਬ ਹੈ ਨੀ ।  
ਅਸੀਂ ਮਾਸੀਆਂ ਫੁਫੀਆਂ ਲਜ ਮੋਈਆਂ, ਸਾਡਾ ਅੰਦਰੋਂ ਜੀਉ ਕਬਾਬ ਹੈ ਨੀ ।  
ਸਮਸੁੰਦੀਨ ਕਾਜੀ ਨਿਤ ਕਰੇ ਮਸਲੇ, ਸ਼ੇਖ ਧੀ ਦਾ ਵਿਆਹ ਸਵਾਬ ਹੈ ਨੀ ।  
ਚਾਕ ਨਾਲ ਇਕੱਲੀਆਂ ਜਾਣ ਧੀਆਂ, ਹੋਇਆ ਮਾਪਿਆਂ ਧੁਰੋਂ ਜਵਾਬ ਹੈ ਨੀ ।  
ਤੇਰੀ ਧੀ ਦਾ ਮਗਜ਼ ਹੈ ਬੇਗਮਾਂ ਦਾ, ਵੇਖੋ ਚਾਕ ਜਿਉ ਫਿਰੇ ਨਵਾਬ ਹੈ ਨੀ ।  
ਵਾਰਿਸ ਸ਼ਾਹ ਮੂੰਹ ਉਗਲਾਂ ਲੋਕ ਘੱਤਣ, ਧੀ ਮਲਕੀ ਦੀ ਪੁੱਜ ਖਰਾਬ ਹੈ ਨੀ ।

(ਸਵਾਬ=ਪੁੰਨ, ਪੁੱਜ=ਬਹੁਤ)

## 92. ਕੈਦੇ ਦੀ ਹੀਰ ਦੀ ਮਾਂ ਕੋਲ ਚੁਗਲੀ

ਕੈਦੇ ਆਖਦਾ ਧੀ ਵਿਆਹ ਮਲਕੀ, ਧਰੋਹੀ ਰਬ ਦੀ ਮੰਨ ਲੈ ਡਾਇਣੇ ਨੀ ।  
ਇੱਕੇ ਮਾਰ ਕੇ ਵੱਢ ਕੇ ਕਰਸੁ ਬੇਰੇ, ਮੂੰਹ ਸਿਰ ਭੰਨ ਚੇਆਂ ਸਾੜ ਸਾਇਣੇ ਨੀ ।  
ਵੇਖ ਧੀ ਦਾ ਲਾਡ ਕੀ ਦੰਦ ਕੱਢੋ, ਬਹੁਤ ਝੂਰਸੋਂ ਰੰਨੇ ਕਸਾਇਣੇ ਨੀ ।  
ਇੱਕੇ ਬੰਨ੍ਹ ਕੇ ਭੇਹਰੇ ਚਾ ਘੱਤੇ, ਲਿੰਬ ਵਾਂਗ ਭੜੋਲੇ ਦੇ ਆਇਣੇ ਨੀ ।

(ਧਰੋਹੀ=ਵਾਸਤਾ, ਬੇਰੇ=ਟੋਟੇ, ਆਇਣਾ=ਭੜੋਲੇ ਦਾ ਮੂੰਹ)

## 93. ਮਲਕੀ ਦਾ ਗੁੱਸਾ

ਗੁੱਸੇ ਨਾਲ ਮਲਕੀ ਤਪ ਲਾਲ ਹੋਈ, ਝੱਬ ਦੌੜ ਤੂੰ ਮਿੱਠੀਏ ਨਾਇਣੇ ਨੀ ।  
ਸਦ ਲਿਆ ਤੂੰ ਹੀਰ ਨੂੰ ਢੂੰਡ ਕੇ ਤੇ, ਤੈਨੂੰ ਮਾਉਂ ਸਦੱਦੀ ਹੈ ਡਾਇਣੇ ਨੀ ।  
ਨੀ ਖੜਦੁੰਬੀਏ ਮੂਨੇ ਪਾੜੀਏ ਨੀ, ਮੁਸਟੰਡੀਏ ਬਾਰ ਦੀਏ ਵਾਇਣੇ ਨੀ ।  
ਵਾਰਿਸ ਸ਼ਾਹ ਵਾਂਗੂੰ ਕਿਤੇ ਡੁਬ ਮੇਏਂ, ਘਰ ਆ ਸਿਆਪੇ ਦੀਏ ਨਾਇਣੇ ਨੀ ।

(ਖੜਦੁੰਬੀ=ਖੜੀ ਪੁੰਛ ਵਾਲੀ, ਮੂਨ=ਕਾਲੀ ਹਿਰਨੀ, ਪਾੜਾ=ਹਿਰਨ ਦੀ ਨਸਲ ਦਾ ਜਾਨਵਰ, ਵਾਇਣ=ਨਾਚੀ, ਨੱਚਣ ਵਾਲੀ)

## 94. ਹੀਰ ਦਾ ਮਾਂ ਕੋਲ ਆਉਣਾ

ਹੀਰ ਆਇ ਕੇ ਆਖਦੀ ਹੱਸ ਕੇ ਤੇ, ਅਨੀ ਝਾਤ ਨੀ ਅੰਬੜੀਏ ਮੇਰੀਏ ਨੀ ।  
ਤੈਨੂੰ ਡੂੰਘੜੇ ਖੂਹ ਵਿੱਚ ਚਾਇ ਬੋੜਾਂ, ਕੁੱਲ ਪੱਟੀਉ ਬਚੜੀਏ ਮੇਰੀਏ ਨੀ ।  
ਧੀ ਜਵਾਨ ਜੇ ਕਿਸੇ ਦੀ ਬੁਰੀ ਹੋਵੇ, ਚੁਪ ਕੀਤੜੇ ਚਾ ਨਬੋੜੀਏ ਨੀ ।  
ਤੈਨੂੰ ਵੱਡਾ ਉਦਮਾਦ ਆ ਜਾਗਿਆ ਏ, ਤੇਰੇ ਵਾਸਤੇ ਮੁਣਸ ਸਹੋੜੀਏ ਨੀ ।  
ਧੀ ਜਵਾਨ ਜੇ ਨਿਕਲੇ ਘਰੋਂ ਬਾਰਹ, ਲੱਗੇ ਵੱਸ ਤਾਂ ਖੂਹ ਨਘੇਰੀਏ ਨੀ ।  
ਵਾਰਿਸ ਜਿਉਂਦੇ ਹੋਣ ਜੇ ਭੈਣ ਭਾਈ, ਚਾਕ ਚੇਬਰਾਂ ਨਾਂਹ ਸਹੋੜੀਏ ਨੀ ।

(ਬੋੜਾਂ=ਡੋਬਾਂ, ਨਬੋੜੀਏ=ਮਾਰ ਦੇਈਏ, ਉਦਮਾਦ=ਕਾਮ ਖੁਮਾਰੀ, ਨਘੇਰੀਏ =ਸੁਟ ਦੇਈਏ, ਚੇਬਰ=ਹੱਟਾ ਕੱਟਾ)

## 95. ਮਾਂ ਨੇ ਹੀਰ ਨੂੰ ਡਰਾਉਣਾ

ਤੇਰੇ ਵੀਰ ਸੁਲਤਾਨ ਨੂੰ ਖਬਰ ਹੋਵੇ, ਕਰੇ ਫਿਕਰ ਉਹ ਤੇਰੇ ਮੁਕਾਵਣੇ ਦਾ ।  
ਚੂਚਕ ਬਾਪ ਦੇ ਰਾਜ ਨੂੰ ਲੀਕ ਲਾਈਆ, ਕੇਹਾ ਫਾਇਦਾ ਮਾਪਿਆਂ ਤਾਵਣੇ ਦਾ ।  
ਨਕ ਵੱਢ ਕੇ ਕੇੜਮਾਂ ਗਾਲਿਉ ਈ, ਹੋਇਆ ਫਾਇਦਾ ਲਾਡ ਲਡਾਵਣੇ ਦਾ ।  
ਰਾਤੀਂ ਚਾਕ ਨੂੰ ਚਾਇ ਜਵਾਬ ਦੇਸਾਂ, ਨਹੀਂ ਸ਼ੌਕ ਏ ਮਹੀਂ ਚਰਵਾਣੇ ਦਾ ।  
ਆ ਮਿੱਠੀਏ ਲਾਹ ਨੀ ਸਭ ਗਹਿਣੇ, ਗੁਣ ਕੀ ਹੈ ਗਹਿਣਿਆਂ ਪਾਵਣੇ ਦਾ ।  
ਵਾਰਿਸ ਸ਼ਾਹ ਮੀਆਂ ਛੋਹਰੀ ਦਾ, ਜੀਉ ਹੋਇਆ ਈ ਲਿੰਗ ਕੁਟਾਵਣੇ ਦਾ ।

(ਲਿੰਗ ਕੁਟਾਵਣੇ=ਕੁੱਟ ਖਾਣ ਦਾ)

## 96. ਹੀਰ ਦਾ ਉੱਤਰ

ਮਾਏ ਰੱਬ ਨੇ ਚਾਕ ਘਰ ਘੱਲਿਆ ਸੀ, ਤੇਰੇ ਹੋਣ ਨਸੀਬ ਜੇ ਧੁਰੋਂ ਚੰਗੇ ।  
ਇਹੋ ਜਹੇ ਜੇ ਆਦਮੀ ਹੱਥ ਆਵਣ, ਸਾਰਾ ਮੁਲਕ ਹੀ ਰਬ ਥੀਂ ਦੁਆ ਮੰਗੇ ।  
ਜਿਹੜੇ ਰਬ ਕੀਤੇ ਕੰਮ ਹੋਇ ਰਹੇ, ਸਾਨੂੰ ਮਾਓਂ ਕਿਉਂ ਗ਼ੈਬ ਦੇ ਦਏਂ ਪੰਗੇ ।  
ਕੁੱਲ ਸਿਆਣਿਆਂ ਮਲਕ ਨੂੰ ਮੱਤ ਦਿੱਤੀ, ਤੇਗ ਮਹਿਰੀਆਂ ਇਸ਼ਕ ਨਾ ਕਰੇ ਨੰਗੇ ।  
ਨਹੀਂ ਛੋੜੀਏ ਰੱਬ ਦਿਆਂ ਪੂਰਿਆਂ ਨੂੰ, ਜਿਨ੍ਹਾਂ ਕੱਪੜੇ ਖਾਕ ਦੇ ਵਿੱਚ ਰੰਗੇ ।  
ਜਿਨ੍ਹਾਂ ਇਸ਼ਕ ਦੇ ਮਾਮਲੇ ਸਿਰੀਂ ਚਾਏ, ਵਾਰਿਸ ਸ਼ਾਹ ਨਾ ਕਿਸੇ ਥੋਂ ਰਹਿਣ ਸੰਗੇ ।

## 97. ਹੀਰ ਦੇ ਮਾਂ ਪਿਉ ਦੀ ਸਲਾਹ

ਮਲਕੀ ਆਖਦੀ ਚੂਚਕਾ ਬਣੀ ਐਖੀ, ਸਾਨੂੰ ਹੀਰ ਦਿਆਂ ਮਿਹਣਿਆਂ ਖੁਆਰ ਕੀਤਾ ।  
ਤਾਹਨੇ ਦੇਣ ਸ਼ਰੀਕ ਤੇ ਲੋਕ ਸਾਰੇ, ਚੰਤਰਫਿਉ ਖੁਆਰ ਸੰਸਾਰ ਕੀਤਾ ।  
ਵੇਖੇ ਲੱਜ ਸਿਆਲਾਂ ਦੀ ਲਾਹ ਸੁੱਟੀ, ਨਢੀ ਹੀਰ ਨੇ ਚਾਕ ਨੂੰ ਯਾਰ ਕੀਤਾ ।  
ਜਾਂ ਮੈਂ ਮੱਤ ਦਿੱਤੀ ਅੱਗੋਂ ਲੜਨ ਲੱਗੀ, ਲੱਜ ਲਾਹ ਕੇ ਚਸਮ ਨੂੰ ਚਾਰ ਕੀਤਾ ।  
ਕੱਢ ਚਾਕ ਨੂੰ ਖੇਹ ਲੈ ਮਹੀਂ ਸੱਭੇ, ਅਸਾਂ ਚਾਕ ਥੋਂ ਜੀਉ ਬੇਜ਼ਾਰ ਕੀਤਾ ।  
ਇੱਕੇ ਧੀ ਨੂੰ ਚਾਘੜੇ ਡੋਬ ਕਰੀਏ, ਜਾਣੋਂ ਰਬ ਨੇ ਚਾ ਗੁਨਾਗਾਰ ਕੀਤਾ ।  
ਝੱਬ ਵਿਆਹ ਕਰ ਧੀ ਨੂੰ ਕੱਢ ਦੇਸੋਂ, ਸਾਨੂੰ ਠਿਠ ਹੈ ਏਸ ਮੁਰਦਾਰ ਕੀਤਾ ।  
ਵਾਰਿਸ ਸ਼ਾਹ ਨੂੰ ਹੀਰ ਫੁਆਰ ਕੀਤਾ, ਨਹੀਂ ਰੱਬ ਸੀ ਸਾਹਿਬ ਸਰਦਾਰ ਕੀਤਾ ।

(ਚਾਘੜੇ=ਡੂੰਘੇ ਪਾਈ ਵਿਚ, ਬੇਜ਼ਾਰ=ਦੁਖੀ)

## 98. ਚੂਚਕ

ਚੂਚਕ ਆਖਦਾ ਮਲਕੀਏ ਜੰਮਦੀ ਨੂੰ, ਗਲ ਘੁਟਕੇ ਕਾਰੇ ਨਾ ਮਾਰਿਉ ਈ ।  
ਘੁੱਟੀ ਅੱਕ ਦੀ ਘੋਲ ਨਾ ਦਿੱਤੀਆ ਈ, ਉਹ ਅੱਜ ਸਵਾਬ ਨਿਤਾਰਿਉ ਈ ।  
ਮੰਡ ਡੂੰਘੜੇ ਵਹਿਣ ਨਾ ਬੋੜਿਆ ਈ, ਵੱਢ ਬੋੜ ਕੇ ਮੂਲ ਨਾ ਮਾਰਿਉ ਈ ।  
ਵਾਰਿਸ ਸ਼ਾਹ ਖੁਦਾ ਦਾ ਖੋਫ ਕੀਤੇ, ਕਾਰੂੰ ਵਾਂਗ ਨਾ ਜ਼ਿਮੀਂ ਨਿਘਾਰਿਉ ਈ ।

(ਖੋਫ=ਡਰ, ਕਾਰੂੰ=ਹਜ਼ਰਤ ਮੂਸਾ ਦੇ ਵੇਲੇ ਬਨੀ ਇਸਰਾਈਲ ਦਾ ਇੱਕਬਹੁਤ ਹੀ ਮਾਲਦਾਰ ਕੰਜੂਸ ਅਤੇ ਘੁਮੰਡੀ ਪੁਰਸ਼ ਸੀ, ਫਰਉਨ ਦੇ ਦਰਬਾਰ ਵਿੱਚ ਇਹਦਾ ਬਹੁਤ ਰਸੂਖ ਸੀ । ਇਹਦਾ ਨਾਂ ਵੱਡੇ ਖਜ਼ਾਨਿਆਂ ਨਾਲ ਜੋੜਿਆ ਜਾਂਦਾ ਹੈ । ਕਿਹਾ ਜਾਂਦਾ ਹੈ ਕਿ ਇਹਦੇ ਖਜ਼ਾਨਿਆਂ ਦੀਆਂ ਚਾਬੀਆਂ ਚਾਲੀਊਠਾਂ ਤੇ ਲੱਦੀਆਂ ਜਾਂਦੀਆਂ ਸਨ । ਰੱਬ ਦੇ ਰਾਹ ਵਿੱਚ ਇੱਕ ਦਮੜੀ ਵੀ ਖਰਚ ਨਹੀਂ ਕਰਦਾ ਸੀ । ਅਖੀਰ ਰੱਬ ਦੇ ਕਹਿਰ ਨਾਲ ਸਣੇ ਮਾਲ ਧਨ ਧਰਤੀ ਵਿੱਚ ਹੀ ਧਸ ਗਿਆ)

## 99. ਚੂਚਕ ਰਾਂਝੇ ਨੂੰ

ਰਾਤੀਂ ਰਾਂਝੇ ਨੇ ਮਹੀਂ ਜਾਂ ਆਣ ਢੇਈਆਂ, ਚੂਚਕ ਸਿਆਲ ਮੱਥੇ ਵੱਟ ਪਾਇਆ ਈ ।  
ਭਾਈ ਛੱਡ ਮਹੀਂ ਉਠ ਜਾ ਘਰ ਨੂੰ, ਤੇਰਾ ਤੌਰ ਬੁਰਾ ਨਜ਼ਰ ਆਇਆ ਈ ।  
ਸਿਆਲ ਕਰੇ ਭਾਈ ਸਾਡੇ ਕੰਮ ਨਾਹੀਂ, ਜਾਏ ਉਧਰੇ ਜਿਧਰੋਂ ਆਇਆ ਈ ।  
ਅਸਾਂ ਸਾਨੂੰ ਨਾ ਰਖਿਆ ਨੱਢੀਆਂ ਦਾ, ਧੀਆਂ ਚਾਰਨੀਆਂ ਕਿਸ ਬਤਾਇਆ ਈ ।  
'ਇੱਤਕੱਵਾ ਮਵਾਜ਼ਿ ਅਤੁਹਮ, ਵਾਰਿਸ ਸਾਹ ਇਹ ਧੁਰੋਂ ਫੁਰਮਾਇਆ ਈ ।

(ਇੱਤਕੱਵਾ ਮਵਾਜ਼ਿ ਅਤੁਹਮ=ਤੁਹਮਤ ਵਾਲੀਆਂ ਥਾਵਾਂ ਤੋਂ ਬਚੋ)

## 100. ਚੂਚਕ ਤੇ ਰਾਂਝਾ

'ਵੱਲੇ ਬਸਤ ਅਲਹੁ ਰਿਜ਼ਕ ਲਇਬਾਦਹ, ਰੱਜ ਖਾਇਕੇ ਮਸਤੀਆਂ ਚਾਈਆਂ ਨੀ ।  
'ਕੁਲੂ ਵਸਰਬੂ ਰੱਬ ਨੇ ਹੁਕਮ ਦਿੱਤਾ, ਨਹੀਂ ਮਸਤੀਆਂ ਲਿਖੀਆਂ ਆਈਆਂ ਨੀ ।  
ਕਿੱਥੋਂ ਪਚਣ ਇਹਨਾਂ ਮੁਸ਼ਟੰਡਿਆਂ ਨੂੰ, ਨਿੱਤ ਖਾਈਆਂ ਦੁਧ ਮਲਾਈਆਂ ਨੀ ।  
'ਵਮਾ ਮਿਨ ਦਆਬੱਤਨਿ ਫਿਲ ਅਰਜ਼, ਇਹ ਆਇਤਾਂ ਧੁਰੋਂ ਫੁਰਮਾਈਆਂ ਨੀ ।  
ਵਾਰਿਸ ਸਾਹ ਮੀਆਂ ਰਿਜ਼ਕ ਰੱਬ ਦੇਸੀ, ਇਹ ਲੈ ਸਾਂਭ ਮੱਝੀਂ ਘਰ ਆਈਆਂ ਨੀ ।

(ਵੱਲੇ ਬਸਤ ਅਲਹੁ ਰਿਜ਼ਕ= (ਕੁਰਾਨ ਮਜੀਦ ਵਿੱਚੋਂ) ਰੱਜ ਖਾਣ ਦੀਆਂ ਮਸਤੀਆਂ, ਕੁਲੂ ਵਸਰਬੂ... ਵਮਾ ਮਿਨ ਦਆਬੱਤਨਿ ਫਿਲ ਅਰਜ਼=ਹੋਰ ਨਹੀਂ ਹੈ, ਕੋਈ ਚਾਰ-ਪੈਰਾ ਜ਼ਮੀਨ ਉੱਤੇ)

## 101. ਰਾਂਝੇ ਨੇ ਚੂਚਕ ਦੇ ਘਰੋਂ ਚਲੇ ਜਾਣਾ

ਰਾਂਝਾ ਸੱਟ ਖੁੰਡੀ ਉੱਤੇ ਲਾਹ ਭੂਰਾ, ਛੱਡ ਚਲਿਆ ਸਭ ਮੰਗਵਾੜ ਮੀਆਂ ।  
ਜੇਹਾ ਚੋਰ ਨੂੰ ਥੜੇ ਦਾ ਖੜਕ ਪਹੁੰਚੇ ਛੱਡ ਟੁਰੇ ਹੈ ਸੰਨ੍ਹ ਦਾ ਪਾੜ ਮੀਆਂ ।  
ਦਿਲ ਚਾਇਆ ਦੇਸ ਤੇ ਮੁਲਕ ਉੱਤੇ, ਉਹਦੇ ਭਾਇ ਦਾ ਬੋਲਿਆ ਹਾੜ ਮੀਆਂ ।  
ਤੇਰੀਆਂ ਖੋਲੀਆਂ ਚੋਰਾਂ ਦੇ ਮਿਲਣ ਸਭੇ, ਖੜੇ ਕੱਟੀਆਂ ਨੂੰ ਕਾਈ ਧਾੜ ਮੀਆਂ ।  
ਮੈਨੂੰ ਮਝੀਂ ਦੀ ਕੁੱਝ ਪਰਵਾਹ ਨਾਹੀਂ, ਨੱਢੀ ਪਈ ਸੀ ਇੱਤ ਰਿਹਾੜ ਮੀਆਂ ।  
ਤੇਰੀ ਧੀ ਨੂੰ ਅਸੀਂ ਕੀ ਜਾਣਨੇ ਹਾਂ, ਤੈਨੂੰ ਆਉਂਦੀ ਨਜ਼ਰ ਪਹਾੜ ਮੀਆਂ ।  
ਤੇਰੀਆਂ ਮੱਝਾਂ ਦੇ ਕਾਰਨੇ ਰਾਤ ਅੱਧੀ, ਫਿਰਾਂ ਭੰਨਦਾ ਕਹਿਰ ਦੇ ਝਾੜ ਮੀਆਂ ।  
ਮੰਗੂ ਮਗਰ ਮੇਰੇ ਸਭੇ ਆਂਵਦਾ ਈ, ਮਝੀਂ ਆਪਣੀਆਂ ਮਹਿਰ ਜੀ ਤਾੜ ਮੀਆਂ ।  
ਘੁਟ ਬਰੋਂ ਚਰਾਈ ਤੂੰ ਮਾਹੀਆਂ ਦੀ, ਸਹੀ ਕੀਤੇ ਈ ਕੋਈ ਕਿਰਾੜ ਮੀਆਂ ।  
ਮਹੀਂ ਚਾਰਦੇ ਨੂੰ ਹੋ ਗਏ ਮਾਹ ਬਾਰਾਂ, ਅੱਜ ਉਠਿਆ ਅੰਦਰੋਂ ਸਾੜ ਮੀਆਂ ।  
ਵਹੀ ਖਤਰੀ ਦੀ ਰਹੀ ਖਤਰੀ ਤੇ, ਲੇਖਾ ਗਿਆ ਈ ਹੋਇ ਪਹਾੜ ਮੀਆਂ ।  
ਤੇਰੀ ਧੀ ਰਹੀ ਤੇਰੇ ਘਰੇ ਬੈਠੀ, ਝਾੜਾ ਮੁਫਤ ਦਾ ਲਿਆ ਈ ਝਾੜ ਮੀਆਂ ।  
ਹੱਟ ਭਰੇ ਭਕੁੰਨੇ ਨੂੰ ਸਾਂਭ ਲਿਆ, ਕੱਢ ਛੱਡਿਓ ਨੰਗ ਕਿਰਾੜ ਮੀਆਂ ।  
ਵਾਰਿਸ ਸਾਹ ਅੱਗੋਂ ਪੂਰੀ ਨਾ ਪਈਆ, ਪਿੱਛੋਂ ਆਇਆ ਸੈਂ ਪੜਤਣੇ ਪਾੜ ਮੀਆਂ ।

(ਮੰਗਵਾੜ=ਪਸ਼ੂਆਂ ਦਾ ਵਾੜਾ, ਥੜਾ=ਪਹਿਰੇ ਤੇ ਬੈਠਣ ਵਾਲੀ ਥਾਂ, ਹਾੜ ਬੋਲਣਾ= ਤਰਾਹ ਨਿਕਲ ਜਾਣਾ, ਖੋਲੀਆਂ=ਮਾਲ ਡੰਗਰ, ਰਿਹਾੜ=ਖਹਿੜੇ, ਤਾੜ ਲੈ=ਬੰਦ ਕਰ ਲੈ, ਚਰਾਈ ਘੁਟ ਬਰੋਂ=ਚਰਾਈ ਨਾ ਦੇਵੋ, ਝਾੜਾ=ਨਫਾ, ਪੜਤਣੇ ਪਾੜ ਕੇ=ਰੁਕਾਵਟਾਂ ਚੀਰ ਕੇ)

## 102. ਗਾਈਆਂ ਮੱਝਾਂ ਦਾ ਰਾਂਝੇ ਬਿਨਾ ਨਾ ਚੁਗਣਾ

ਮਝੀਂ ਚਰਨ ਨਾ ਬਾਝ ਰੰਝੇਟੜੇ ਦੇ, ਮਾਹੀ ਹੋਰ ਸਭੇ ਝਖ ਮਾਰ ਰਹੇ ।  
ਕਾਈ ਘੁਸ ਜਾਏ ਕਾਈ ਡੁਬ ਜਾਏ, ਕਾਈ ਸਨ੍ਹ ਰਹੇ ਕਾਈ ਪਾਰ ਰਹੇ ।  
ਸਿਆਲ ਪਕੜ ਹਥਿਆਰ ਤੇ ਹੋ ਖੁੰਮਾਂ, ਮਗਰ ਲਗ ਕੇ ਖੋਲੀਆਂ ਚਾਰ ਰਹੇ ।  
ਵਾਰਿਸ ਸਾਹ ਚੂਚਕ ਪਛੇਤਾਵਦਾ ਈ, ਮੰਗੂ ਨਾ ਛਿੜੇ, ਅਸੀਂ ਹਾਰ ਰਹੇ ।

(ਸੰਨ੍ਹ=ਵਿਚਕਾਰ, ਖੁੰਮਾਂ=ਸਿੱਧੇ ਖੜ੍ਹੇ ਹੋ ਕੇ)

## 103. ਮਾਂ ਨੂੰ ਹੀਰ ਦਾ ਉੱਤਰ

ਮਾਏ ਚਾਕ ਤਰਾਹਿਆ ਚਾਇ ਬਾਬੇ, ਏਸ ਗੱਲ ਉਤੇ ਬਹੁਤ ਖੁਸ਼ੀ ਹੋ ਨੀ ।  
ਰੱਬ ਓਸ ਨੂੰ ਰਿਜ਼ਕ ਹੈ ਦੇਣ ਹਾਰਾ, ਕੋਈ ਓਸ ਦੇ ਰੱਬ ਨਾ ਤੁਸੀਂ ਹੋ ਨੀ ।  
ਮਹੀਂ ਫਿਰਨ ਖਰਾਬ ਵਿੱਚ ਬੋਲਿਆਂ ਦੇ, ਖੋਲ ਦੱਸੋ ਕੋਹੀ ਬੁਸ ਬੁਸੀ ਹੋ ਨੀ ।  
ਵਾਰਿਸ ਸਾਹ ਐਲਾਦ ਨਾ ਮਾਲ ਰਹਿਸੀ, ਜਿਹਦਾ ਹੱਕ ਖੁੱਥਾ ਓਹ ਨਾਖੁਸ਼ੀ ਹੋ ਨੀ ।

(ਤਰਾਹਿਆ=ਡਰਾ ਕੇ ਭਜਾ ਦਿੱਤਾ, ਬਾਬੇ=ਅੱਬਾ ਨੇ, ਬੁਸ ਬੁਸੀ=ਅੰਦਰ ਵਿਸ ਘੋਲਣਾ)

## 104. ਮਲਕੀ ਚੂਚਕ ਨੂੰ

ਮਲਕੀ ਗੱਲ ਸੁਣਾਵਦੀ ਚੂਚਕੇ ਨੂੰ, ਲੋਕ ਬਹੁਤ ਦਿੰਦੇ ਬਦ ਦੁਆ ਮੀਆਂ ।  
ਬਾਰਾਂ ਬਰਸ ਉਸ ਮਝੀਆਂ ਚਾਰੀਆਂ ਨੇ, ਨਹੀਂ ਕੀਤੀ ਸੂ ਚੁੰ ਚਰਾ ਮੀਆਂ ।  
ਹੱਕ ਖੋਹ ਕੇ ਚਾ ਜਵਾਬ ਦਿੱਤਾ, ਮਹੀਂ ਛੱਡ ਕੇ ਘਰਾਂ ਨੂੰ ਜਾ ਮੀਆਂ ।  
ਪੈਰੀਂ ਲਗ ਕੇ ਜਾ ਮਨਾ ਉਸ ਨੂੰ, ਆਹ ਫੱਕਰ ਦੀ ਬੁਰੀ ਪੈ ਜਾ ਮੀਆਂ ।  
ਵਾਰਿਸ ਸਾਹ ਫਕੀਰ ਨੇ ਚੁਪ ਕੀਤੀ, ਉਹਦੀ ਚੁਪ ਹੀ ਦੇਗ ਲੁੜਾ ਮੀਆਂ ।

(ਚੁੰ ਚਰਾ ਕਰਨੀ=ਨਾਂਹ ਨੁੱਕਰ ਕਰਨੀ, ਬਹਾਨੇ ਘੜਨੇ, ਦੇਗ ਲੁੜਾ=ਰੋੜ ਦੇਵੇਗੀ)

## 105. ਚੂਚਕ

ਚੂਚਕ ਆਖਿਆ ਜਾਹ ਮਨਾ ਉਸਨੂੰ, ਵਿਆਹ ਤੀਕ ਤਾਂ ਮਹੀਂ ਚਰਾਇ ਲਈਏ ।  
ਜਦੋਂ ਹੀਰ ਪਾ ਡੋਲੀ ਟੋਰ ਦੇਈਏ, ਰੁਸ ਪਵੇ ਜਵਾਬ ਤਾਂ ਚਾਇ ਦੇਈਏ ।  
ਸਾਡੀ ਧੀਉ ਦਾ ਕੁੱਝ ਨਾ ਲਾਹ ਲੈਂਦਾ, ਸਭ ਟਹਿਲ ਟਕੋਰ ਕਰਾਇ ਲਈਏ ।  
ਵਾਰਿਸ ਸਾਹ ਅਸੀਂ ਜਟ ਹਾਂ ਸਦਾ ਖੇਟੇ, ਜਟਕਾ ਫੰਦ ਏਥੇ ਹਿਕ ਲਾਇ ਲਈਏ ।

(ਟਹਿਲ ਟਕੋਰ=ਸੇਵਾ)



## 106. ਮਲਕੀ ਦਾ ਰਾਂਝੇ ਨੂੰ ਲੱਭਣਾ

ਮਲਕੀ ਜਾ ਵਿਹੜੇ ਵਿੱਚ ਪੁੱਛਦੀ ਹੈ, ਜਿਹੜਾ ਜਿਹੜਾ ਸੀ ਭਾਈਆਂ ਸਾਂਵਿਆਂ ਦਾ ।  
ਸਾਡੇ ਮਾਰੀ ਦੀ ਖ਼ਬਰ ਹੈ ਕਿਤੇ ਅੜਿਉ, ਕਿਧਰ ਮਾਰਿਆ ਗਿਆ ਪਛਤਾਵਿਆਂ ਦਾ ।  
ਜ਼ਰਾ ਹੀਰ ਕੁੜੀ ਉਹਨੂੰ ਸੱਦਦੀ ਹੈ, ਰੰਗ ਧੋਵੇ ਪਲੰਘ ਦੇ ਪਾਵਿਆਂ ਦਾ ।  
ਰਾਂਝਾ ਬੋਲਿਆ ਸੱਥਰੋਂ ਭੰਨ ਆਕੜ, ਇਹ ਜੇ ਪਿਆ ਸਰਦਾਰ ਨਿਥਾਵਿਆਂ ਦਾ ।  
ਸਿਰ ਪਟੇ ਸਫ਼ਾ ਕਰ ਹੋ ਰਹਿਆ, ਜੇਹਾ ਬਾਲਕਾ ਮੁੰਨਿਆਂ ਬਾਵਿਆਂ ਦਾ ।  
ਵਾਰਿਸ ਸ਼ਾਹ ਜਿਉਂ ਚੋਰ ਨੂੰ ਮਿਲੇ ਵਾਹਰ, ਉਭੇ ਸਾਹ ਭਰਦਾ ਮਾਰਾ ਹਾਵਿਆਂ ਦਾ ।

(ਸਾਂਵੇ ਭਾਈ=ਬਰਾਬਰ ਦੇ ਭਾਈ, ਸੱਥਰੋਂ=ਧਰਤੀ ਉੱਤੇ ਘਾਹ ਫੂਸ ਦਾ ਬਣਾਇਆ  
ਬਿਸਤਰਾ, ਉਭੇ ਸਾਹ ਭਰਦਾ=ਠੰਡੇ ਸਾਹ ਲੈਂਦਾ)

## 107. ਮਲਕੀ ਦਾ ਰਾਂਝੇ ਨੂੰ ਤਸੱਲੀ ਦੇਣੀ

ਮਲਕੀ ਆਖਦੀ ਲੜਿਉਂ ਜੇ ਨਾਲ ਚੂਚਕ, ਕੋਈ ਸਖ਼ਨ ਨਾ ਜੀਉ ਤੇ ਲਿਆਵਣਾ ਈ ।  
ਕੋਹਾ ਮਾਪਿਆਂ ਪੁਤਰਾਂ ਲੜਨ ਹੁੰਦਾ, ਤੁਸਾਂ ਖੱਟਣਾ ਤੇ ਅਸਾਂ ਖਾਵਣਾ ਈ ।  
ਛਿੜ ਮਾਲ ਦੇ ਨਾਲ ਮੈਂ ਘੋਲ ਘੱਤੀ, ਸ਼ਾਮੇ ਸ਼ਾਮ ਰਾਤੀਂ ਘਰੀਂ ਆਵਣਾ ਈ ।  
ਤੂੰ ਹੀ ਚੋਇਕੇ ਦੁਯ ਜਮਾਵਣਾ ਈ, ਤੂੰ ਹੀ ਹੀਰ ਦਾ ਪਲੰਘ ਵਿਛਾਵਣਾ ਈ ।  
ਕੁੜੀ ਕਲ੍ਹ ਦੀ ਤੇਰੇ ਤੋਂ ਰੁਸ ਬੈਠੀ, ਤੂੰ ਹੀ ਓਸ ਨੂੰ ਆਇ ਮਨਾਵਣਾ ਈ ।  
ਮੰਗੂ ਮਾਲ ਸਿਆਲ ਤੇ ਹੀਰ ਤੇਰੀ, ਨਾਲੇ ਘੁਰਨਾ ਤੇ ਨਾਲੇ ਖਾਵਣਾ ਈ ।  
ਮੰਗੂ ਛੇੜ ਕੇ ਝੱਲ ਵਿੱਚ ਮੀਆਂ ਵਾਰਿਸ, ਅਸਾਂ ਤਖਤ ਹਜ਼ਾਰੇ ਨਾ ਜਾਵਣਾ ਈ ।

## 108. ਰਾਂਝੇ ਦਾ ਹੀਰ ਨੂੰ ਕਹਿਣਾ

ਰਾਂਝਾ ਆਖਦਾ ਹੀਰ ਨੂੰ ਮਾਉਂ ਤੇਰੀ, ਸਾਨੂੰ ਫੇਰ ਮੁੜ ਰਾਤ ਦੀ ਚੰਮੜੀ ਹੈ ।  
ਮੀਆਂ ਮੰਨ ਲਏ ਓਸ ਦੇ ਆਖਣੇ ਨੂੰ, ਤੇਰੀ ਹੀਰ ਪਿਆਰੀ ਦੀ ਅੰਮੜੀ ਹੈ ।  
ਕੀ ਜਾਣੀਏ ਉੱਠ ਕਿਸ ਘੜੀ ਬਹਿਸੀ, ਅਜੇ ਵਿਆਹ ਦੀ ਵਿੱਥ ਤਾਂ ਲੰਮੜੀ ਹੈ ।  
ਵਾਰਿਸ ਸ਼ਾਹ ਇਸ ਇਸ਼ਕ ਦੇ ਵਣਜ ਵਿੱਚੋਂ, ਕਿਸੇ ਪੱਲੇ ਨਹੀਂ ਬੱਧੜੀ ਦੰਮੜੀ ਹੈ ।

## 109. ਰਾਂਝੇ ਦਾ ਮਲਕੀ ਦੇ ਆਖੇ ਫੇਰ ਮੜੀਆਂ ਚਾਰਨਾ

ਰਾਂਝਾ ਹੀਰ ਦੀ ਮਾਉਂ ਦੇ ਲਗ ਆਖੇ, ਛੇੜ ਮੜੀਆਂ ਝੱਲ ਨੂੰ ਆਂਵਦਾ ਹੈ ।  
ਮੰਗੂ ਵਾੜ ਦਿੱਤਾ ਵਿੱਚ ਝਾਂਗੜੇ ਦੇ, ਆਪ ਨਹਾਇਕੇ ਰੱਬ ਧਿਆਂਵਦਾ ਹੈ ।  
ਹੀਰ ਸੱਤੂਆਂ ਦਾ ਮਗਰ ਘੋਲ ਛੰਨਾ, ਵੇਖੇ ਰਿਜ਼ਕ ਰੰਝੋਟੇ ਦਾ ਆਂਵਦਾ ਹੈ ।  
ਪੰਜਾਂ ਪੀਰਾਂ ਦੀ ਆਮਦਨ ਤੁਰਤ ਹੋਈ, ਹਥ ਬੰਨ੍ਹ ਸਲਾਮ ਕਰਾਂਵਦਾ ਹੈ ।  
ਰਾਂਝਾ ਹੀਰ ਦੇਵੇਂ ਹੋਏ ਆਣ ਹਾਜ਼ਰ, ਅੱਗੋਂ ਪੀਰ ਹੁਣ ਇਹ ਫਰਮਾਂਵਦਾ ਹੈ ।

(ਝਾਂਗੜੇ=ਜੰਗਲ, ਦਰਖਤਾਂ ਦਾ ਝੁੰਡ, ਝਿੜੀ)

## 110. ਪੀਰਾਂ ਦਾ ਉੱਤਰ

ਬੱਚਾ ਦੇਹਾਂ ਨੇ ਰਬ ਨੂੰ ਯਾਦ ਕਰਨਾ, ਨਾਹੀਂ ਇਸ਼ਕ ਨੂੰ ਲੀਕ ਲਗਾਵਣਾ ਈ ।  
ਬੱਚਾ ਖਾ ਚੂਰੀ ਚੋਏ ਮਝ ਬੂਰੀ, ਜ਼ਰਾ ਜਿਉ ਨੂੰ ਨਹੀਂ ਵਲਾਵਣਾ ਈ ।  
ਅੱਠੇ ਪਹਿਰ ਖੁਦਾਇ ਦੀ ਯਾਦ ਅੰਦਰ, ਤੁਸਾਂ ਜਿਕਰ ਤੇ ਖੈਰ ਕਮਾਵਣਾ ਈ ।  
ਵਾਰਿਸ ਸ਼ਾਹ ਪੰਜਾਂ ਪੀਰਾਂ ਹੁਕਮ ਕੀਤਾ, ਬੱਚਾ ਇਸ਼ਕ ਤੋਂ ਨਹੀਂ ਡੁਲਾਵਣਾ ਈ ।

(ਵਲਾਵਣਾ=ਅਸਲ ਕੰਮ ਤੋਂ ਧਿਆਨ ਪਾਸੇ ਕਰਨਾ)

## 111. ਕਾਜ਼ੀ ਅਤੇ ਮਾਂ ਬਾਪ ਵੱਲੋਂ ਹੀਰ ਨੂੰ ਨਸੀਹਤ

ਹੀਰ ਵੱਤ ਕੇ ਬੋਲਿਉਂ ਘਰੀਂ ਆਈ, ਮਾਂ ਬਾਪ ਕਾਜ਼ੀ ਸੱਦ ਲਿਆਉਂਦੇ ਨੇ ।  
ਦੇਵੇ ਆਪ ਬੈਠੇ ਅਤੇ ਵਿੱਚ ਕਾਜ਼ੀ, ਅਤੇ ਸਾਹਮਣੇ ਹੀਰ ਬਹਾਉਂਦੇ ਨੇ ।  
ਬੱਚਾ ਹੀਰ ਤੈਨੂੰ ਅਸੀਂ ਮੱਤ ਦਿੰਦੇ, ਮਿੱਠੀ ਨਾਲ ਜ਼ਬਾਨ ਸਮਝਾਉਂਦੇ ਨੇ ।  
ਚਾਕ ਚੋਬਰਾਂ ਨਾਲ ਨਾ ਗੱਲ ਕੀਜੇ, ਇਹ ਮਿਹਨਤੀ ਕਿਹੜੇ ਥਾਉਂ ਦੇ ਨੇ ।  
ਕਿੰਨ੍ਹਣ ਜੋੜ ਕੇ ਆਪਣੇ ਘਰੀਂ ਬਹੀਏ, ਸੁਖੜ ਗਾਉਂ ਕੇ ਜੀਉ ਪਰਚਾਉਂਦੇ ਨੇ ।  
ਲਾਲ ਚਰਖੜਾ ਡਾਹ ਕੇ ਛੋਪ ਪਾਈਏ, ਕੇਹੇ ਸੁਹਣੇ ਗੀਤ ਝਨਾਉਂਦੇ ਨੇ ।  
ਨੀਵੀਂ ਨਜਰ ਹਿਆ ਦੇ ਨਾਲ ਰਹੀਏ, ਤੈਨੂੰ ਸਭ ਸਿਆਣੇ ਫਰਮਾਉਂਦੇ ਨੇ ।  
ਚੂਚਕ ਸਿਆਲ ਹੋਰੀਂ ਹੀਰੇ ਜਾਨਣੀ ਹੈ, ਸਰਦਾਰ ਇਹ ਪੰਜ ਗਰਾਉਂ ਦੇ ਨੇ ।  
ਸ਼ਰਮ ਮਾਪਿਆਂ ਦੀ ਵਲ ਧਿਆਨ ਕਰੀਏ, ਬਾਲਾ ਸ਼ਾਨ ਇਹ ਜਟ ਸਦਾਉਂਦੇ ਨੇ ।  
ਬਾਹਰ ਫਿਰਨ ਨਾ ਸੁੰਹਦਾ ਜੱਟੀਆਂ ਨੂੰ, ਅੱਜ ਕਲ੍ਹ ਲਾਗੀ ਘਰ ਆਉਂਦੇ ਨੇ ।  
ਏਥੇ ਵਿਆਹ ਦੇ ਵੱਡੇ ਸਾਮਾਨ ਹੋਏ, ਖੇੜੇ ਪਏ ਬਣਾ ਬਣਾਉਂਦੇ ਨੇ ।  
ਵਾਰਿਸ ਸ਼ਾਹ ਮੀਆਂ ਚੰਦ ਰੋਜ਼ ਅੰਦਰ, ਖੇੜੇ ਜੋੜ ਕੇ ਜੰਜ ਲੈ ਆਉਂਦੇ ਨੇ ।

(ਛੋਪ=ਕੱਤਣ ਲਈ ਪਾਏ ਪੂਣੀਆਂ ਦੇ ਜੋਟੇ, ਬਾਲਾ ਸ਼ਾਨ=ਉੱਚੀ ਸ਼ਾਨ)

## 112. ਹੀਰ

ਹੀਰ ਆਖਦੀ ਬਾਬਲਾ ਅਮਲੀਆਂ ਤੋਂ, ਨਹੀਂ ਅਮਲ ਹਟਾਇਆ ਜਾਇ ਮੀਆਂ ।  
ਜਿਹੜੀਆਂ ਵਾਦੀਆਂ ਆਦਿ ਦੀਆਂ ਜਾਣ ਨਾਹੀਂ, ਰਾਂਝੇ ਚਾਕ ਤੋਂ ਰਹਿਆ ਨਾ ਜਾਇ  
ਮੀਆਂ ।  
ਸ਼ੀਂਹ ਚਿਤਰੇ ਰਹਿਣ ਨਾ ਮਾਸ ਬਾਝੋਂ, ਝੁਟ ਨਾਲ ਓਹ ਰਿਜ਼ਕ ਕਮਾਇ ਮੀਆਂ ।  
ਇਹ ਰਜ਼ਾ ਤਕਦੀਰ ਹੋ ਰਹੀ ਵਾਰਿਦ, ਕੋਣ ਹੋਵਣੀ ਦੇ ਹਟਾਇ ਮੀਆਂ ।  
ਦਾਗ਼ ਅੰਬ ਤੇ ਸਾਰ ਦਾ ਲਹੇ ਨਾਹੀਂ, ਦਾਗ਼ ਇਸ਼ਕ ਦਾ ਭੀ ਨਾ ਜਾਇ ਮੀਆਂ ।  
ਮੈਂ ਮੰਗ ਦਰਗਾਹ ਥੀਂ ਲਿਆ ਰਾਂਝਾ, ਚਾਕ ਬਖਸ਼ਿਆ ਆਪ ਖੁਦਾਇ ਮੀਆਂ ।  
ਹੋਰ ਸਭ ਗੱਲਾਂ ਮੰਜੂਰ ਹੋਈਆਂ, ਰਾਂਝੇ ਚਾਕ ਥੀਂ ਰਹਿਆ ਨਾ ਜਾਇ ਮੀਆਂ ।  
ਏਸ ਇਸ਼ਕ ਦੇ ਰੋਗ ਦੀ ਗੱਲ ਏਵੇਂ, ਸਿਰ ਜਾਏ ਤੇ ਇਹ ਨਾ ਜਾਇ ਮੀਆਂ ।  
ਵਾਰਿਸ ਸ਼ਾਹ ਮੀਆਂ ਜਿਵੇਂ ਗੰਜ ਸਿਰ ਦਾ, ਬਾਰਾਂ ਬਰਸ ਬਿਨਾਂ ਨਾਹੀਂ ਜਾਇ ਮੀਆਂ ।

(ਵਾਦੀਆਂ=ਆਦਤਾਂ, ਆਦਿ=ਮੁਢ ਕਦੀਮ ਦੀਆਂ, ਝੁੱਟ=ਪੰਜੇ ਦਾ ਤਿੱਖਾ ਹੱਲਾ,  
ਵਾਰਿਦ ਹੋ ਰਹੀ=ਵਾਪਰ ਰਹੀ, ਸਾਰ=ਲੋਹਾ)

## 113. ਚੂਚਕ

ਇਹਦੇ ਵਢ ਲੁੜਕੇ ਖੇਹ ਚੁੰਡਿਆਂ ਥੋਂ, ਗਲ ਘੁਟ ਕੇ ਡੂੰਘੜੇ ਬੋੜੀਏ ਨੀ ।  
ਸਿਰ ਭੰਨ ਸੂ ਨਾਲ ਮਧਾਈਆਂ ਦੇ, ਦੂਈਂ ਨਾਲ ਖੜਲੱਤ ਦੇ ਤੋੜੀਏ ਨੀ ।  
ਇਹਦਾ ਦਾਤਰੀ ਨਾਲ ਚਾ ਢਿਡ ਪਾੜੋ, ਸੂਆ ਅੱਖੀਆਂ ਦੇ ਵਿੱਚ ਪੋੜੀਏ ਨੀ ।  
ਵਾਰਿਸ ਚਾਕ ਤੋਂ ਇਹ ਨਾ ਮੁੜੇ ਮੂਲੇ, ਅਸੀਂ ਰਹੇ ਬਹੁਤੇਰੜਾ ਹੋੜੀਏ ਨੀ ।

(ਲੁੜਕੇ=ਕੰਨਾਂ ਦੇ ਗਹਿਣੇ, ਚੁੰਡਿਆਂ=ਸਿਰ ਦੇ ਵਾਲ, ਖੜਲੱਤ=ਦਰਵਾਜ਼ੇ  
ਦੀ ਸਾਖ, ਪੋੜਨਾ=ਗੱਡਣਾ, ਖੋਭ ਦੇਣੇ)

## 114. ਮਲਕੀ

ਸਿਰ ਬੇਟੀਆਂ ਦੇ ਚਾਇ ਜੁਦਾ ਕਰਦੇ, ਜਦੋਂ ਗੁੱਸਿਆਂ ਤੇ ਬਾਪ ਆਂਵਦੇ ਨੇ ।  
ਸਿਰ ਵਢ ਕੇ ਨਈਂ ਵਿੱਚ ਰੇੜ੍ਹ ਦਿੰਦੇ, ਮਾਸ ਕਾਉਂ ਕੁੱਤੇ ਬਿੱਲੇ ਖਾਂਵਦੇ ਨੇ ।  
ਸੱਸੀ ਜਾਮ ਜਲਾਲੀ ਨੇ ਰੇੜ੍ਹ ਦਿੱਤੀ, ਕਈ ਡੂਮ ਢਾਡੀ ਪਏ ਗਾਂਵਦੇ ਨੇ ।  
ਔਲਾਦ ਜਿਹੜੀ ਕਰੇ ਨਾ ਲੱਗੇ, ਮਾਪੇ ਉਸ ਨੂੰ ਘੁਟ ਲੰਘਾਂਵਦੇ ਨੇ ।  
ਜਦੋਂ ਕਹਿਰ ਤੇ ਆਂਵਦੇ ਬਾਪ ਜ਼ਾਲਮ, ਬੰਨ੍ਹ ਬੇਟੀਆਂ ਭੇਹਰੇ ਪਾਂਵਦੇ ਨੇ ।  
ਵਾਰਿਸ ਸ਼ਾਹ ਜੇ ਮਾਰੀਏ ਬਦਾਂ ਤਾਈਂ, ਦੇਣੇ ਖੂਨ ਨਾ ਤਿਨਾਂ ਦੇ ਆਂਵਦੇ ਨੇ ।

(ਘੁਟ=ਗਲ ਘੁਟ ਕੇ, ਲੰਘਾਵਨਾ=ਮਾਰ ਦੇਣਾ, ਪਾਰ ਬੁਲਾ ਦੇਣਾ, ਸੱਸੀ  
ਜਾਮ ਜਲਾਲੀ=ਸਿੰਧ ਦੇ ਪੁਰਾਣੇ ਸ਼ਹਿਰ ਭੰਬੋਰ ਦੇ ਬਾਦਸ਼ਾਹ ਜਾਮ ਜਲਾਲੀ  
ਦੀ ਪੁਤਰੀ ਸੱਸੀ ਸੀ । ਉਸਦੇ ਜੰਮਣ ਤੇ ਨਜ਼ੁਮੀਆਂ ਨੇ ਦੱਸਿਆ ਕਿ ਉਹ  
ਵੱਡੀ ਹੋ ਕੇ ਇਸ਼ਕ ਕਰਕੇ ਬਾਦਸ਼ਾਹ ਦੀ ਬਦਨਾਮੀ ਕਰੇਗੀ । ਇਸ ਤੋਂ  
ਬਚਣ ਲਈ ਜਾਮ ਜਲਾਲੀ ਨੇ ਸੱਸੀ ਨੂੰ ਜੰਮਦਿਆਂ ਹੀ ਇੱਕ ਸੰਦੂਕ ਵਿੱਚ  
ਪਾਕੇ ਨਦੀ ਵਿੱਚ ਰੇੜ੍ਹ ਦਿੱਤਾ । ਉਸ ਨੂੰ ਇੱਕ ਬੇਔਲਾਦ ਧੋਬੀ ਅੱਤੇ ਨੇ  
ਪਾਲ ਲਿਆ । ਇਹੋ ਲੜਕੀ ਕੀਚਮ ਮਕਰਾਨ ਦੇ ਰਾਜਰੁਮਾਰ ਪੁੰਨੂੰ ਦੇ  
ਇਸ਼ਕ ਵਿੱਚ ਉਹਨੂੰ ਵਾਜਾਂ ਮਾਰਦੀ ਰੇਤ ਵਿੱਚ ਭੁੱਜ ਕੇ ਮਰ ਗਈ)

## 115. ਹੀਰ

ਜਿਨ੍ਹਾਂ ਬੇਟੀਆਂ ਮਾਰੀਆਂ ਰੋਜ਼ ਕਿਆਮਤ, ਸਿਰੀਂ ਤਿਨ੍ਹਾਂ ਦੇ ਵੱਡਾ ਗੁਨਾਹ ਮਾਏ ।  
ਮਿਲਣ ਖਾਣੀਆਂ ਤਿਨ੍ਹਾਂ ਨੂੰ ਫਾੜ ਕਰਕੇ, ਜੀਕੂੰ ਮਾਰੀਆਂ ਜੇ ਤਿਵੇਂ ਖਾ ਮਾਏ ।  
ਕਰੇ ਮਾਉਂ ਤੇ ਬਾਪ ਦੇ ਅਸਾਂ ਮੰਨੇ, ਗਲ ਪੱਲੂੜਾ ਤੇ ਮੂੰਹ ਘਾਹ ਮਾਏ ।  
ਇੱਕ ਚਾਕ ਦੀ ਗੱਲ ਨਾ ਕਰੇ ਮੂਲੇ, ਓਹਦਾ ਹੀਰ ਦੇ ਨਾਲ ਨਿਬਾਹ ਮਾਏ ।  
(ਪੱਲੂੜਾ=ਪੱਲਾ)

## 116. ਹੀਰ ਦਾ ਭਰਾ ਸੁਲਤਾਨ

ਸੁਲਤਾਨ ਭਾਈ ਆਇਆ ਹੀਰ ਸੰਦਾ, ਆਖੇ ਮਾਉਂ ਨੂੰ ਧੀਉ ਨੂੰ ਤਾੜ ਅੰਮਾਂ ।  
ਅਸਾਂ ਫੇਰ ਜੇ ਬਾਹਰ ਇਹ ਕਦੇ ਡਿੱਠੀ, ਸੁੱਟਾਂ ਏਸ ਨੂੰ ਜਾਨ ਥੀਂ ਮਾਰ ਅੰਮਾਂ ।  
ਤੇਰੇ ਆਖਿਆਂ ਸਤਰ ਜੇ ਬਰੇ ਨਾਹੀਂ, ਫੇਰਾਂ ਏਸ ਦੀ ਧੈਣ ਤਲਵਾਰ ਅੰਮਾਂ ।  
ਚਾਕ ਵੜੇ ਨਾਹੀਂ ਸਾਡੇ ਵਿੱਚ ਵਿਹੜੇ, ਨਹੀਂ ਡੱਕਰੇ ਕਰਾਂ ਸੂ ਚਾਰ ਅੰਮਾਂ ।  
ਜੇ ਧੀ ਨਾ ਹੁਕਮ ਵਿੱਚ ਰੱਖਿਆ ਈ, ਸਭ ਸਾੜ ਸੱਟੂੰ ਘਰ ਬਾਰ ਅੰਮਾਂ ।  
ਵਾਰਿਸ ਸ਼ਾਹ ਜਿਹੜੀ ਧੀਉ ਬੁਰੀ ਹੋਵੇ, ਦੇਈਏ ਰੇੜ੍ਹ ਸਮੁੰਦਰੋਂ ਪਾਰ ਅੰਮਾਂ ।

(ਹੀਰ ਸੰਦਾ=ਹੀਰ ਦਾ, ਸਤਰ=ਪਰਦਾ)

## 117. ਹੀਰ ਆਪਣੇ ਭਰਾ ਨੂੰ

ਅਖੀਂ ਲੱਗੀਆਂ ਮੁੜਨ ਨਾ ਵੀਰ ਮੇਰੇ, ਬੀਬਾ ਵਾਰ ਘੱਤੀ ਬਲਹਾਰੀਆਂ ਵੇ ।  
ਵਹਿਣ ਪਏ ਦਰਿਆ ਨਾ ਕਦੀ ਮੁੜਦੇ, ਵੱਡੇ ਲਾਇ ਰਹੇ ਜ਼ੋਰ ਜ਼ਾਰੀਆਂ ਵੇ ।  
ਲਹੂ ਨਿਕਲਣੇ ਰਹੇ ਨਾ ਮੂਲ ਵੀਰਾ, ਜਿੱਥੇ ਲੱਗੀਆਂ ਤੇਜ਼ ਕਟਾਰੀਆਂ ਵੇ ।  
ਲੱਗੇ ਦਸਤ ਇੱਕ ਵਾਰ ਨਾ ਬੰਦ ਕੀਜਣ, ਵੈਦ ਲਿਖਦੇ ਵੈਦਗੀਆਂ ਸਾਰੀਆਂ ਵੇ ।  
ਸਿਰ ਦਿੱਤਿਆਂ ਬਾਝ ਨਾ ਇਸ਼ਕ ਪੁੱਗੇ, ਏਹ ਨਹੀਂ ਸੁਖਾਲੀਆਂ ਯਾਰੀਆਂ ਵੇ ।  
ਵਾਰਿਸ ਸ਼ਾਹ ਮੀਆਂ ਭਾਈ ਵਰਜਦੇ ਨੇ, ਦੇਖੇ ਇਸ਼ਕ ਬਣਾਈਆਂ ਖੁਆਰੀਆਂ ਵੇ ।

## 118. ਹੀਰ ਨੂੰ ਕਾਜ਼ੀ ਦੀ ਨਸੀਹਤ

ਕਾਜ਼ੀ ਆਖਿਆ ਖੇਡ ਖੁਦਾਇ ਦਾ ਕਰ, ਮਾਪੇ ਜਿੱਦ ਚੜ੍ਹੇ ਚਾਇ ਮਾਰਨੀਗੇ ।  
ਤੇਰੀ ਕਿਆੜੀਉਂ ਜੀਭ ਖਿਚਾ ਕੱਢਣ, ਮਾਰੇ ਸਰਮ ਦੇ ਖੂਨ ਗੁਜ਼ਾਰਨੀਗੇ ।  
ਜਿਸ ਵਕਤ ਅਸਾਂ ਦਿੱਤਾ ਚਾ ਫਤਵਾ, ਓਸ ਵਕਤ ਹੀ ਪਾਰ ਉਤਾਰਨੀਗੇ ।  
ਮਾਂ ਆਖਦੀ ਲੇੜ੍ਹ ਖੁਦਾਇ ਦਾ ਜੇ, ਤਿੱਖੇ ਸ਼ੋਖ ਦੀਦੇ ਵੇਖ ਪਾੜਨੀਗੇ ।  
ਵਾਰਿਸ ਸ਼ਾਹ ਕਰ ਤਰਕ ਬੁਰਿਆਈਆਂ ਤੋਂ, ਨਹੀਂ ਅੱਗ ਦੇ ਵਿੱਚ ਨਿਘਾਰਨੀਗੇ ।

(ਕਿਆੜੀ=ਜੜ੍ਹੇ, ਤਰਕ ਕਰ=ਛੱਡ ਦੇ, ਨਿਘਾਰਨਾ=ਸੁੱਟਣਾ)

## 119. ਰਾਂਝੇ ਦਾ ਪੰਜਾਂ ਪੀਰਾਂ ਨੂੰ ਯਾਦ ਕਰਨਾ

ਪੰਜਾਂ ਪੀਰਾਂ ਨੂੰ ਰਾਂਝਣੇ ਯਾਦ ਕੀਤਾ, ਜਦੋਂ ਹੀਰ ਸੁਨੇਹੜਾ ਘੱਲਿਆ ਈ ।  
ਮਾਂ ਬਾਪ ਕਾਜ਼ੀ ਸਭ ਗਿਰਦ ਹੋਏ, ਗਿਲਾ ਸਭਨਾ ਦਾ ਅਸਾਂ ਝੱਲਿਆ ਈ ।  
ਆਏ ਪੀਰ ਪੰਜੇ ਅੱਗੇ ਹਥ ਜੋੜੇ, ਨੀਰ ਰੋਦਿਆਂ ਮੂਲ ਨਾਲ ਠੱਲਿਆ ਈ ।  
ਬੱਚਾ ਕੈਣ ਮੁਸੀਬਤਾਂ ਪੇਸ਼ ਆਈਆਂ, ਵਿੱਚੋਂ ਜਿਉ ਸਾਡਾ ਥਰਥੱਲਿਆ ਈ ।  
ਮੇਰੀ ਹੀਰ ਨੂੰ ਵੀਰ ਹੈਰਾਨ ਕੀਤਾ, ਕਾਜ਼ੀ ਮਾਉਂ ਤੇ ਬਾਪ ਪਥੱਲਿਆ ਈ ।  
ਮਦਦ ਕਰੇ ਖੁਦਾਇ ਦੇ ਵਾਸਤੇ ਜੀ, ਮੇਰਾ ਇਸ਼ਕ ਖਰਾਬ ਹੋ ਚੱਲਿਆ ਈ ।  
ਬਹੁਤ ਪਿਆਰ ਦਿਲਾਸੜੇ ਨਾਲ ਪੀਰਾਂ, ਮੀਏਂ ਰਾਂਝੇ ਦਾ ਜੀਉ ਤਸੱਲਿਆ ਈ ।  
ਤੇਰੀ ਹੀਰ ਦੀ ਮੱਦਤੇ ਮੀਆਂ ਰਾਂਝਾ, ਮਖ਼ਦੂਮ ਜਹਾਨੀਆਂ ਘੱਲਿਆ ਈ ।  
ਦੇ ਸੱਦ ਸੁਣਾ ਖਾਂ ਵੰਝਲੀ ਦੇ, ਸਾਡਾ ਗਾਵਣੇ ਤੇ ਜੀਉ ਚੱਲਿਆ ਈ ।  
ਵਾਰਿਸ ਸ਼ਾਹ ਅੱਗੇ ਜਟ ਗਾਵਦਾ ਈ, ਵੇਖੇ ਰਾਗ ਸੁਣ ਕੇ ਜੀਉ ਹੱਲਿਆ ਈ ।

(ਪਥੱਲਿਆ=ਉਲੱਦ ਦਿੱਤਾ, ਤੰਗ ਕੀਤਾ, ਤਸੱਲਿਆ=ਤਸੱਲੀ ਦਿੱਤੀ ਸੱਦ=ਬੋਲ,  
ਗੀਤ, ਜੀਉ ਚੱਲਿਆ=ਦਿਲ ਚਾਹੁੰਦਾ, ਜੀਉ ਹੱਲਿਆ=ਚੂਹ ਕੱਥ ਗਈ)

## 120. ਪੀਰਾਂ ਨੂੰ ਰਾਂਝੇ ਦਾ ਰਾਗ ਗਾ ਕੇ ਸੁਣਾਉਣਾ

ਸ਼ੈਕ ਨਾਲ ਵਜਾਇ ਕੇ ਵੰਝਲੀ ਨੂੰ, ਪੰਜਾਂ ਪੀਰਾਂ ਅੱਗੇ ਖੜ੍ਹਾ ਗਾਂਵਦਾ ਏ ।  
ਕਦੀ ਉਧੇ ਤੇ ਕਾਨ੍ਹ ਦੇ ਬਿਸ਼ਨਪਦੇ, ਕਦੇ ਮਾਝ ਪਹਾੜੀ ਦੀ ਲਾਂਵਦਾ ਏ ।  
ਕਦੀ ਢੇਲ ਤੇ ਮਾਰਵਣ ਛੇਹ ਦਿੰਦਾ, ਕਦੀ ਬੁਬਨਾ ਚਾਇ ਸੁਣਾਂਵਦਾ ਏ ।  
ਮਲਕੀ ਨਾਲ ਜਲਾਲੀ ਨੂੰ ਖੂਬ ਗਾਵੇ ਵਿੱਚ ਝਿਉਰੀ ਦੀ ਕਲੀ ਲਾਂਵਦਾ ਏ ।  
ਕਦੀ ਸੋਹਣੀ ਤੇ ਮਹੀਂਵਾਲ ਵਾਲੇ, ਨਾਲ ਸ਼ੈਕ ਦੇ ਸੱਦ ਸੁਣਾਂਵਦਾ ਏ ।  
ਕਦੀ ਧੁਰਪਦਾਂ ਨਾਲ ਕਬਿਤ ਛੇਹੇ, ਕਦੀ ਸੋਹਲੇ ਨਾਲ ਰਲਾਂਵਦਾ ਏ ।  
ਸਾਰੰਗ ਨਾਲ ਤਲੰਗ ਸ਼ਹਾਨੀਆਂ ਦੇ, ਰਾਗ ਸੂਰੀ ਦਾ ਭੇਗ ਚਾ ਪਾਂਵਦਾ ਏ ।  
ਸੋਰਠ ਗੁਜਰੀਆਂ ਪੂਰਬੀ ਲਲਿਤ ਭੈਰੋਂ, ਦੀਪਕ ਰਾਗ ਦੀ ਜ਼ੀਲ ਵਜਾਂਵਦਾ ਏ ।  
ਟੇਡੀ ਮੇਘ ਮਲ੍ਹਾਰ ਗੱਡ ਧਨਾਸਰੀ, ਜੈਤਸਰੀ ਭੀ ਨਾਲ ਰਲਾਂਵਦਾ ਏ ।  
ਮਾਲਸਰੀ ਤੇ ਪਰਜ ਬਿਹਾਗ ਬੋਲੇ, ਨਾਲ ਮਾਰਵਾ ਵਿੱਚ ਵਜਾਂਵਦਾ ਏ ।  
ਕੇਦਾਰਾ ਬਿਹਾਗੜਾ ਤੇ ਰਾਗ ਮਾਰੂ, ਨਾਲੇ ਕਾਨ੍ਹੜੇ ਦੇ ਸੁਰ ਲਾਂਵਦਾ ਏ ।  
ਕਲਿਆਨ ਦੇ ਨਾਲ ਮਾਲਕੋਸ ਬੋਲੇ, ਅਤੇ ਮੰਗਲਾਚਾਰ ਸੁਣਾਂਵਦਾ ਏ ।  
ਭੈਰੋਂ ਨਾਲ ਪਲਾਸੀਆਂ ਭੀਮ ਬੋਲੇ, ਨਟ ਰਾਗ ਦੀ ਜ਼ੀਲ ਵਜਾਂਵਦਾ ਏ ।  
ਬਰਵਾ ਨਾਲ ਪਹਾੜ ਝੰਝੋਟੀਆਂ ਦੇ, ਹੋਰੀ ਨਾਲ ਆਸਾਖੜਾ ਗਾਂਵਦਾ ਏ ।  
ਬੋਲੇ ਰਾਗ ਬਸੰਤ ਹਿੰਡੋਲ ਗੋਪੀ, ਮੁੰਦਾਵਣੀ ਦੀਆਂ ਸੁਰਾਂ ਲਾਂਵਦਾ ਏ ।  
ਪਲਾਸੀ ਨਾਲ ਤਰਾਨਿਆਂ ਰਾਮਕਲੀ, ਵਾਰਿਸ ਸ਼ਾਹ ਨੂੰ ਖੜ੍ਹਾ ਸੁਣਾਂਵਦਾ ਏ ।

(ਬਿਸਨ ਪਦੇ=ਸਿਫਤ ਦੇ ਗੀਤ , ਧੁਰ ਪਦ=ਸੁਰੂ ਹੋਣ ਦਾ ਪੈਰ , ਸੁਹਲਾ=ਸੇਲ੍ਹਾਂ (16) ਅੰਗ ਦਾ ਕਬਿਤ , ਮਾਲਕੋਸ=ਇੱਕ ਰਾਗ ਦਾ ਨਾਮ , ਮੰਗਲਾ ਚਾਰ=ਬੰਦਨਾਂ ਦੇ ਸ਼ਬਦ ਹਿੰਡੋਲ ਗੋਪੀ=ਝੂਲੇ ਦਾ ਗੀਤ , ਪਲਾਸੀਆਂ ਭੀਮ=ਭੀਮ ਪਲਾਸੀ ,ਇੱਕ ਰਾਗ , ਕਲੀ=ਸਿਆਰ ਦਾ ਇੱਕ ਹਿੱਸਾ , ਹੋਰੀ=ਹੋਲੀ, ਮੁੰਦਾਵਨੀ=ਅੰਤਲਾ ਗੀਤ , ਸਾਰੰਗ=ਦੁਪਹਿਰ ਵੇਲੇ ਗਾਇਆ ਜਾਣ ਵਾਲਾ ਕਲਾਸਕੀ ਰਾਗ, ਰਾਗ ਸੂਹੀ=ਰਗ ਦਾ ਇੱਕ ਭੇਦ, ਸੋਰਠ=ਸੁਰਾਸ਼ਟਰ ਦੇਸ ਦੀ ਰਾਗਨੀ, ਗੁਜਰੀ=ਗੁਜਰਾਤ ਦੇਸ ਦੀ ਰਾਗਨੀ , ਪੂਰਬੀ=ਇੱਕ ਰਾਗਨੀ ਜਿਹੜੀ ਦਿਨ ਦੇ ਤੀਜੇ ਪਹਿਰ ਗਾਈ ਜਾਂਦੀ ਹੈ , ਲਲਿਤ=ਇੱਕ ਰਾਗਨੀ, ਭੈਰਵ=ਇੱਕ ਰਾਗ ਜਿਹੜਾ ਡਰ ਪੈਦਾ ਕਰਦਾ ਹੈ , ਦੀਪਕ ਰਾਗ=ਇੱਕ ਰਾਗ ਜਿਸ ਦੇ ਗਾਇਆਂ ਅੱਗ ਲੱਗ ਜਾਂਦੀ ਹੈ ,ਇਸ ਪਿੱਛੋਂ ਮਲ੍ਹਾਰ ਗਾਉਣਾ ਜ਼ਰੂਰੀ ਹੈ, ਮੇਘ=ਬਰਸਾਤ ਦੇ ਦਿਨਾਂ ਦਾ ਰਾਗ ਜੋ ਰਾਤ ਦੇ ਪਿਛਲੇ ਪਹਿਰ ਗਾਇਆ ਜਾਂਦਾ ਹੈ , ਕਹਿੰਦੇ ਹਨ ਕਿ ਇਹ ਰਾਗ ਬ੍ਰਹਮਾ ਦੇ ਸਿਰ ਵਿੱਚੋਂ ਨਿਕਲਿਆ ਹੈ , ਮਲ੍ਹਾਰ=ਸਾਵਣ ਮਾਹ ਵਿੱਚ ਗਾਈ ਜਾਣ ਵਾਲੀ ਰਾਗਨੀ , ਧਨਾਸਰੀ=ਇੱਕ ਰਾਗਨੀ , ਜੈਤਸਰੀ=ਰਾਗ, ਮਾਲਸਰੀ=ਇੱਕ ਰਾਗਨੀ , ਬਸੰਤ=ਇੱਕ ਰਾਗ , ਰਾਮ ਕਲੀ=ਇੱਕ ਰਾਗਨੀ , ਮਲਕੀ= ਅਕਬਰ ਬਾਦਸ਼ਾਹ ਦੇ ਜ਼ਮਾਨੇ ਦਾ ਮਸ਼ਹੂਰ ਕਿੱਸਾ, ਕੀਮਾ ਮਲਕੀ ਸਿੰਧ ਅਤੇ ਪੱਛਮੀ ਪੰਜਾਬ ਵਿੱਚ ਬਹੁਤ ਪ੍ਰਸਿੱਧ ਹੈ, ਜਲਾਲੀ=(ਜਲਾਲੀ ਅਤੇ ਰੋਡਾ) ਮੁਲਤਾਨ ਦੇ ਲਾਗੇ ਤਲਹਿ ਪਿੰਡ ਦੇ ਲੁਹਾਰ ਦੀ ਬੇਟੀ , ਜਿਹੜੀ ਬਹੁਤ ਸੁੰਦਰ ਅਤੇ ਅਕਲ ਵਾਲੀ ਸੀ। ਬਲਖ ਦਾ ਇੱਕ ਨੈਜਵਾਨ ਅਲੀ ਗੌਰ ਉਹਦੀ ਸੁੰਦਰਤਾ ਨੂੰ ਸਪਨੇ ਵਿੱਚ ਦੇਖ ਕੇ ਉਹਦੀ ਭਾਲ ਵਿੱਚ ਫਕੀਰ ਬਣ ਕੇ ਨਿਕਲ ਪਿਆ। ਇਹਨੇ ਆਪਣੇ ਸਾਰੇ ਵਾਲ ਮੁਨਾ ਦਿੱਤੇ ਇਸ ਲਈ ਉਹਨੂੰ ਰੋਡਾ ਕਹਿੰਦੇ ਹਨ। ਜਦੋਂ ਇਹ ਜਲਾਲੀ ਦੇ ਪਿੰਡ ਪਹੁੰਚਾ ਤਾਂ ਉਹ ਖੂਹ ਤੇ ਪਾਈ ਭਰਦੀ ਸੀ। ਫੇਰ ਮੁਲਾਕਾਤਾਂ ਵਧ ਗਈਆਂ। ਜਲਾਲੀ ਉਤੇ ਘਰ ਵਾਲਿਆਂ ਨੇ ਪਾਬੰਦੀ ਲਾ ਦਿੱਤੀ। ਉਹ ਆਪ ਉਹਨੂੰ ਮਿਲਣ ਚਲਾ ਗਿਆ। ਸਜਾ ਦੇ ਤੌਰ ਤੇ ਰੋਡੇ ਨੂੰ ਨਦੀ ਵਿੱਚ ਸੁੱਟ ਦਿੱਤਾ। ਉਥੋਂ ਉਹ ਬਚ ਕੇ ਨਿਕਲ ਆਇਆ। ਜਦੋਂ ਜਲਾਲੀ ਦਾ ਵਿਆਹ ਹੋਣ ਲੱਗਾ ਤਾਂ ਉਹ ਉਹਨੂੰ ਭਜਾ ਕੇ ਲੈ ਗਿਆ। ਪੱਤਣ ਤੇ ਦਰਿਆ ਪਾਰ ਕਰਨ ਲੱਗਾ ਸੀ ਕਿ ਫੜਿਆ ਗਿਆ। ਲੁਹਾਰਾਂ ਨੇ ਉਹਦੇ ਟੋਟੇ ਕਰਕੇ ਨਦੀ ਵਿੱਚ ਰੋੜ੍ਹ ਦਿੱਤਾ ਅਤੇ ਜਲਾਲੀ ਇਸੇ ਸਦਮੇ ਨਾਲ ਮਰ ਗਈ)

## 121. ਪੀਰਾਂ ਦਾ ਰਾਂਝੇ ਤੇ ਖੁਸ਼ ਹੋਣਾ

ਰਾਜ਼ੀ ਹੋ ਪੰਜਾਂ ਪੀਰਾਂ ਹੁਕਮ ਕੀਤਾ, ਬੱਚਾ ਮੰਗ ਲੈ ਦੁਆ ਜੋ ਮੰਗਣੀ ਹੈ।  
ਅਜੀ ਹੀਰ ਜੱਟੀ ਮੈਨੂੰ ਬਖਸ਼ ਦੇਵੇ, ਰੰਗਣ ਸੌਕ ਦੇ ਵਿੱਚ ਜੋ ਰੰਗਣੀ ਹੈ।  
ਤੈਨੂੰ ਲਾਏ ਭਬੂਤ ਮਲੰਗ ਕਰੀਏ, ਬੱਚਾ ਓਹ ਵੀ ਤੇਰੀ ਮਲੰਗਣੀ ਹੈ।  
ਜੇਹੇ ਨਾਲ ਰਲੀ ਤੇਰੀ ਹੋ ਜਾਏ, ਨੰਗਾਂ ਨਾਲ ਲੜੇ ਸੇ ਭੀ ਨੰਗਣੀ ਹੈ।  
ਵਾਰਿਸ ਸ਼ਾਹ ਨਾ ਲੜੀਂ ਨਾ ਛੱਡ ਜਾਈਂ, ਘਰ ਮਾਪਿਆਂ ਦੇ ਨਾਹੀਂ ਟੰਗਣੀ ਹੈ।

(ਅਜੀ=ਅੱਜ ਹੀ, ਟੰਗਣੀ=ਵਿਆਹ ਬਗ਼ੈਰ ਮਾਪਿਆਂ ਘਰ ਬਿਠਾਈ ਰੱਖਣੀ)

## 122. ਪੀਰਾਂ ਨੇ ਰਾਂਝੇ ਨੂੰ ਅਸੀਸ ਦੇਣੀ

ਰਾਂਝੇ ਪੀਰਾਂ ਨੂੰ ਬਹੁਤ ਖੁਸ਼ਹਾਲ ਕੀਤਾ, ਦੁਆ ਦਿੱਤੀਆਂ ਨੇ ਜਾਹ ਹੀਰ ਤੇਰੀ।  
ਤੇਰੇ ਸਭ ਮਕਸੂਦ ਹੋ ਰਹੇ ਹਾਸਲ, ਮੱਦਦ ਹੋ ਗਏ ਪੰਜੇ ਪੀਰ ਤੇਰੀ।  
ਜਾਹ ਗੁੰਜ ਤੂੰ ਵਿੱਚ ਮੰਗਵਾਤ ਬੈਠਾ, ਬਖਸ਼ ਲਈ ਹੈ ਸਭ ਤਕਸੀਰ ਤੇਰੀ।  
ਵਾਰਿਸ ਸ਼ਾਹ ਮੀਆਂ ਪੀਰਾਂ ਕਾਮਲਾਂ ਨੇ, ਕਰ ਛੱਡੀ ਹੈ ਨੇਕ ਤਦਬੀਰ ਤੇਰੀ।

(ਖੁਸ਼ਹਾਲ=ਖੁਸ਼, ਮਕਸੂਦ=ਮੰਗ, ਮੁਰਾਦ, ਤਕਸੀਰ=ਗਲਤੀ)

## 123. ਹੀਰ ਰਾਂਝੇ ਦੀ ਮਿੱਠੀ ਨਾਇਣ ਨਾਲ ਸਲਾਹ

ਰਾਂਝੇ ਆਖਿਆ ਆ ਖਾਂ ਬੈਠ ਹੀਰੇ, ਕੋਈ ਖੂਬ ਤਦਬੀਰ ਬਣਾਈਏ ਜੀ।  
ਤੇਰੇ ਮਾਉਂ ਤੇ ਬਾਪ ਦਿਲਗੀਰ ਹੁੰਦੇ, ਕਿਵੇਂ ਉਨ੍ਹਾਂ ਤੋਂ ਬਾਤ ਛੁਪਾਈਏ ਜੀ।  
ਮਿੱਠੀ ਨੈਣ ਨੂੰ ਸਦ ਕੇ ਬਾਤ ਗਿਣੀਏ, ਜੇ ਤੂੰ ਕਰੋਂ ਤੇਰੇ ਘਰ ਆਈਏ ਜੀ।  
ਮੈਂ ਸਿਆਲਾਂ ਦੇ ਵਿਹੜੇ ਵੜਾਂ ਨਾਹੀਂ, ਸਾਥੇ ਹੀਰ ਨੂੰ ਨਿੱਤ ਪਹੁੰਚਾਈਏ ਜੀ।  
ਦਿਨੇ ਰਾਤ ਤੇਰੇ ਘਰ ਮੇਲ ਸਾਡਾ, ਸਾਡੇ ਸਿਰੀਂ ਅਹਿਸਾਨ ਚੜ੍ਹਾਈਏ ਜੀ।  
ਹੀਰ ਪੰਜ ਮੁਹਰਾਂ ਹੱਥ ਦਿੱਤੀਆਂ ਨੇ, ਜੀਵੇਂ ਮਿਠੀਏ ਡੋਲ ਬਣਾਈਏ ਜੀ।  
ਕੁੜੀਆਂ ਨਾਲ ਨਾ ਖੇਲੁਣਾ ਭੇਦ ਮੂਲੇ, ਸਭਾ ਜੀਉ ਦੇ ਵਿੱਚ ਲੁਕਾਈਏ ਜੀ।  
ਵਾਰਿਸ ਸ਼ਾਹ ਛੁਪਾਈਏ ਖਲਕ ਕੋਲੋਂ, ਭਾਵੇਂ ਆਪਣਾ ਹੀ ਗੁੜ ਖਾਈਏ ਜੀ।

(ਡੋਲ=ਸਕੀਮ, ਮੂਲੇ=ਬਿਲਕੁਲ)

## 124. ਨਾਈਆਂ ਦੇ ਘਰ

ਫਲ੍ਹੇ ਕੋਲ ਜਿੱਥੇ ਮੰਗੂ ਬੈਠਦਾ ਸੀ, ਓਥੇ ਕੋਲ ਹੈਸੀ ਘਰ ਨਾਈਆਂ ਦਾ।  
ਮਿੱਠੀ ਨਾਇਣ ਘਰਾਂ ਸੰਦੀ ਖਸਮਣੀ ਸੀ, ਨਾਈ ਕੰਮ ਕਰਦੇ ਫਿਰਨ ਸਾਈਆਂ ਦਾ।  
ਘਰ ਨਾਈਆਂ ਦੇ ਹੁਕਮ ਰਾਂਝਣੇ ਦਾ, ਜਿਵੇਂ ਸਾਹੁਰੇ ਘਰੀਂ ਜਵਾਈਆਂ ਦਾ।  
ਚਾਂ ਭਾਂ ਮੱਠੀ ਫਿਰਨ ਵਾਲਿਆਂ ਦੀ, ਬਾਰਾ ਖੁਲ੍ਹਦਾ ਲੇਫ਼ ਤਲਾਈਆਂ ਦਾ।  
ਮਿੱਠੀ ਸੇਜ ਵਿਛਾਏ ਕੇ ਫੁੱਲ ਪੂਰੇ, ਉੱਤੇ ਆਂਵਦਾ ਕਦਮ ਖੁਦਾਈਆਂ ਦਾ।  
ਦੇਵੇਂ ਹੀਰ ਰਾਂਝਾ ਰਾਤੀਂ ਕਰਨ ਮੇਜਾਂ, ਖੜੀਆਂ ਖਾਣ ਮੱਝੀਂ ਸਿਰ ਸਾਈਆਂ ਦਾ।  
ਘੜੀ ਰਾਤ ਰਹਿੰਦੇ ਘਰੀਂ ਹੀਰ ਜਾਏ, ਰਾਂਝਾ ਭਾਤ ਪੁਛਦਾ ਫਿਰ ਧਾਈਆਂ ਦਾ।  
ਆਪੇ ਆਪਣੀ ਕਾਰ ਵਿੱਚ ਜਾਇ ਰੁੱਝਣ, ਬੂਹਾ ਫੇਰ ਨਾ ਵੇਖਦੇ ਨਾਈਆਂ ਦਾ।

(ਖਸਮਣੀ=ਮਾਲਕਣ, ਚਾਂ ਭਾਂ=ਚੋਲਾ, ਬਾਰਾ ਖੁਲ੍ਹਦਾ=ਦਬਾਉ ਘਟ ਹੁੰਦਾ, ਫੁੱਲ ਪੂਰੇ=ਫੁੱਲ ਸਜਾਏ, ਭਾਤ=ਚੌਲ)

## 125. ਹੀਰ ਅਤੇ ਸਰੋਲੀਆਂ ਦੀਆਂ ਰਾਂਝੇ ਨਾਲ ਖੇਡਾਂ

ਦਿੰਦੂ ਹੋਵੇ ਦੁਪਹਿਰ ਤਾਂ ਆਵੇ ਰਾਂਝਾ, ਅਤੇ ਓਧਰੋਂ ਹੀਰ ਵੀ ਆਂਵਦੀ ਹੈ।  
ਇਹ ਮਹੀਂ ਲਿਆ ਬਹਾਵਦਾ ਏ, ਓਹ ਨਾਲ ਸਰੋਲੀਆਂ ਲਿਆਂਵਦੀ ਹੈ।  
ਉਹ ਵੰਝਲੀ ਨਾਲ ਸਰੋਦ ਕਰਦਾ, ਇਹ ਨਾਲ ਸਰੋਲੀਆਂ ਗਾਂਵਦੀ ਹੈ।  
ਕਾਈ ਜੁਲਫ ਨਚੇੜਦੀ ਰਾਂਝਨੇ ਦੀ, ਕਾਈ ਆਣ ਗਲੇ ਨਾਲ ਲਾਂਵਦੀ ਹੈ।  
ਕਾਈ ਚੰਬੜੇ ਲਕ ਨੂੰ ਮਸ਼ਕਬੋਰੀ, ਕਾਈ ਮੁਖ ਨੂੰ ਮੁਖ ਛੁਹਾਂਵਦੀ ਹੈ।  
ਕਾਈ 'ਮੀਰੀ ਆਂ ਆਖ ਕੇ ਭੱਜ ਜਾਂਦੀ, ਮਗਰ ਪਵੇ ਤਾਂ ਟੁੱਭੀਆਂ ਲਾਂਵਦੀ ਹੈ।  
ਕਾਈ ਆਖਦੀ ਮਾਹੀਆ ਮਾਹੀਆ ਵੇ, ਤੇਰੀ ਮਝ ਕਟੀ ਕੱਟਾ ਜਾਂਵਦੀ ਹੈ।  
ਕਾਈ ਮਾਮੇ ਦਿਆਂ ਖ਼ਰਬੂਜਿਆਂ ਨੂੰ, ਕੋੜੇ ਬਕਬਕੇ ਚਾ ਬਣਾਂਵਦੀ ਹੈ।  
ਕਾਈ ਆਖਦੀ ਝਾਤ ਹੈ ਰਾਂਝਿਆ ਵੇ, ਮਾਰ ਬਾਹੁਲੀ ਪਾਰ ਨੂੰ ਧਾਂਵਦੀ ਹੈ।  
ਕੁੱਤੇ ਤਾਰੀਆਂ ਤਰਨ ਚਵਾਇ ਕਰਕੇ, ਇੱਕ ਛਾਲ ਘੜੰਮ ਦੀ ਲਾਂਵਦੀ ਹੈ।  
ਮੁਰਦੇ-ਤਾਰੀਆਂ ਤਰਨ ਚੌਫਾਲ ਪੈ ਕੇ, ਕੋਈ ਨੈਲ ਨਿੱਸਲ ਰੁੜੀ ਆਂਵਦੀ ਹੈ।  
ਇੱਕ ਸ਼ਰਤ ਬੱਧੀ ਟੁਭੀ ਮਾਰ ਜਾਏ, ਤੇ ਪਤਾਲ ਦੀ ਮਿੱਟੀ ਲਿਆਂਵਦੀ ਹੈ।  
ਇੱਕ ਬਣਨ ਚਤਰਾਂਗ ਮੁਗ਼ਾਬੀਆਂ ਵੀ, ਸੁਰਖਾਬ ਤੇ ਰੁੰਜ ਬਣ ਆਂਵਦੀ ਹੈ।  
ਇੱਕ ਢੀਂਗ ਮੁਰਗਾਈ ਤੇ ਬਣੇ ਬਗਲਾ, ਇੱਕ ਕਿਲਕਿਲਾ ਹੋ ਵਿਖਾਂਵਦੀ ਹੈ।

ਇੱਕ ਵਾਂਗ ਕਕੇਰਿਆਂ ਸੰਘ ਟੱਡੇ, ਇੱਕ ਉਦ ਦੇ ਵਾਂਗ ਬੁਲਾਂਵਦੀ ਹੈ ।  
 ਅੰਗਤ ਬੋਲਦੀ ਇੱਕ ਟਟੀਹਰੀ ਹੋ, ਇੱਕ ਸੰਗ ਜਲਕਾਵਣੀ ਆਂਵਦੀ ਹੈ ।  
 ਇੱਕ ਲੁਧਰ ਹੋਇਕੇ ਕੁੜਕੁੜਾਵੇ, ਇੱਕ ਹੋਇ ਸੰਸਾਰ ਸੂਕਾਂਵਦੀ ਹੈ ।  
 ਇੱਕ ਦੇ ਪਸਲੇਟੀਆਂ ਹੋਇ ਬੁਲ੍ਹਣ, ਮਸਕ ਵਾਂਗਰਾਂ ਓਹ ਫੂਕਾਂਵਦੀ ਹੈ ।  
 ਹੀਰ ਤਰੇ ਚੈਤਰਫ ਹੀ ਰਾਂਝਣੇ ਦੇ, ਮੇਰ ਮਛਲੀ ਬਣ ਬਣ ਆਂਵਦੀ ਹੈ ।  
 ਆਪ ਬਣੇ ਮਛਲੀ ਨਾਲ ਚਾਵੜਾਂ ਦੇ, ਮੀਏਂ ਰਾਂਝੇ ਨੂੰ ਕੁਰਲ ਬਣਾਂਵਦੀ ਹੈ ।  
 ਏਸ ਤਖ਼ਤ ਹਜ਼ਾਰੇ ਦੇ ਡੰਬੜੇ ਨੂੰ, ਰੰਗ ਰੰਗ ਦੀਆਂ ਜਾਲੀਆਂ ਪਾਂਵਦੀ ਹੈ ।  
 ਵਾਰਿਸ ਸ਼ਾਹ ਜੱਟੀ ਨਾਜ਼ ਨਿਆਜ਼ ਕਰਕੇ, ਨਿਤ ਯਾਰ ਦਾ ਜੀਉ ਪਰਚਾਂਵਦੀ ਹੈ ।

(ਸਰੋਦ ਕਰਦਾ=ਗਾਉਂਦਾ, ਮਸਕ ਬੋਰੀ=ਜਿੰਦਾਂ ਮਾਸ਼ਕੀ ਨੇ ਲੱਕ ਨਾਲ ਪਾਣੀ  
 ਵਾਲੀ ਮਸਕ ਬੋਰੀ ਵਾਂਗ ਬੰਨ੍ਹੀ ਹੋਵੇ, ਮੀਰੀ ਆਂ=ਮਿੱਤੀ ਹਾਂ, ਮਾਮੇ ਦੇ ਖਰਬੂਜ਼ੇ=  
 ਨਦੀ ਵਿੱਚ ਖੇਡੀ ਜਾਣ ਵਾਲੀ ਇੱਕ ਖੇਡ, ਬਾਹਲੀ=ਬਾਂਹ,ਕਮੀਜ਼ ਦੀ ਬਾਂਹ, ਚਵਾ=  
 ਚਾਉ, ਨੈਲ ਨਿੱਸਲ=ਪਾਣੀ ਉੱਤੇ ਸਿੱਧਾ ਤਰਨਾ ਕਿ ਸਾਰਾ ਸਰੀਰ ਦਿਸੇ, ਡੰਬੜੇ=  
 ਦੰਡੀ,ਫ਼ਰੇਬੀ, ਬੁਲ੍ਹਣ=ਇੱਕ ਵੱਡੀ ਮੱਛੀ, ਕੁਰਲ=ਕਨਕੁਰਲ, ਜਾਲੀਆਂ ਪਾਉਂਦੀ=  
 ਜਾਲ ਲਾਉਂਦੀ)

### 126. ਕੈਦੋਂ ਦਾ ਮਲਕੀ ਕੋਲ ਲੂਤੀਆਂ ਲਾਉਣਾ

ਕੈਦੇ ਆਖਦਾ ਮਲਕੀਏ ਭੈੜੀਏ ਨੀ, ਤੇਰੀ ਧੀਉ ਵੱਡਾ ਚੱਚਰ ਚਾਇਆ ਈ ।  
 ਜਾਇ ਨਈਂ ਤੇ ਚਾਕ ਦੇ ਨਾਲ ਘੁਲਦੀ, ਏਸ ਮੁਲਕ ਦਾ ਰੱਛ ਗਵਾਇਆ ਈ ।  
 ਮਾਂ ਬਾਪ ਕਾਜ਼ੀ ਸਭੇ ਹਾਰ ਥੱਕੇ ਏਸ ਇੱਕ ਨਾ ਜਿਉ ਤੇ ਲਾਇਆ ਈ ।  
 ਮੂੰਹ ਘੁਟ ਰਹੇ ਵਾਲ ਪੁਟ ਰਹੇ, ਲਿੰਗ ਕੁਟ ਰਹੇ ਮੈਨੂੰ ਤਾਇਆ ਈ ।  
 ਹਿੱਕ ਹੁੱਟ ਰਹੇ ਝਾਟਾ ਪੁਟ ਰਹੇ, ਅੰਤ ਹੁੱਟ ਰਹੇ ਗ਼ੈਬ ਚਾਇਆ ਈ ।  
 ਲਿਟਾਂ ਪੁਟ ਰਹੇ ਤੇ ਨਿਖੁੱਟ ਰਹੇ, ਲੱਤੀਂ ਜੁਟ ਰਹੇ ਤੇ ਲਟਕਾਇਆ ਈ ।  
 ਮੱਤੀਂ ਦੇ ਰਹੇ ਪੀਰ ਸੇਵ ਰਹੇ, ਪੈਰੀਂ ਪੈ ਰਹੇ ਲੋੜਾ ਆਇਆ ਈ ।  
 ਵਾਰਿਸ ਸ਼ਾਹ ਮੀਆਂ ਸੁੱਤੇ ਮਾਮਲੇ ਨੂੰ, ਲੰਝੇ ਰਿੱਛ ਨੇ ਮੇੜ ਜਗਾਇਆ ਈ ।

(ਮੁਲਕ ਦਾ ਰੱਛ=ਦੇਸ਼ ਦੀਆਂ ਕਦਰਾਂ ਕੀਮਤਾਂ, ਤਾਇਆ=ਦਿਲ ਸਾੜ  
 ਦਿੱਤਾ, ਲੰਝਾ ਰਿੱਛ=ਕੈਦੇ)

### 127. ਮਲਕੀ ਦਾ ਕਾਮਿਆਂ ਨੂੰ ਹੁਕਮ

ਮਲਕੀ ਆਖਦੀ ਸੱਦ ਤੂੰ ਹੀਰ ਤਾਈ, ਝਬ ਹੋ ਤੂੰ ਐਲੀਆ ਨਾਈਆ ਵੇ ।  
 ਅਲਫੂ ਮੇਚੀਆ ਮੌਜਮਾ ਵਾਗੀਆ ਵੇ, ਧੱਦੀ ਮਾਛੀਆ ਭਜ ਤੂੰ ਭਾਈਆ ਵੇ ।  
 ਖੇਡਣ ਗਈ ਮੂੰਹ ਸੋਝਲੇ ਘਰੋਂ ਨਿਕਲੀ, ਨਿੰਮੀ ਸ਼ਾਮ ਹੋਈ ਨਹੀਂ ਆਈਆ ਵੇ ।  
 ਵਾਰਿਸ ਸ਼ਾਹ ਮਾਰੀ ਹੀਰ ਨਹੀਂ ਆਏ, ਮਹਿੜ ਮੰਗੂਆਂ ਦੀ ਘਰੀਂ ਆਈਆ ਵੇ ।

(ਸੋਝਲੇ=ਸਾਝਰੇ, ਮੰਗੂਆਂ ਦੀ ਮਹਿੜ=ਬਾਹਰ ਚੁਗਣ ਗਏ ਪਸ਼ੂਆਂ ਵਿੱਚੋਂ ਕੁਝ  
 ਪਹਿਲਾਂ ਘਰ ਮੁੜੇ ਪਸ਼ੂ)

### 128. ਹੀਰ ਨੂੰ ਸੱਦਣ ਲਈ ਬੰਦੇ ਦੌੜੇ

ਝੰਗੜ ਡੂਮ ਤੇ ਫੱਤੂ ਕਲਾਲ ਦੌੜੇ, ਬੋਲਾ ਚੂਹੜਾ ਤੇ ਝੰਡੀ ਚਾਕ ਮੀਆਂ ।  
 ਜਾ ਹੀਰ ਅੱਗੇ ਧੁੰਮ ਘੱਤੀਆ ਨੇ, ਬੱਚਾ ਕੇਹੀ ਉਡਾਈ ਆ ਖਾਕ ਮੀਆਂ ।  
 ਤੇਰੀ ਮਾਂਉ ਤੇਰੇ ਉਤੇ ਬਹੁਤ ਗੁੱਸੇ, ਜਾਨੋਂ ਮਾਰਸੀ ਚੂਚਕ ਬਾਪ ਮੀਆਂ ।  
 ਰਾਂਝਾ ਜਾਹ ਤੇਰੇ ਸਿਰ ਆਣ ਬਣੀਆਂ, ਨਾਲੇ ਆਖਦੇ ਮਾਰੀਏ ਚਾਕ ਮੀਆਂ ।  
 ਸਿਆਲ ਘੇਰ ਘੇਰਨ ਪਵਣ ਮਗਰ ਤੇਰੇ, ਗਿਣੋਂ ਆਪ ਨੂੰ ਬਹੁਤ ਚਲਾਕ ਮੀਆਂ ।  
 ਤੇਤਾ ਅੰਬ ਦੀ ਡਾਲ ਤੇ ਕਰੇ ਮੇਜਾਂ, ਤੇ ਗੁਲੇਲੜਾ ਪੌਸ ਪਟਾਕ ਮੀਆਂ ।  
 ਅੱਜ ਸਿਆਲਾਂ ਨੇ ਚੁੱਲ੍ਹੀਂ ਨਾ ਅੱਗ ਘੱਤੀ, ਸਾਰਾ ਕੇੜਮਾ ਬਹੁਤ ਗ਼ਮਨਾਕ ਮੀਆਂ ।  
 ਵਾਰਿਸ ਸ਼ਾਹ ਯਤੀਮ ਦੇ ਮਾਰਨੇ ਨੂੰ, ਸਭਾ ਜੁੜੀ ਝਨਾਉਂ ਦੀ ਢਾਕ ਮੀਆਂ ।

(ਧੁੰਮ ਘੱਤੀਆ=ਚੋਲਾ ਪਾਇਆ)

### 129. ਹੀਰ ਦਾ ਮਾਂ ਕੋਲ ਆਉਣਾ

ਹੀਰ ਮਾਂ ਨੂੰ ਆਣ ਸਲਾਮ ਕੀਤਾ, ਮਾਂਉ ਆਖਦੀ ਆ ਨੀ ਨਹਿਰੀਏ ਨੀ ।  
 ਯਰੇਲੀਏ ਗੋਲੀਏ ਬੋਹਿਆਏ, ਘੁੰਢ ਵੀਣੀਏ ਤੇ ਗੁਲ ਪਹਿਰੀਏ ਨੀ ।  
 ਉਧਲਾਕ ਟੁੰਬੇ ਅਤੇ ਕੜਮੀਏ ਨੀ, ਛਲਛਿੱਦਰੀਏ ਤੇ ਛਾਈਂ ਜਹਿਰੀਏ ਨੀ ।  
 ਗੋਲਾ ਦਿੰਗੀਏ ਉਜ਼ਬਕੇ ਮਾਲਜਾਦੇ, ਗੁੱਸੇ ਮਾਰੀਏ ਜਹਿਰ ਦੀਏ ਜਹਿਰੀਏ ਨੀ ।  
 ਤੂੰ ਅਕਾਇਕੇ ਸਾੜ ਕੇ ਲੋੜ ਦਿੱਤਾ, ਲਿੰਗ ਘੜੂੰਗੀ ਨਾਲ ਮੁਤਹਿਰੀਏ ਨੀ ।  
 ਆ ਆਖਨੀ ਹਾਂ ਟਲ ਜਾ ਹੀਰੇ, ਮਹਿਰ ਰਾਂਝੇ ਦੇ ਨਾਲ ਦੀਏ ਮਹਿਰੀਏ ਨੀ ।  
 ਸਾਨ੍ਹਾਂ ਨਾਲ ਰਹੋਂ ਦਿਹੁੰ ਰਾਤ ਖਹਿੰਦੀ, ਆ ਟਲੀਂ ਨੀ ਕੱਟੀਏ ਵਹਿੜੀਏ ਨੀ ।  
 ਅੱਜ ਰਾਤ ਤੈਨੂੰ ਮਝੇ ਵਾਹ ਡੋਬਾਂ, ਤੇਰੀ ਸਾਇਤ ਆਂਵਦੀ ਕਹਿਰੀਏ ਨੀ ।  
 ਵਾਰਿਸ ਸ਼ਾਹ ਤੈਨੂੰ ਕੱਪੜ ਧੜੀ ਹੋਸੀ, ਵੇਖੀਂ ਨੀਲ ਡਾਡਾਂ ਉੱਠੇ ਲਹਿਰੀਏ ਨੀ ।

(ਯਰੇਲੀ=ਯਾਰ ਰੱਖਣ ਵਾਲੀ, ਘੁੰਢ ਵੀਣੀ=ਵਿਖਾਵੇ ਦਾ ਘੁੰਡ ਕੱਢਣ ਵਾਲੀ,  
 ਫ਼ਰੇਬਨ, ਗੁਲ ਪਹਿਰੀ=ਫੁੱਲਾਂ ਨਾਲ ਸਜਾਵਟ ਕਰਨ ਵਾਲੀ, ਉਧਲਾਕ=ਉੱਧਲ  
 ਜਾਣੀ, ਟੁੰਬੇ=ਟੂਮ, ਕੜਮੀਏ=ਬਦ ਨਸੀਬੇ, ਛਲ ਛਿੱਦਰੀਏ=ਉਪਰੋਂ ਭੇਲੀ ਪਰ  
 ਅੰਦਰੋਂ ਛਲਾਂ ਨਾਲ ਭਰੀ, ਛਾਈ=ਮਿੱਟੀ ਦਾ ਭਾਵ ਕੱਚਾ, ਜਹਿਰ=ਜਹਿਰੀਏ, ਪਾਣੀ  
 ਦਾ ਘੜਾ, ਸਾਦੀ ਤੋਂ ਪਹਿਲਾਂ ਇੱਕ ਰਿਵਾਜ ਸੀ ਕਿ ਕੁੜੀਆਂ ਥੱਲੇ ਉਪਰਦੇ ਤਿੰਨ  
 ਘੜੇ ਪਾਣੀ ਦੇ ਭਰ ਕੇ ਸਿਰ ਤੇ ਰੱਖਦੀਆਂ ਸਨ ਅਤੇ ਉਨ੍ਹਾਂ ਦੇ ਸਿਖਰ ਇੱਕ  
 ਸ਼ਰਬਤ ਦਾ ਪਿਆਲਾ ਭਰਕੇ ਰੱਖ ਦਿੱਤਾ ਜਾਂਦਾ ਸੀ । ਜੇ ਕੋਈ ਮਰਦ ਇਹ ਘੜੇ  
 ਲਹਾਉਣ ਵਿੱਚ ਮਦਦ ਕਰੇ ਤਾਂ ਉਹ ਆਦਮੀ ਉਸ ਮੁਟਿਆਰ ਨਾਲ ਵਿਆਹ  
 ਕਰਾਵੇਗਾ, ਗੋਲਾ ਦਿੰਗੀ=ਭੈੜੇ ਚਲਨ ਵਾਲੀ ਇਸਤਰੀ, ਉਜ਼ਬਕ=ਉਜ਼ਬਕਸਤਾਨ  
 ਦੀ, ਧੜਵੀ, ਮਾਲਜਾਦੀ=ਕੰਜਰੀ ਜਾਂ ਵੇਸਵਾ, ਮੁਤਹਿਰਾ=ਡੰਡਾ, ਕਪੜ  
 ਧੜੀ=ਕਪੜਿਆਂ ਨੂੰ ਕੁਟ ਕੁਟ ਧੋਣਾ, ਨੀਲ ਡਾਡਾਂ=ਡੰਡੇ ਦੀਆਂ ਪਈਆਂ ਲਾਸਾਂ)

### 130. ਹੀਰ

ਅੰਮਾਂ ਚਾਕ ਬੋਲੇ ਅਸੀਂ ਪੀਘ ਪੀਘਾਂ, ਕੈਸੇ ਗ਼ੈਬ ਦੇ ਤੂਤੀਏ ਬੋਲਨੀ ਹੈਂ ।  
 ਗੰਦਾ ਬਹੁਤ ਮਲੂਕ ਮੂੰਹ ਝੂਠੜੇ ਦਾ, ਐਡਾ ਝੂਠ ਪਹਾੜ ਕਿਉਂ ਤੋਲਨੀ ਹੈਂ ।  
 ਸੁਲਾ ਨਾਲ ਗੁਲਾਬ ਤਿਆਰ ਕੀਤਾ, ਵਿੱਚ ਪਿਆਜ਼ ਕਿਉਂ ਝੂਠ ਦਾ ਘੋਲਨੀ ਹੈਂ ।  
 ਗਦਾਂ ਕਿਸੇ ਦੀ ਨਹੀਂ ਚੁਰਾ ਆਂਦੀ, ਦਾਨੀ ਹੋਇਕੇ ਗ਼ੈਬ ਕਿਉਂ ਬੋਲਨੀ ਹੈਂ ।  
 ਅਣਸੁਣਿਆਂ ਨੂੰ ਚਾ ਸੁਣਾਇਆ ਈ, ਮੇਏ ਨਾਗ ਵਾਂਗੂੰ ਵਿਸ ਘੋਲਨੀ ਹੈਂ ।  
 ਵਾਰਿਸ ਸ਼ਾਹ ਗੁਨਾਹ ਕੀ ਅਸਾਂ ਕੀਤਾ, ਏਡੇ ਗ਼ੈਬ ਤੂਫਾਨ ਕਿਉਂ ਤੋਲਨੀ ਹੈਂ ।

(ਗ਼ੈਬ ਦੇ ਤੂਤੀਏ=ਜਿਹੜੇ ਬੋਲ ਕਿਸੇ ਨੇ ਸੁਣੇ ਨਾ ਹੋਣ, ਸੁਲਾ=ਸਰਾਬ, ਪਿਆਜ਼ ਘੋਲਣਾ=ਕੰਮ ਖ਼ਰਾਬ ਕਰਨਾ, ਗਦਾਂ=ਗਧੀ, ਗ਼ੈਬ ਤੋਲਨੇ=ਨਿਰਾ ਝੂਠ ਬੋਲਣਾ)

### 131. ਮਲਕੀ

ਸੜੇ ਲੇਖ ਸਾਡੇ ਕੱਜ ਪਏ ਤੈਨੂੰ, ਵੱਡੀ ਸੋਹਣੀ ਧੀਉ ਨੂੰ ਲੀਕ ਲੱਗੀ ।  
ਨਿਤ ਕਰੋ ਤੈਬਾ ਨਿਕ ਕਰੋ ਯਾਰੀ, ਨਿਤ ਕਰੋ ਪਾਖੰਡ ਤੇ ਵੱਡੀ ਠੱਗੀ ।  
ਅਸੀਂ ਮਨ੍ਹਾ ਕਰ ਰਹੇ ਹਾਂ ਮੁੜੀ ਨਾਹੀਂ, ਤੈਨੂੰ ਕਿਸੇ ਫ਼ਕੀਰ ਦੀ ਕੋਹੀ ਵੱਗੀ ।  
ਵਾਰਿਸ ਸ਼ਾਹ ਇਹ ਦੁਯ ਤੇ ਖੰਡ ਖਾਂਦੀ, ਮਾਰੀ ਫਿਟਕ ਦੀ ਗਈ ਜੇ ਹੋ ਬੱਗੀ ।

(ਕਜ=ਐਬ, ਨੁਕਸ, ਕਹੀ ਵੱਗੀ=ਮੂੰਹੋਂ ਆਖੀ ਬਦ-ਦੁਆ ਲੱਗ ਗਈ,  
ਫਿਟਕ=ਖੂਨ ਦੇ ਘਟ ਹੋਣ ਕਾਰਨ ਰੰਗ ਪੀਲਾ ਹੋਣ ਦੀ ਬੀਮਾਰੀ)

### 132. ਹੀਰ

ਅੰਮਾਂ ਬਸ ਕਰ ਗਾਲੀਆਂ ਦੇ ਨਾਰੀਂ, ਗਾਲੀ ਦਿੱਤੀਆਂ ਵੱਡੜਾ ਪਾਪ ਆਵੇ ।  
ਨਿਉਂ ਰਬ ਦੀ ਪੱਟਣੀ ਖਰੀ ਐਖੀ, ਧੀਆਂ ਮਾਰਿਆਂ ਵੱਡਾ ਸਰਾਪ ਆਵੇ ।  
ਲੈ ਜਾਏ ਮੈਂ ਭੱਈਆਂ ਪਿਟੜੀ ਨੂੰ, ਕੋਈ ਗ਼ੈਬ ਦਾ ਸੂਲ ਜਾਂ ਤਾਪ ਆਵੇ ।  
ਵਾਰਿਸ ਸ਼ਾਹ ਨਾ ਮੁੜਾਂ ਰੰਝੇਟੜੇ ਤੋਂ, ਭਾਵੇਂ ਬਾਪ ਦੇ ਬਾਪ ਦਾ ਬਾਪ ਆਵੇ ।

(ਭੱਈਆਂ-ਪਿੱਟੀ=ਭੱਈਆਂ ਪਿੱਟੀਆਂ, ਇੱਕ ਗਾਲ )

### 133. ਕੈਦੋਂ ਦਾ ਸਿਆਲਾਂ ਨੂੰ ਕਹਿਣਾ

ਕੈਦੋਂ ਆਇਕੇ ਆਖਦਾ ਸੋਹਰਿਓ ਵੇ, ਮੈਥੋਂ ਕੋਣ ਚੰਗਾ ਮੱਤ ਦੇਸੀਆ ਵੇਇ ।  
ਮਹੀਂ ਮੋਹੀਆਂ ਤੇ ਨਾਲੇ ਸਿਆਲ ਮੁਠੇ, ਅੱਜ ਕਲ ਵਿਗਾੜ ਕਰੇਸੀਆ ਵੇਇ ।  
ਇਹ ਨਿਤ ਦਾ ਪਿਆਰ ਨਾ ਜਾਏ ਖ਼ਾਲੀ, ਪਿੰਜ ਗੱਡ ਦਾ ਪਾਸ ਨਾ ਵੈਸੀਆ ਵੇਇ ।  
ਸੱਥੋਂ ਮਾਰ ਸਿਆਲਾਂ ਨੇ ਗੱਲ ਟਾਲੀ, ਪਰ੍ਹਾ ਛੱਡ ਝੋੜਾ ਬਹੁ ਭੇਸੀਆ ਵੇਇ ।  
ਰਗ ਇੱਕ ਵਧੀਕ ਹੈ ਲੰਝਿਆਂ ਦੀ, ਕਿਰਤਘਣ ਫਰਫੇਜ਼ ਮਲਘੇਸੀਆ ਵੇਇ ।

(ਖ਼ਾਲੀ ਪਿੰਜ ਗਡ=ਬਿਨਾ ਪਿੰਜ ਤੋਂ ਗੱਡਾ, ਫਰਫੇਜ਼=ਫਰੇਬ, ਬਹੁਭੇਸੀਆ=ਬਹੁਰੂਪੀਆ, ਮਲਘੇਸੀਆ=ਗੰਦਾ)

### 134. ਤਥਾ

ਕੋਈ ਰੋਜ਼ ਨੂੰ ਮੁਲਕ ਮਸਹੂਰ ਹੋਸੀ, ਚੋਰੀ ਯਾਰੀ ਹੈ ਐਬ ਕਵਾਰੀਆਂ ਨੂੰ ।  
ਜਿਨ੍ਹਾਂ ਬਾਣ ਹੈ ਨੱਚਣੇ ਕੁਦਣੇ ਦੀ, ਰੱਖੇ ਕੋਣ ਰੰਨਾਂ ਹਰਿਆਰੀਆਂ ਨੂੰ ।  
ਏਸ ਪਾਇ ਭੁਲਾਵੜਾ ਠਗ ਲੀਤੇ, ਕੰਮ ਪਹੁੰਚਸੀ ਬਹੁਤ ਖੁਆਰੀਆਂ ਨੂੰ ।  
ਜਦੋਂ ਰਾਕ ਉਧਾਲ ਲੈ ਜਾਗ ਨੱਢੀ, ਤਦੋਂ ਝੂਰਸੋਂ ਬਾਜ਼ੀਆਂ ਹਾਰੀਆਂ ਨੂੰ ।  
ਵਾਰਿਸ ਸ਼ਾਹ ਮੀਆਂ ਜਿਨ੍ਹਾਂ ਲਾਈਆਂ ਨੀ, ਸੋਈ ਜਾਣਦੇ ਦਾਰੀਆਂ ਯਾਰੀਆਂ ਨੂੰ ।

(ਭੁਲਾਵੜਾ=ਭੁਲੇਖਾ, ਦਾਰੀਆਂ=ਦਾਰੀ ਦਾ ਬਹੁ-ਵਚਨ, ਖ਼ਾਤਰਦਾਰੀ)

### 135. ਹੀਰ ਨੂੰ ਸਹੇਲੀਆਂ ਨੇ ਕੈਦੋਂ ਬਾਬਤ ਦੱਸਣਾ

ਕਿੱਸਾ ਹੀਰ ਨੂੰ ਤੁਰਤ ਸਹੇਲੀਆਂ ਨੇ, ਜਾ ਕੰਨ ਦੇ ਵਿੱਚ ਸੁਣਾਇਆ ਈ ।  
ਤੈਨੂੰ ਮਿਹਣਾ ਚਾਕ ਦਾ ਦੇ ਕੈਦੋਂ, ਵਿੱਚ ਪਰ੍ਹੇ ਦੇ ਸ਼ੋਰ ਮਚਾਇਆ ਈ ।  
ਵਾਂਗ ਢੋਲ ਹਰਾਮ ਸ਼ੈਤਾਨ ਦੇ ਨੇ, ਡੱਗਾ ਵਿੱਚ ਬਾਜ਼ਾਰ ਦੇ ਲਾਇਆ ਈ ।  
ਇਹ ਗੱਲ ਜੇ ਜਾਇਸੀ ਅੱਜ ਖ਼ਾਲੀ, ਤੂੰ ਹੀਰ ਕਿਉਂ ਨਾਉਂ ਸਦਾਇਆ ਈ ।  
ਕਰ ਛੱਡ ਤੂੰ ਏਸ ਦੇ ਨਾਲ ਏਰੀ, ਸੁਣੇ ਦੇਸ ਜੇ ਕੀਤੜਾ ਪਾਇਆ ਈ ।  
ਵਾਰਿਸ ਸ਼ਾਹ ਅਪਰਾਧੀਆਂ ਰਹਿਣ ਚੜ੍ਹੀਆਂ, ਲੰਝੇ ਰਿੱਛ ਨੇ ਮਾਮਲਾ ਚਾਇਆ ਈ ।

### 136. ਹੀਰ ਦਾ ਸਹੇਲੀਆਂ ਨੂੰ ਉੱਤਰ

ਹੀਰ ਆਖਿਆ ਵਾੜ ਕੇ ਫਲ੍ਹੇ ਅੰਦਰ, ਗਲ ਪਾ ਰੱਸਾ ਮੂੰਹ ਘੁਟ ਘੱਤੇ ।  
ਲੈ ਕੇ ਕੁਤਕੇ ਤੇ ਕੁੱਢਣ ਮਾਛੀਆਂ ਦੇ, ਧੜਾ ਧੜ ਹੀ ਮਾਰ ਕੇ ਕੁਟ ਘੱਤੇ ।  
ਟੰਗੋਂ ਪਕੜ ਕੇ ਲੱਕ ਵਿੱਚ ਪਾ ਜੱਫੀ, ਕਿਸੇ ਟੋਭੜੇ ਦੇ ਵਿੱਚ ਸੁਟ ਘੱਤੇ ।  
ਮਾਰ ਏਸ ਨੂੰ ਲਾਇਕੇ ਅੱਗ ਝੁੱਗੀ, ਸਾੜ ਬਾਲ ਕੇ ਚੀਜ਼ ਸਭ ਲੁਟ ਘੱਤੇ ।  
ਵਾਰਿਸ ਸ਼ਾਹ ਮੀਆਂ ਦਾੜ੍ਹੀ ਭੰਬੜੀ ਦਾ, ਜੇ ਕੇ ਵਾਲ ਦਿਸੇ ਸਭੇ ਪੁਟ ਘੱਤੇ ।

(ਕੁਤਕੇ=ਘੋਟਨੇ, ਕੁਢਣ=ਚੁਭੇ ਜਾਂ ਭੱਠ ਵਿੱਚੋਂ ਸੁਆਹ ਕੱਢਣ ਵਾਲਾ ਸੰਦ, ਟੋਭੜੇ=ਟੋਭੇ)

### 137. ਹੀਰ ਦੀ ਸਹੇਲੀਆਂ ਨਾਲ ਕੈਦੋਂ ਨੂੰ ਚੰਡਣ ਦੀ ਸਲਾਹ

ਸਈਆਂ ਨਾਲ ਰਲ ਕੇ ਹੀਰ ਮਤਾ ਕੀਤਾ, ਖਿੰਡ-ਪੁੰਡ ਕੇ ਗਲੀਆਂ ਮੱਲੀਆਂ ਨੇ ।  
ਕੈਦੋਂ ਆਣ ਵੜਿਆ ਜਦੋਂ ਫਲ੍ਹੇ ਅੰਦਰ, ਖ਼ਬਰਾਂ ਤੁਰਤ ਹੀ ਹੀਰ ਥੇ ਘੱਲੀਆਂ ਨੇ ।  
ਹੱਥੀਂ ਪਕੜ ਕਾਂਬਾਂ ਵਾਂਗ ਸ਼ਾਹ ਪਰੀਆਂ, ਗੁੱਸਾ ਖਾਇਕੇ ਸਾਰੀਆਂ ਚੱਲੀਆਂ ਨੇ ।  
ਕੈਦੋਂ ਘੋਰ ਜਿਉਂ ਗਯਾ ਘਮਿਆਰ ਪਕੜੇ, ਲਾਹ ਸੇਲ੍ਹੀਆਂ ਪਕੜ ਪਥੱਲੀਆਂ ਨੇ ।  
ਘਾੜ ਘੜਨ ਠਠਿਆਰ ਜਿਉਂ ਪੈਣ ਧਮਕਾਂ, ਧਾਈਂ ਛੱਟਦੀਆਂ ਜਿਵੇਂ ਮੁਹੱਲੀਆਂ ਨੇ ।

(ਕਾਂਬਾਂ=ਛਮਕਾਂ)

### 138. ਤਥਾ

ਗਲ ਪਾਇਕੇ ਸੇਲ੍ਹੀਆਂ ਲਾਹ ਟੋਪੀ, ਪਾੜ ਜੁੱਲੀਆਂ ਸੰਘ ਨੂੰ ਘੁੱਟਿਉ ਨੇ ।  
ਭੰਨ ਕੋਰ ਤੇ ਕੁਤਕੇ ਛੜਨ ਲੱਤੀਂ, ਰੋੜ੍ਹ ਵਿੱਚ ਖੁੜੱਲ ਦੇ ਸੁੱਟਿਉ ਨੇ ।  
ਝੰਝੋੜ ਸਿਰ ਤੋੜ ਕੇ ਘਤ ਮੂਧਾ, ਲਾਂਗੜ ਪਾੜ ਕੇ ਧੜਾ ਧੜ ਕੁੱਟਿਉ ਨੇ ।  
ਵਾਰਿਸ ਸ਼ਾਹ ਦਾੜ੍ਹੀ ਪੁਟ ਪਾੜ ਲਾਂਗੜ, ਏਹ ਅਖੱਟੜਾ ਹੀ ਚਾ ਖੁੱਟਿਉ ਨੇ ।

(ਲਾਂਗੜ=ਲੰਗੋਟੀ, ਤਹਿਮਤ, ਅਖੱਟੜਾ=ਕਰੜਾ)

### 139. ਤਥਾ

ਹਿਕ ਮਾਰ ਲੱਤਾਂ ਦੂਈ ਲਾ ਛਮਕਾਂ, ਤ੍ਰੀਈ ਨਾਲ ਚਟਾਕਿਆਂ ਮਾਰਦੀ ਹੈ ।  
ਕੋਈ ਇੱਟ ਵੱਟਾ ਜੁੱਤੀ ਢੀਮ ਪੱਥਰ, ਕੋਈ ਪਕੜ ਕੇ ਧੋਣ ਭੇਇੰ ਮਾਰਦੀ ਹੈ ।  
ਕੋਈ ਪੁਟ ਦਾੜ੍ਹੀ ਦੁੱਬਰ ਵਿੱਚ ਦੱਦੀ, ਕੋਈ ਡੰਡਕਾ ਵਿੱਚ ਗੁਜ਼ਾਰਦੀ ਹੈ ।  
ਚੋਰ ਮਾਰੀਦਾ ਵੇਖੀਏ ਚਲੇ ਯਾਰੇ, ਵਾਰਿਸ ਸ਼ਾਹ ਏਹ ਜ਼ਬਤ ਸਰਕਾਰ ਦੀ ਹੈ ।

(ਤ੍ਰੀਈ=ਤੀਜੀ, ਦੁੱਬਰ ਵਿੱਚ=ਗੁਦਾ ਵਿੱਚ, ਡੰਡਕਾ=ਡੰਡਾ)

### 140. ਕੈਦੋਂ ਕੁੜੀਆਂ ਨਾਲ ਉਲਝਿਆ

ਪਾੜ ਚੁੰਨੀਆਂ ਸੁੱਥਣਾਂ ਕੁੜਤੀਆਂ ਨੂੰ, ਚੱਕ ਵੱਢ ਕੇ ਚੀਕਦਾ ਚੋਰ ਵਾਂਗੂੰ ।  
 ਵੱਤੇ ਫਿਰਨ ਪਰਵਾਰ ਜਿਉਂ ਚੰਨ ਦਵਾਲੇ, ਗਿਰਦ ਪਾਇਲਾਂ ਪਾਉਂਦੀਆਂ ਮੇਰ ਵਾਂਗੂੰ ।  
 ਸਾਹੂਕਾਰ ਦਾ ਮਾਲ ਜਿਉਂ ਵਿੱਚ ਕੋਟਾਂ, ਦਵਾਲੇ ਚੱਕੀਆਂ ਫਿਰਨ ਲਾਹੌਰ ਵਾਂਗੂੰ ।  
 ਵਾਰਿਸ ਸ਼ਾਹ ਅੰਗਿਆਰੀਆਂ ਭਖਦੀਆਂ ਨੀ, ਉਹਦੀ ਪ੍ਰੀਤ ਹੈ ਚੰਨ ਚਕੋਰ ਵਾਂਗੂੰ ।

(ਚੱਕ=ਦੰਦੀ, ਕੋਟ=ਕਿਲਾ)

### 141. ਕੈਦੋਂ ਦੀ ਝੁੱਗੀ ਸਾੜਨੀ

ਉਹਨੂੰ ਫਾਟ ਕੇ ਕੁਟ ਚਕਚੂਰ ਕੀਤਾ, ਸਿਆਲੀ ਲਾਇਕੇ ਪਾਸਣਾ ਧਾਈਆਂ ਨੀ ।  
 ਹੱਥੀਂ ਬਾਲ ਮਵਾਤੜੇ ਕਾਹ ਕਾਨੇ, ਵੱਡੇ ਭਾਂਬੜੇ ਬਾਲ ਲੈ ਆਈਆਂ ਨੀ ।  
 ਝੁੱਘੀ ਸਾੜ ਕੇ ਭਾਂਡੜੇ ਭੰਨ ਸਾਰੇ, ਕੁੱਕੜ ਕੁੱਤਿਆਂ ਚਾਇ ਭਜਾਈਆਂ ਨੀ ।  
 ਫੈਜ਼ਾਂ ਸ਼ਾਹ ਦੀਆਂ ਵਾਰਸਾ ਮਾਰ ਮਥਰਾ, ਮੁੜ ਫੇਰ ਲਾਹੌਰ ਨੂੰ ਆਈਆਂ ਨੀ ।

(ਚਕਚੂਰ=ਚੂਰ ਚੂਰ, ਕਾਹ=ਘਾਹ, ਮਵਾਤੜਾ=ਲਾਟਾਂ, ਮਾਰ ਮਥਰਾ=ਫਤਹਿ ਕਰਕੇ)

### 142. ਕੈਦੋਂ ਦੀ ਪੰਚਾਂ ਅੱਗੇ ਫ਼ਰਿਆਦ

ਕੈਦੋਂ ਲਿੱਥੜੇ ਪੱਥੜੇ ਖੂਨ ਵਹਿੰਦੇ, ਕੂਕੇ ਬਾਹੁੜੀ ਤੇ ਫ਼ਰਿਆਦ ਮੀਆਂ ।  
 ਮੈਨੂੰ ਮਾਰ ਕੇ ਹੀਰ ਨੇ ਚੂਰ ਕੀਤਾ, ਪੈੱਚੇ ਪਿੰਡ ਦਿਉ, ਦਿਉ ਖਾਂ ਦਾਦ ਮੀਆਂ ।  
 ਕਫ਼ਨ ਪਾੜ ਬਾਦਸ਼ਾਹ ਥੇ ਜਾ ਕੂਕਾਂ, ਮੈਂ ਤਾਂ ਪੁਟ ਸੁਟਾਂ ਬਨਿਆਦ ਮੀਆਂ ।  
 ਮੈਂ ਤਾਂ ਬੋਲਣੋਂ ਮਾਰਿਆ ਸੱਚ ਪਿੱਛੇ, ਸੀਰੀ ਮਾਰਿਆ ਜਿਵੇਂ ਫ਼ਰਹਾਦ ਮੀਆਂ ।  
 ਚਲੇ ਝਗੜੀਏ ਬੈਠ ਕੇ ਪਾਸ ਕਾਜ਼ੀ, ਏਹ ਗੱਲ ਨਾ ਜਾਏ ਬਰਬਾਦ ਮੀਆਂ ।  
 ਵਾਰਿਸ ਅਹਿਮਕਾਂ ਨੂੰ ਬਿਨਾ ਫਾਟ ਖਾਏ, ਨਹੀਂ ਆਂਵਦਾ ਇਸ਼ਕ ਦਾ ਸਵਾਦ ਮੀਆਂ ।

(ਕੂਕੇ=ਚੀਕਾਂ ਮਾਰੇ, ਦਾਦ ਦਿਉ=ਇਨਸਾਫ਼ ਕਰੋ, ਬਿਨਾ ਫਾਟ=ਬਗ਼ੈਰ ਕੁਟ ਖਾਣ ਤੇ, ਸਵਾਦ=ਸੁਆਦ, ਮਜ਼ਾ)

### 143. ਚੂਚਕ ਦਾ ਕੈਦੋਂ ਨੂੰ ਉੱਤਰ

ਚੂਚਕ ਆਖਿਆ ਲੰਛਿਆ ਜਾ ਸਾਥੋਂ, ਤੈਨੂੰ ਵੱਲ ਹੈ ਝਗੜਿਆਂ ਝੇੜਿਆਂ ਦਾ ।  
 ਸਰਦਾਰ ਹੈ ਚੋਰ ਉਚੱਕਿਆਂ ਦਾ, ਸੂਹਾਂ ਬੈਠਾ ਹੈ ਸਾਹਿਆਂ ਫੇੜਿਆਂ ਦਾ ।  
 ਤੈਨੂੰ ਵੈਰ ਹੈ ਨਾਲ ਅੰਝਾਣਿਆਂ ਦੇ, ਤੇ ਵੱਲ ਹੈ ਦੱਬ ਦਰੇੜਿਆਂ ਦਾ ।  
 ਆਪ ਛੇੜ ਕੇ ਪਿੱਛੋਂ ਦੀ ਫਿਰਨ ਰੋਂਦੇ, ਇਹੋ ਚੱਜ ਜੇ ਮਾਹਣੂਆਂ ਭੈੜਿਆਂ ਦਾ ।  
 ਵਾਰਿਸ ਸ਼ਾਹ ਅਬਲੀਸ ਦੀ ਸ਼ਕਲ ਕੈਦੋਂ, ਏਹੋ ਮੂਲ ਹੈ ਸਭ ਬਖੇੜਿਆਂ ਦਾ ।

(ਵਲ=ਢੰਗ, ਤਰੀਕਾ, ਸੂਹਾਂ=ਸੂਹ ਲੈਣ ਵਾਲਾ, ਸੂਹੀਆ, ਸਾਹਾ=ਵਿਆਹ ਸ਼ਾਦੀ, ਦਬ ਦਰੇੜੇ=ਝਗੜੇ, ਦਬਾਉ, ਮੂਲ=ਜੜ੍ਹ, ਅਬਲੀਸ=ਸ਼ੈਤਾਨ)

### 144. ਕੈਦੋਂ ਨੇ ਆਪਣੀ ਹਾਲਤ ਦੱਸਣਾ

ਮੈਨੂੰ ਮਾਰ ਕੇ ਉਧਲਾਂ ਮੁੰਜ ਕੀਤਾ, ਝੁੱਗੀ ਲਾ ਮੁਆਤੜੇ ਸਾੜੀਆ ਨੇ ।  
 ਦੌਰ ਭੰਨ ਕੇ ਕੁਤਕੇ ਸਾੜ ਮੇਰੇ, ਪੈਵੰਦ ਜੁੱਲੀਆਂ ਫੇਲ ਕੇ ਪਾੜੀਆ ਨੇ ।  
 ਕੁੱਕੜ ਕੁੱਤੀਆਂ ਭੰਗ ਅਫੀਮ ਲੁੱਟੀ, ਮੇਰੀ ਬਾਵਨੀ ਚਾ ਉਜਾੜੀਆ ਨੇ ।  
 ਧੜਵੈਲ ਧਾੜੇ ਮਾਰ ਲੁੱਟਣ, ਮੇਰਾ ਦੇਸ ਲੁਟਿਆ ਏਨ੍ਹਾਂ ਲਾੜੀਆਂ ਨੇ ।

(ਉਧਲਾਂ=ਉਧਲ ਜਾਣੀਆਂ, ਪੈਵੰਦ=ਜੋੜ, ਪੈਵੰਦ ਜੁੱਲੀਆਂ=ਉਹ ਜੁੱਲੀ ਜਾਂ ਗੋਦੜੀ ਜਿਹੜੀ ਵੱਖ ਵੱਖ ਭਾਤ ਦੇ ਸੁਹਣੇ ਟੋਟੇ ਜੋੜ ਕੇ ਸੀੜੀ ਹੋਵੇ ਬਾਵਨੀ=ਬਵੰਜਾਂ ਪਿੰਡਾਂ ਦੀ ਜਗੀਰ)

### 145. ਸਿਆਲਾਂ ਦਾ ਉੱਤਰ

ਝੂਠੀਆਂ ਸੱਚੀਆਂ ਚੁਗਲੀਆਂ ਮੇਲ ਕੇ ਤੇ, ਘਰੋਂ ਘਰੀਂ ਤੂੰ ਲੂੜੀਆਂ ਲਾਵਨਾ ਹੈ ।  
 ਪਿਉ ਪੁੱਤਰਾਂ ਤੋਂ ਯਾਰ ਯਾਰ ਕੇਲੋਂ, ਮਾਵਾਂ ਧੀਆਂ ਨੂੰ ਪਾੜ ਵਿਖਾਵਨਾ ਹੈ ।  
 ਤੈਨੂੰ ਬਾਣ ਹੈ ਬੁਰਾ ਕਮਾਵਨੇ ਦੀ, ਐਵੇਂ ਟੱਕਰਾਂ ਪਿਆ ਲੜਾਵਨਾ ਹੈ ।  
 ਪਰ੍ਹਾਂ ਜਾਹ ਜੱਟਾ ਪਿੱਛਾ ਛਡ ਸਾਡਾ, ਐਵੇਂ ਕਾਸ ਨੂੰ ਪਿਆ ਅਕਾਵਨਾ ਹੈ ।

(ਲੂੜੀਆਂ ਲਾਉਣਾਂ=ਚੁਗਲੀਆਂ ਕਰਕੇ ਫਸਾਦ ਕਰਵਾਉਣਾ)

### 146. ਕੈਦੋਂ

ਧਰੋਹੀ ਰਬ ਦੀ ਨਿਆਉਂ ਕਮਾਉ ਪੈੱਚੇ, ਭਰੇ ਦੇਸ 'ਚ ਫਾਟਿਆ ਕੁੱਟਿਆ ਹਾਂ ।  
 ਮੁਰਸ਼ਦ ਬਖਸ਼ਿਆ ਸੀ ਠੂਠਾ ਭੰਨਿਆ ਨੇ, ਧੁਰੋਂ ਜੜ੍ਹਾਂ ਥੀਂ ਲਾ ਮੈਂ ਪੁੱਟਿਆ ਹਾਂ ।  
 ਮੈਂ ਮਾਰਿਆਂ ਦੇਖਦੇ ਮੁਲਕ ਸਾਰੇ, ਧਰੂਹ ਕਰੰਗ ਮੇਏ ਵਾਂਗੂੰ ਸੁੱਟਿਆ ਹਾਂ ।  
 ਹੱਡ ਗੋੜੜੇ ਭੰਨ ਕੇ ਚੂਰ ਕੀਤੇ, ਅੜੀਦਾਰ ਗੱਦੋਂ ਵਾਂਗ ਕੁੱਟਿਆ ਹਾਂ ।  
 ਵਾਰਿਸ ਸ਼ਾਹ ਮੀਆਂ ਵੱਡਾ ਗ਼ਜ਼ਬ ਹੋਇਆ, ਰੋ ਰੋ ਕੇ ਬਹੁਤ ਨਖੁੱਟਿਆ ਹਾਂ ।

(ਧਰੋਹੀ=ਦੁਹਾਈ, ਕਰੰਗ=ਮੁਰਦਾ ਸਰੀਰ, ਪਿੰਜਰ, ਅੜੀਦਾਰ ਗੱਦੋਂ=ਅੜਬੈਲ ਜਾਂ ਅੜੀਅਲ ਗਧੀ)

### 147. ਸਿਆਲਾਂ ਨੇ ਕੁੜੀਆਂ ਤੋਂ ਪੁੱਛਣਾ

ਕੁੜੀਆਂ ਸਦ ਕੇ ਪੈਂਚਾਂ ਨੇ ਪੁੱਛ ਕੀਤੀ, ਲੰਝਾ ਕਾਸ ਨੂੰ ਢਾਹ ਕੇ ਮਾਰਿਆ ਜੇ ।  
 ਐਵੇਂ ਬਾਝ ਤਕਸੀਰ ਗੁਨਾਹ ਲੁਟਿਆ, ਇੱਕੋ ਕੋਈ ਗੁਨਾਹ ਨਿਤਾਰਿਆ ਜੇ ।  
 ਹਾਲ ਹਾਲ ਕਰੇ ਪਰ੍ਹੇ ਵਿੱਚ ਬੈਠਾ, ਏਡਾ ਕਹਿਰ ਤੇ ਖੂਨ ਗੁਜ਼ਾਰਿਆ ਜੇ ।  
 ਕਰੋ ਕੋਣ ਤਕਸੀਰ ਫਕੀਰ ਅੰਦਰ, ਫੜੇ ਚੋਰ ਵਾਂਗੂੰ ਘੁਟ ਮਾਰਿਆ ਜੇ ।  
 ਝੁੱਗੀ ਸਾੜ ਕੇ ਮਾਰ ਕੇ ਭੰਨ ਭਾਂਡੇ, ਏਸ ਫਕਰ ਨੂੰ ਮਾਰ ਉਤਾਰਿਆ ਜੇ ।  
 ਵਾਰਿਸ ਸ਼ਾਹ ਮੀਆਂ ਪੁੱਛੇ ਲੜਕੀਆਂ ਨੂੰ, ਅੱਗ ਲਾ ਫਕੀਰ ਕਿਉਂ ਸਾੜਿਆ ਜੇ ।

(ਇੱਕੋ=ਜਾਂ, ਮਾਰ ਉਤਾਰਿਆ=ਕੁਟ ਕੁਟ ਕੇ ਮਰਨ ਵਾਲਾ ਕਰ ਦਿੱਤਾ)

## 148. ਕੁੜੀਆਂ ਦਾ ਉੱਤਰ

ਮੂੰਹ ਉਂਗਲਾਂ ਘੱਤ ਕੇ ਕਹਿਣ ਸੱਭੇ, ਕਾਰੇ ਕਰਨ ਥੀਂ ਇਹ ਨਾ ਸੰਗਦਾ ਏ ।  
ਸਾਡੀਆਂ ਮੰਮੀਆਂ ਟੌਹਦਾ ਤੇੜ ਗੱਲਾਂ, ਪਿੱਛੇ ਹੋਇਕੇ ਸੁੱਥਣਾਂ ਸੁੰਘਦਾ ਏ ।  
ਸਾਨੂੰ ਕੱਟੀਆਂ ਕਰੇ ਤੇ ਆਪ ਪਿੱਛੇ, ਸਾਨੂੰ ਹੋਇਕੇ ਟੱਪਦਾ ਰਿੰਗਦਾ ਏ ।  
ਨਾਲੇ ਬੰਨ੍ਹ ਕੇ ਜੇਗ ਨੂੰ ਜੇ ਦਿੰਦਾ, ਗੁੱਤਾਂ ਬੰਨ੍ਹ ਕੇ ਖਿੱਚਦਾ ਤੰਗਦਾ ਏ ।  
ਤੇੜੋਂ ਲਾਹ ਕਹਾਈ ਵੱਤੇ ਫਿਰੇ ਭੱਦਾ, ਭੱ ਭੱ ਮੂਤਦਾ ਤੇ ਨਾਲ ਤਿੰਗਦਾ ਏ ।  
ਵਾਰਿਸ ਸ਼ਾਹ ਉਜਾੜ ਵਿੱਚ ਜਾਇਕੇ ਤੇ, ਫਲਗਣਾਂ ਅਸਾਡੀਆਂ ਸੁੰਘਦਾ ਏ ।

(ਕਾਰੇ=ਭੈੜੇ ਕੰਮ, ਕਹਾਈ=ਲੰਗੋਟੀ, ਠੰਗਦਾ=ਠੰਗੇ ਮਾਰਦਾ, ਫਲਗਣਾਂ=ਬਸੰਤ ਦੀ ਚੁੱਤੇ ਕੁੜੀਆਂ ਦੇ ਪਾਏ ਹਾਰ)

## 149. ਸਿਆਲਾਂ ਦਾ ਕੁੜੀਆਂ ਨੂੰ ਉੱਤਰ

ਉਹ ਆਖਦਾ ਮਾਰ ਗਵਾ ਦਿੱਤਾ, ਹੱਡ ਗੋਡੜੇ ਭੰਨ ਕੇ ਚੂਰ ਕੀਤੇ ।  
ਝੁੱਗੀ ਸਾੜ ਭਾਂਡੇ ਭੰਨ ਖੋਹ ਦਾੜੀ, ਲਾਹ ਭਾਗ ਪੱਟੇ ਪੁਟ ਦੂਰ ਕੀਤੇ ।  
ਟੰਗੋਂ ਪਕੜ ਘਸੀਟ ਕੇ ਵਿੱਚ ਖਾਈ, ਤੁਸੀਂ ਮਾਰ ਕੇ ਖਲਕ ਰਜੂਰ ਕੀਤੇ ।  
ਵਾਰਿਸ ਸ਼ਾਹ ਗੁਨਾਹ ਥੋਂ ਪਕੜ ਕਾਫ਼ਰ, ਹੱਡ ਪੈਰ ਮਲਾਇਕਾਂ ਚੂਰ ਕੀਤੇ ।

(ਭਾਗ=ਭੰਗ, ਮਲਾਇਕਾਂ=ਫਰਿਸ਼ਤਿਆਂ, ਮਲਕ ਦਾ ਬਹੁ ਵਚਨ)

## 150. ਕੁੜੀਆਂ ਦਾ ਉੱਤਰ

ਵਾਰ ਘੱਤਿਆ ਕੋਣ ਬਲਾ ਕੁੱਤਾ, ਧਿਰਕਾਰ ਕੇ ਪਰ੍ਹਾਂ ਨਾ ਮਾਰਦੇ ਹੋ ।  
ਅਸਾਂ ਭੱਝੀਝੇ ਪਿੱਟੀਆਂ ਹਥ ਲਾਇਆ, ਤੁਸੀਂ ਏਤਨੀ ਗੱਲ ਨਾ ਸਾਰਦੇ ਹੋ ।  
ਫ਼ਰਫ਼ਜੀਆਂ ਮਕਰਿਆਂ ਠਕਰਿਆਂ ਨੂੰ, ਮੂੰਹ ਲਾਇਕੇ ਚਾ ਵਿਗਾੜਦੇ ਹੋ ।  
ਮੁੱਠੀ ਮੁੱਠੀ ਹਾਂ ਏਡ ਅਪਰਾਧ ਪੱਦੇ, ਧੀਆਂ ਸੱਦ ਕੇ ਪਰ੍ਹੇ ਵਿੱਚ ਮਾਰਦੇ ਹੋ ।  
ਇਹ ਲੁੱਚ ਮੁਸ਼ਟੰਡੜਾ ਅਸੀਂ ਕੁੜੀਆਂ, ਇਹੋ ਸੱਚ ਤੇ ਝੂਠ ਨਿਤਾਰਦੇ ਹੋ ।  
ਪੁਰਸ਼ ਹੋਇਕੇ ਨੱਢੀਆਂ ਨਾਲ ਘੁਲਦਾ, ਤੁਸੀਂ ਗੱਲ ਕੀ ਚਾ ਨਿਖਾਰਦੇ ਹੋ ।  
ਵਾਰਿਸ ਸ਼ਾਹ ਮੀਆਂ ਮਰਦ ਸਦਾ ਝੂਠੇ, ਰੰਨਾ ਸੱਚੀਆਂ ਸੱਚ ਕੀ ਤਾਰਦੇ ਹੋ ।

(ਅਪਰਾਧ ਪੱਦੇ=ਅਪਰਾਧ ਕਰਦੇ)

## 151. ਕੈਦੋਂ ਦਾ ਫ਼ਰਿਆਦ ਕਰਨਾ

ਕੈਦੋਂ ਬਾਹੁੜੀ ਤੇ ਫ਼ਰਿਆਦ ਕੂਕੇ, ਧੀਆਂ ਵਾਲਿਉ ਕਰੇ ਨਿਆਉਂ ਮੀਆਂ ।  
ਮੇਰਾ ਹੱਟ ਪਸਾਰੀ ਦਾ ਲੁਟਿਆ ਨੇ, ਕੋਲ ਵੇਖਦਾ ਪਿੰਡ ਗਿਰਾਉਂ ਮੀਆਂ ।  
ਮੇਰੀ ਭੰਗ ਅਫੀਮ ਤੇ ਪੇਸਤ ਲੁੜਿਆ, ਹੋਰ ਨਿਆਮਤਾਂ ਦੇ ਕੇਹਾ ਨਾਉਂ ਮੀਆਂ ।  
ਮੇਰੀ ਤੁਸੀਂ ਦੇ ਨਾਲ ਨਾ ਸਾਂਝ ਕਾਈ, ਪਿੰਨ ਟੁਕੜੇ ਪਿੰਡ ਦੇ ਖਾਉਂ ਮੀਆਂ ।  
ਤੇਤੇ ਬਾਗ਼ ਉਜਾੜਦੇ ਮੇਵਿਆਂ ਦੇ, ਅਤੇ ਫਾਹ ਲਿਆਵਦੇ ਕਾਉਂ ਮੀਆਂ ।  
ਵਾਰਿਸ ਸ਼ਾਹ ਮੀਆਂ ਵੱਡੇ ਮਾਲ ਲੁੱਟੇ, ਕਿਹੜੇ ਕਿਹੜੇ ਦਾ ਲਵਾਂ ਨਾਉਂ ਮੀਆਂ ।

## 152. ਸਿਆਲਾਂ ਨੇ ਕੈਦੋਂ ਨੂੰ ਤਸੱਲੀ ਦੇਣੀ

ਪੈਂਚਾਂ ਕੈਦੋਂ ਨੂੰ ਆਖਿਆ ਸਬਰ ਕਰ ਤੂੰ, ਤੈਨੂੰ ਮਾਰਿਆ ਨੇ ਝੱਖ ਮਾਰਿਆ ਨੇ ।  
ਹਾਏ ਹਾਏ ਫ਼ਕੀਰ ਤੇ ਕਹਿਰ ਹੋਇਆ, ਕੋਈ ਵੱਡਾ ਹੀ ਖੂਨ ਗੁਜਾਰਿਆ ਨੇ ।  
ਬਹੁਤ ਦੇ ਦਿਲਾਸੜਾ ਪੂੰਝ ਅੱਖੀਂ, ਕੈਦੋਂ ਲੰਝੇ ਨੂੰ ਠੰਗ ਕੇ ਠਾਰਿਆ ਨੇ ।  
ਕੈਦੋਂ ਆਖਿਆ ਧੀਆਂ ਦੇ ਵਲ ਹੋ ਕੇ, ਵੇਖੇ ਦੀਨ ਈਮਾਨ ਨਿਆਰਿਆ ਨੇ ।  
ਵਾਰਿਸ ਅੰਧ ਰਾਜਾ ਤੇ ਬੇਦਾਦ ਨਗਰੀ, ਝੂਠਾ ਵੇਖ ਜੇ ਭਾਂਬੜਾ ਮਾਰਿਆ ਨੇ ।

(ਭਾਂਬੜਾ=ਭੰਵਰਾ)

## 153. ਚੂਚਕ ਤੇ ਕੈਦੋਂ

ਚੂਚਕ ਆਖਿਆ ਅੱਖੀਂ ਵਿਖਾਲ ਮੈਨੂੰ, ਮੁੰਡੀ ਲਾਹ ਸੁੱਟਾਂ ਮੁੰਡੇ ਮੁੰਡੀਆਂ ਦੀ ।  
ਇੱਕੋ ਦਿਆਂ ਤਰਾਰ ਮੈਂ ਤੁਰਤ ਮਾਰੀ, ਸਾਡੇ ਦੇਸ ਨਾ ਥਾਂਉ ਹੈ ਗੁੰਡਿਆਂ ਦੀ ।  
ਸਰਵਾਹੀਆਂ ਛਿੱਕ ਕੇ ਅਲਖ ਲਾਹਾਂ, ਅਸੀਂ ਸਥ ਨਾ ਪਰ੍ਹੇ ਹਾਂ ਟੁੰਡਿਆਂ ਦੀ ।  
ਕੈਦੋਂ ਆਖਿਆ ਵੇਖ ਫੜਾਵਨਾ ਹਾਂ, ਭਲਾ ਮਾਉਂ ਕਿਹੜੀ ਇਹਨਾਂ ਲੁੰਡਿਆਂ ਦੀ ।  
ਅੱਖੀਂ ਵੇਖ ਕੇ ਫੇਰ ਜੇ ਕਰੇ ਟਾਲਾ, ਤਦੋਂ ਜਾਣਸਾਂ ਪਰ੍ਹੇ ਦੇ ਬੁੰਡਿਆਂ ਦੀ ।  
ਏਸ ਹੀਰ ਦੀ ਪੜਛ ਦੀ ਭੰਗ ਲੈਸਾਂ, ਸੇਲ੍ਹੀ ਵਟਸਾਂ ਚਾਕ ਦੇ ਜੁੰਡਿਆਂ ਦੀ ।  
ਵਾਰਿਸ ਸ਼ਾਹ ਮੀਆਂ ਏਥੇ ਖੇਡ ਪੈਂਦੀ, ਵੇਖੇ ਬੁੱਢਿਆਂ ਦੀ ਅਤੇ ਮੁੰਡਿਆਂ ਦੀ ।

(ਮੁੰਡੀ=ਗਰਦਨ, ਮੁੰਡੀਆਂ=ਕੁੜੀਆਂ, ਸਰਵਾਹੀਆਂ=ਤਲਵਾਰਾਂ, ਪੜਛ=ਖੱਲ ਦਾ ਟੁਕੜਾ)

## 154. ਕੈਦੋਂ ਨੇ ਬੋਲੇ ਵਿੱਚ ਲੁਕ ਕੇ ਬਹਿਣਾ

ਵੱਡੀ ਹੋਈ ਉਸੇਰ ਤਾਂ ਜਾ ਛਹਿਆ, ਪੇਹ ਮਾਘ ਕੁੱਤਾ ਵਿੱਚ ਕੁੰਨੂਆਂ ਦੇ ।  
ਹੋਇਆ ਸਾਹ ਵੇਲਾ ਤਦੋਂ ਵਿੱਚ ਬੋਲੇ, ਫੇਰੇ ਆਣ ਪਏ ਸੱਸੀ ਪੁੰਨੂਆਂ ਦੇ ।  
ਪੇਣਾ ਬੰਨ੍ਹ ਕੇ ਰਾਂਝੇ ਨੇ ਹੱਥ ਮਲਿਆ, ਢੇਰ ਆ ਲੱਗੇ ਰੱਤੇ ਚੁੰਨੂਆਂ ਦੇ ।  
ਬੋਲਾ ਲਾਲੇ ਹੀ ਲਾਲ ਪੁਕਾਰਦਾ ਸੀ, ਕੈਦੋਂ ਪੈ ਰਹਿਆ ਵਾਂਗ ਹੋ ਘੁੰਨੂਆਂ ਦੇ ।

(ਉਸੇਰ=ਸਵੇਰ, ਚੁੰਨੂਆਂ=ਫੁਲਕਾਰੀਆਂ, ਘੁੰਨੂਆਂ=ਘੋਗਲ-ਕੰਨਾ)

## 155. ਸਈਆਂ ਦੇ ਜਾਣ ਪਿੱਛੋਂ ਹੀਰ ਤੇ ਰਾਂਝੇ ਦਾ ਇਕੱਠੇ ਪੈ ਜਾਣਾ

ਜਦੋਂ ਲਾਲ ਖਜੂਰਿਉ ਖੇਡ ਸੱਈਆਂ, ਸਭੇ ਘਰੇ ਘਰੀ ਉਠ ਚੱਲੀਆਂ ਨੀ ।  
ਰਾਂਝਾ ਹੀਰ ਨਿਆਰੜੇ ਹੋ ਸੁੱਤੇ, ਕੰਧਾਂ ਨਦੀ ਦੀਆਂ ਮਹੀਂ ਨੇ ਮੱਲੀਆਂ ਨੀ ।  
ਪਏ ਵੇਖ ਕੇ ਦੇਹਾਂ ਇਕੱਠਿਆਂ ਨੂੰ, ਟੰਗਾਂ ਲੰਝੇ ਦੀਆਂ ਤੇਜ਼ ਹੋ ਚੱਲੀਆਂ ਨੀ ।  
ਪਰ੍ਹੇ ਵਿੱਚ ਕੈਦੋਂ ਆਣ ਪੱਗ ਮਾਰੀ, ਚਲੇ ਵੇਖ ਲਉ ਗੱਲਾਂ ਅਵੱਲੀਆਂ ਨੀ ।

(ਕੰਧਾਂ=ਕੰਢੇ, ਲਾਲ ਖਜੂਰੀ=ਇੱਕ ਥਾਂ ਦਾ ਨਾਉਂ, ਪੱਗ ਮਾਰੀ=ਦਾਅਵੇ ਨਾਲ ਗੱਲ ਕੀਤੀ)

## 156. ਚੂਚਕ ਘੋੜੇ ਚੜ੍ਹ ਕੇ ਬੇਲੇ ਨੂੰ

ਪਰ੍ਹੇ ਵਿੱਚ ਬੇਗ਼ੈਰਤੀ ਕੁੱਲ ਹੋਈ, ਚੇਤ ਵਿੱਚ ਕਲੇਜ਼ੜੇ ਚਸਕਦੀ ਏ ।  
ਬੇਸਰਮ ਹੈ ਟੱਪ ਕੇ ਸਿਰੇ ਚੜ੍ਹਦਾ, ਭਲੇ ਆਦਮੀ ਦੀ ਜਾਨ ਧਸਕਦੀ ਏ ।  
ਚੂਚਕ ਘੋੜੇ ਤੇ ਤੁਰਤ ਅਸਵਾਰ ਹੋਇਆ, ਹੱਥ ਸਾਂਗ ਜਿਉਂ ਬਿਜਲੀ ਲਿਸਕਦੀ ਏ ।  
ਸੁੰਬ ਘੋੜੇ ਦੇ ਕਾੜ ਹੀ ਕਾੜ ਵੱਜਣ, ਸੁਣਦਿਆਂ ਹੀਰ ਰਾਂਝੇ ਤੋਂ ਖਿਸਕਦੀ ਏ ।  
ਉਠ ਰਾਂਝਨਾ ਵੇ ਬਾਬਲ ਆਂਵਦਾ ਈ, ਨਾਲੇ ਗੱਲ ਕਰਦੀ ਨਾਲੇ ਰਿਸਕਦੀ ਏ ।  
ਮੈਨੂੰ ਛੱਡ ਸਹੇਲੀਆਂ ਨੱਸ ਗਈਆਂ, ਮਕਰ ਨਾਲ ਹੌਲੀ ਹੌਲੀ ਬੁਸਕਦੀ ਏ ।  
ਵਾਰਿਸ ਸ਼ਾਹ ਜਿਉਂ ਮੋਰਚੇ ਬੈਠ ਬਿੱਲੀ, ਸਾਹ ਘੁਟ ਜਾਂਦੀ ਨਾਹੀਂ ਕੁਸਕਦੀ ਏ ।

(ਟੱਪ ਕੇ=ਪੁੱਜ ਕੇ, ਰਿਸਕਦੀ=ਹੌਲੀ ਹੌਲੀ ਖਿਸਕਦੀ, ਧਸਕਦੀ=ਥੱਲੇ ਨੂੰ ਜਾਂਦੀ  
ਬੁਸਕਦੀ=ਹਟਕੇਰੇ ਲੈਂਦੀ)

## 157. ਚੂਚਕ ਨੇ ਬੇਲੇ ਵਿੱਚ ਹੀਰ ਨੂੰ ਰਾਂਝੇ ਨਾਲ ਦੇਖਣਾ

ਮਹਿਰ ਵੇਖ ਕੇ ਦੇਹਾਂ ਇਕੱਲਿਆਂ ਨੂੰ, ਗੁੱਸਾ ਖਾਇਕੇ ਹੋਇਆ ਈ ਰੱਤ ਵੰਨਾ ।  
ਇਹ ਵੇਖ ਨਿਆਰ ਖੁਦਾਇ ਦਾ ਜੀ, ਬੇਲੇ ਵਿੱਚ ਇਕੱਲੀਆਂ ਫਿਰਨ ਰੰਨਾਂ ।  
ਅਖੀਂ ਨੀਵੀਆਂ ਰੱਖ ਕੇ ਠੁਮਕ ਚੱਲੀ, ਹੀਰ ਕੱਛ ਵਿੱਚ ਮਾਰ ਕੇ ਥਾਲ ਛੰਨਾ ।  
ਚੂਚਕ ਆਖਦਾ ਰਖ ਤੂੰ ਜਮ੍ਹਾਂ ਖਾਤਰ, ਤੇਰੇ ਸੋਟਿਆਂ ਨਾਲ ਮੈਂ ਲਿੰਛ ਭੰਨਾਂ ।

(ਖਾਤਰ ਜਮ੍ਹਾਂ ਰੱਖ=ਤਸੱਲੀ ਰਖ, ਠਹਿਰ)

## 158. ਹੀਰ ਦਾ ਬਾਪ ਨੂੰ ਉੱਤਰ

ਮਹੀਂ ਛਡ ਮਾਹੀ ਉਠ ਜਾਏ ਭੁੱਖਾ, ਉਸ ਦੇ ਖਾਣੇ ਦੀ ਖਬਰ ਨਾ ਕਿਸੇ ਲੀਤੀ ।  
ਭੱਤਾ ਫੇਰ ਨਾ ਕਿਸੇ ਲਿਆਵਣਾ ਈ, ਏਦੂੰ ਪਿਛਲੀ ਬਾਬਲਾ ਹੋਈ ਬੀਤੀ ।  
ਮਸਤ ਹੋ ਬੇਹਾਲ ਤੇ ਮਹਿਰ ਖਲਾ, ਜਿਵੇਂ ਕਿਸੇ ਅਬਦਾਲ ਨੇ ਭੰਗ ਪੀਤੀ ।  
ਕਿਤੇ ਨੱਢੀ ਦਾ ਚਾਇ ਵਿਵਾਹ ਕੀਚੈ, ਇਹ ਮਹਿਰ ਨੇ ਜਿਉਂ ਦੇ ਵਿੱਚ ਕੀਤੀ ।

(ਅਬਦਾਲ=ਦਰਵੇਸ਼ਾਂ ਦਾ ਇੱਕ ਫਿਰਕਾ ਜਿਹੜਾ ਭੰਗ ਪੀਂਦਾ ਹੈ)

## 159. ਰਾਂਝੇ ਦੇ ਭਰਾਵਾਂ ਤੇ ਭਾਬੀਆਂ ਦਾ ਚੂਚਕ ਤੇ ਹੀਰ ਨਾਲ ਚਿੱਠੀ-ਪੱਤਰ

ਜਦੋਂ ਰਾਂਝਣਾ ਜਾਇ ਕੇ ਚਾਕ ਲੱਗਾ, ਮਹੀਂ ਸਾਂਭੀਆਂ ਚੂਚਕ ਸਿਆਲ ਦੀਆਂ ।  
ਲੋਕਾਂ ਤਖ਼ਤ ਹਜ਼ਾਰੇ ਵਿੱਚ ਜਾ ਕਿਹਾ, ਕੁੰਮਾਂ ਓਸ ਅੱਗੇ ਵੱਡੇ ਮਾਲ ਦੀਆਂ ।  
ਭਾਈਆਂ ਰਾਂਝੇ ਦੀਆਂ ਸਿਆਲਾਂ ਨੂੰ ਖ਼ਤ ਲਿਖਿਆ, ਜਾਤਾਂ ਮਹਿਰਮ ਜਾਤ ਦੇ ਹਾਲ  
ਦੀਆਂ ।

ਮੈਂਜੂ ਚੈਧਰੀ ਦਾ ਪੁੱਤ ਚਾਕ ਲਾਇਉ, ਇਹ ਕੁਦਰਤਾਂ ਜੱਲ-ਜਲਾਲ ਦੀਆਂ ।  
ਸਾਥੋਂ ਰੁਸ ਆਇਆ ਤੁਸੀਂ ਮੇੜ ਘੱਲੇ, ਇਹਨੂੰ ਵਾਹਰਾਂ ਰਾਤ ਦਿੰਗ ਭਾਲਦੀਆਂ ।  
ਜਿਨਾਂ ਭੇਠੇ ਤੋਂ ਰੁੱਸ ਕੇ ਉਠ ਆਇਆ, ਕਿਆਰੀਂ ਬਣੀ ਪਈਆਂ ਏਸ ਲਾਲ ਦੀਆਂ ।  
ਸਾਥੋਂ ਵਾਰੀਆਂ ਬੀਜੀਆਂ ਲਏ ਦਾਣੇ, ਅਤੇ ਮਾਨੀਆਂ ਪਿਛਲੇ ਸਾਲ ਦੀਆਂ ।  
ਸਾਥੋਂ ਘੜੀ ਨਾ ਵਿਸਰੇ ਵੀਰ ਪਿਆਰਾ, ਰੇ ਰੇ ਭਾਬੀਆਂ ਏਸ ਦੀਆਂ ਜਾਲਦੀਆਂ ।  
ਮਹੀਂ ਚਾਰਦਿਆਂ ਵਢਿਓਸੁ ਨੱਕ ਸਾਡਾ, ਸਾਥੇ ਖੂਹਣੀਆਂ ਏਸ ਦੇ ਮਾਲ ਦੀਆਂ ।

ਮੱਝੀਂ ਕਟਕ ਨੂੰ ਦੇ ਕੇ ਖਿਸਕ ਜਾਸੀ, ਸਾਡਾ ਨਹੀਂ ਜਿੰਮਾਂ ਫਿਰੇ ਭਾਲਦੀਆਂ ।  
ਇਹ ਸੂਰਤਾਂ ਠਗ ਜੇ ਵੇਖਦੇ ਹੋ, ਵਾਰਿਸ ਸ਼ਾਹ ਫ਼ਕੀਰ ਦੇ ਨਾਲ ਦੀਆਂ ।

(ਖੂਣੀਆਂ=ਖੂਹਣੀ, ਵੱਡੀ ਗਿਣਤੀ, ਜੱਲ-ਜਲਾਲ=ਸਰਬ ਸ਼ਕਤੀਮਾਨ, ਰੱਬ, ਜਣਾ=  
ਪੁਰਸ਼, ਰਾਂਝਾ, ਮਾਨੀ=ਜਿਣਸ ਦਾ ਇੱਕ ਮਾਪ, ਸਾਥੇ=ਸਾਡੇ ਕੋਲ)

## 160. ਰਾਂਝੇ ਦੇ ਭਰਾਵਾਂ ਦਾ ਚੂਚਕ ਨੂੰ ਖ਼ਤ

ਤੁਸੀਂ ਘਲ ਦੇਹੋ ਤਾਂ ਅਹਿਸਾਨ ਹੋਵੋ, ਨਹੀਂ ਚਲ ਮੇਲਾ ਅਸੀਂ ਆਵਨੇ ਹਾਂ ।  
ਗਲ ਪਲੜਾ ਪਾਏ ਕੇ ਵੀਰ ਸੱਭੇ, ਅਸੀਂ ਕੁੱਠੜਾ ਵੀਰ ਮਨਾਵਨੇ ਹਾਂ ।  
ਅਸਾਂ ਆਇਆਂ ਨੂੰ ਤੁਸੀਂ ਜੇ ਨਾ ਮੋੜੋ, ਤਦੋਂ ਪਏ ਪਕਾ ਪਕਾਵਨੇ ਹਾਂ ।  
ਨਾਲ ਭਾਈਆਂ ਪਿੰਡ ਦੇ ਪੈਂਚ ਸਾਰੇ, ਵਾਰਿਸ ਸ਼ਾਹ ਨੂੰ ਨਾਲ ਲਿਆਵਨੇ ਹਾਂ ।

(ਮੇਲਾ=ਇਕੱਠੇ ਹੋ ਕੇ)

## 161. ਚੂਚਕ ਦਾ ਉੱਤਰ

ਚੂਚਕ ਸਿਆਲ ਨੇ ਲਿਖਿਆ ਰਾਂਝਿਆਂ ਨੂੰ, ਨੱਢੀ ਹੀਰ ਦਾ ਚਾਕ ਉਹ ਮੁੰਡੜਾ ਜੇ ।  
ਸਾਰਾ ਪਿੰਡ ਡਰਦਾ ਓਸ ਚਾਕ ਕੋਲੋਂ, ਸਿਰ ਮਾਹੀਆਂ ਦੇ ਓਹਦਾ ਕੁੰਡੜਾ ਜੇ ।  
ਅਸਾਂ ਜਟ ਹੈ ਜਾਣ ਕੇ ਚਾਕ ਲਾਇਆ, ਦੇਈਏ ਤਰਾਹ ਜੇ ਜਾਈਏ ਗੁੰਡੜਾ ਜੇ ।  
ਇਹ ਗੱਭਰੂ ਘਰੋਂ ਕਿਉਂ ਕਢਿਆ ਜੇ, ਲੰਝਾ ਨਹੀਂ ਕੰਮਚੋਰ ਨਾ ਟੁੰਡੜਾ ਜੇ ।  
ਸਿਰ ਸੋਹਦੀਆਂ ਬੇਦੀਆਂ ਨੱਢੜੇ, ਦੇ ਕੰਨੀਂ ਲਾਡਲੇ ਦੇ ਬਣੇ ਬੁੰਦੜਾ ਜੇ ।  
ਵਾਰਿਸ ਸ਼ਾਹ ਨਾ ਕਿਸੇ ਨੂੰ ਜਾਣਦਾ ਹੈ, ਪਾਸ ਹੀਰ ਦੇ ਰਾਤ ਦਿੰਗੁ ਹੁੰਦੜਾ ਜੇ ।

## 162. ਰਾਂਝੇ ਦੀਆਂ ਭਾਬੀਆਂ ਨੂੰ ਹੀਰ ਦਾ ਉੱਤਰ

ਘਰ ਆਈਆਂ ਦੋਲਤਾਂ ਕੋਣ ਮੋੜੇ, ਕੋਈ ਬੰਨ੍ਹ ਪਿੰਡੋਂ ਕਿਸੇ ਟੇਰਿਆ ਈ ।  
ਅਸਾਂ ਜਿਉਂਦਿਆਂ ਨਹੀਂ ਜਵਾਬ ਦੇਣਾ, ਸਾਡਾ ਰੱਬ ਨੇ ਜੋੜਨਾ ਜੋੜਿਆ ਈ ।  
ਖ਼ਤਾਂ ਚਿੱਠੀਆਂ ਅਤੇ ਸੁਨੇਹਿਆਂ ਤੇ, ਕਿਸੇ ਲੁਟਿਆ ਮਾਲ ਨਾ ਮੋੜਿਆ ਈ ।  
ਜਾਏ ਭਾਈਆਂ ਭਾਬੀਆਂ ਪਾਸ ਜਮ ਜਮ, ਕਿਸੇ ਨਾਹੀਉਂ ਹਟਕਿਆ ਹੋੜਿਆ ਈ ।  
ਵਾਰਿਸ ਸ਼ਾਹ ਸਿਆਲਾਂ ਦੇ ਬਾਗ਼ ਵਿੱਚੋਂ, ਅਸਾਂ ਫੁੱਲ ਗੁਲਾਬ ਦਾ ਤੋੜਿਆ ਈ ।

## 163. ਹੀਰ ਨੂੰ ਚਿੱਠੀ ਦਾ ਉੱਤਰ

ਭਰਜਾਈਆਂ ਰਾਂਝੇ ਦੀਆਂ ਤੰਗ ਹੋ ਕੇ, ਖ਼ਤ ਹੀਰ ਸਿਆਲ ਨੂੰ ਲਿਖਿਆ ਈ ।  
ਸਾਥੋਂ ਛੈਲ ਸੇ ਅੱਧ ਵੰਡਾਏ ਸੁੱਤੀ, ਲੋਕ ਯਾਰੀਆਂ ਕਿਧਰੋਂ ਸਿਖਿਆ ਈ ।  
ਦੇਵਰ ਚੰਨ ਸਾਡਾ ਸਾਥੋਂ ਰੁੱਸ ਆਇਆ, ਬੋਲ ਬੋਲ ਕੇ ਖਰਾ ਤ੍ਰਿਖਿਆ ਈ ।  
ਸਾਡਾ ਲਾਲ ਮੋੜੇ ਸਾਨੂੰ ਖ਼ੈਰ ਘੱਤੇ, ਜਾਣੋਂ ਕਮਲੀਆਂ ਨੂੰ ਪਾਈ ਭਿਖਿਆ ਈ ।  
ਕੁੜੀਏ ਸਾਂਭ ਨਾਹੀਂ ਮਾਲ ਰਾਂਝਿਆਂ ਦਾ, ਕਰ ਸਾਰਦਾ ਦੀਦੜਾ ਤ੍ਰਿਖਿਆ ਈ ।  
ਝੁਟ ਕੀਤਿਆਂ ਲਾਲ ਨਾ ਹਥ ਆਵਣ, ਸੋਈ ਮਿਲੇ ਜੇ ਤੋੜ ਦਾ ਲਿਖਿਆ ਈ ।  
ਕੋਈ ਢੂੰਡ ਵਡੋਰੜਾ ਕੰਮ ਜੇਗਾ, ਅਜੇ ਇਹ ਨਾ ਯਾਰੀਆਂ ਸਿਖਿਆ ਈ ।  
ਵਾਰਿਸ ਸ਼ਾਹ ਲੈ ਚਿੱਠੀਆਂ ਦੋੜਿਆ ਈ, ਕੰਮ ਕਾਸਦਾਂ ਦਾ ਮੀਆਂ ਸਿਖਿਆ ਈ ।

(ਵੰਡਾਏ ਸੁੱਤੀ=ਸੁੱਤੀ ਨੇ ਅੱਧ ਲੈ ਲਿਆ, ਕਾਸਦ=ਸੁਨੇਹਾ ਲਿਜਾਣ ਵਾਲਾ)



## 164. ਹੀਰ ਨੂੰ ਚਿੱਠੀ ਮਿਲੀ

ਜਦੋਂ ਖਤ ਦਿੱਤਾ ਲਿਆ ਕਾਸਦਾਂ ਨੇ, ਨੱਢੀ ਹੀਰ ਨੇ ਤੁਰਤ ਪੜ੍ਹਾਇਆ ਈ ।  
ਸਾਰੇ ਮੁਆਮਲੇ ਅਤੇ ਵੰਡਾਪ ਸਾਰੇ, ਗਿਲਾ ਲਿਖਿਆ ਵਾਚ ਸੁਣਾਇਆ ਈ ।  
ਘੱਲੇ ਮੋੜ ਕੇ ਦੇਵਰ ਅਸਾਡੜੇ ਨੂੰ, ਮੁੰਡਾ ਰੁੱਸ ਹਜ਼ਾਰਿਉਂ ਆਇਆ ਈ ।  
ਹੀਰ ਸੱਦ ਕੇ ਰਾਂਝਣੇ ਯਾਰ ਤਾਈਂ, ਸਾਰਾ ਮੁਆਮਲਾ ਖੋਲ੍ਹ ਸੁਣਾਇਆ ਈ ।

(ਵੰਡਾਪ=ਜੁਦਾਈ ਦਾ ਦੁਖ)

## 165. ਭਾਬੀਆਂ ਨੂੰ ਰਾਂਝੇ ਨੇ ਆਪ ਉੱਤਰ ਲਿਖਾਉਣਾ

ਭਾਬੀਆਂ ਭਾਬੀਆਂ ਚਾ ਜਵਾਬ ਦਿੱਤਾ, ਸਾਨੂੰ ਦੇਸ ਥੀਂ ਚਾ ਤ੍ਰਾਹਿਉ ਨੇ ।  
ਭੇਏਂ ਖੇਹ ਕੇ ਬਾਪ ਦਾ ਲਿਆ ਵਿਰਸਾ, ਮੈਨੂੰ ਆਪਣੇ ਗਲੋਂ ਚਾ ਲਾਹਿਉ ਨੇ ।  
ਮੈਨੂੰ ਮਾਰ ਕੇ ਬੋਲੀਆਂ ਭਾਬੀਆਂ ਨੇ, ਕੋਈ ਸੱਚ ਨਾ ਕੋਲ ਨਿਭਾਹਿਉ ਨੇ ।  
ਮੈਨੂੰ ਦੇਹ ਜਵਾਬ ਤੇ ਕੱਢਿਉ ਨੇ, ਹਲ ਜੇੜ ਕਿਆਰੜਾ ਵਾਹਿਉ ਨੇ ।  
ਰਲ ਰੰਨ ਖਸਮਾਂ ਮੈਨੂੰ ਠਿਠ ਕੀਤਾ, ਮੇਰਾ ਅਰਸ ਦਾ ਕਿੰਗਰਾ ਢਾਹਿਉ ਨੇ ।  
ਨਿਤ ਬੋਲੀਆਂ ਮਾਰੀਆਂ ਜਾ ਸਿਆਲੀਂ, ਮੇਰਾ ਕਢਨਾ ਦੇਸ ਥੀਂ ਚਾਹਿਉ ਨੇ ।  
ਅਸੀਂ ਹੀਰ ਸਿਆਲ ਦੇ ਚਾਕ ਲੱਗੇ, ਜੱਟੀ ਮਹਿਰ ਦੇ ਨਾਲ ਦਿਲ ਢਾਹਿਉ ਨੇ ।  
ਹੁਣ ਚਿੱਠੀਆਂ ਲਿਖ ਕੇ ਘੱਲਦੀਆਂ ਨੇ, ਰਾਖਾ ਖੇਤੜੀ ਨੂੰ ਜਦੋਂ ਚਾਹਿਉ ਨੇ ।  
ਵਾਰਿਸ ਸਾਹ ਸਮਝਾ ਜਟੇਟੀਆਂ ਨੂੰ, ਸਾਡੇ ਨਾਲ ਮੱਥਾ ਕੇਹਾ ਡਾਹਿਉ ਨੇ ।

(ਅਰਸ ਦਾ ਕਿੰਗਰਾ ਢਾਇਆ=ਦਿਲ ਤੇੜ ਦਿੱਤਾ, ਮੱਥਾ ਡਾਹੁਣਾ=  
ਨਾਜਾਇਜ਼ ਲੜਾਈ ਕਰਨੀ)

## 166. ਹੀਰ ਨੇ ਉੱਤਰ ਲਿਖਣਾ

ਹੀਰ ਪੁਛ ਕੇ ਮਾਹੀੜੇ ਆਪਣੇ ਤੋਂ, ਲਿਖਵਾ ਜਵਾਬ ਚਾ ਟੇਰਿਆ ਈ ।  
ਤੁਸਾਂ ਲਿਖਿਆ ਸੇ ਅਸਾਂ ਵਾਚਿਆ ਏ, ਸਾਨੂੰ ਵਾਚਦਿਆਂ ਈ ਲੱਗਾ ਝੋਰਿਆ ਈ ।  
ਅਸੀਂ ਧੀਦੋਂ ਨੂੰ ਚਾ ਮਹੀਂਵਾਲ ਕੀਤਾ, ਕਦੀ ਤੇੜਨਾ ਤੇ ਨਹੀਂ ਤੇੜਿਆ ਈ ।  
ਕਦੀ ਪਾਨ ਨਾ ਵਲ ਥੇ ਫੇਰ ਪਹੁੰਚੇ, ਸ਼ੀਸ਼ਾ ਚੂਰ ਹੋਇਆ ਕਿਸ ਜੋੜਿਆ ਈ ।  
ਗੰਗਾ ਗਈਆਂ ਨਾ ਹੱਡੀਆਂ ਮੁੜਦੀਆਂ ਨੇ, ਵਕਤ ਗਏ ਨੂੰ ਫੇਰ ਕਿਸ ਮੋੜਿਆ ਈ ।  
ਹੱਥੋਂ ਛੁਟੜੇ ਵਾਹਰੀਂ ਨਹੀਂ ਮਿਲਦੇ, ਵਾਰਿਸ ਛੱਡਣਾ ਤੇ ਨਾਹੀਂ ਛੋੜਿਆ ਈ ।

(ਮਹੀਂਵਾਲ=ਮੱਝਾਂ ਦੇ ਸੰਭਾਲਣ ਵਾਲਾ ਚਾਕਰ, ਤੇੜਨਾ=ਜਵਾਬ ਦੇ ਦੇਣਾ)

## 167. ਭਰਜਾਈਆਂ ਦਾ ਉੱਤਰ

ਜੇ ਤੂੰ ਸੋਹਣੀ ਹੋਇਕੇ ਬਣੇਂ ਸੋਕਣ, ਅਸੀਂ ਇੱਕ ਥੀਂ ਇੱਕ ਚੜ੍ਹਦੀਆਂ ਹਾਂ ।  
ਰਬ ਜਾਣਦਾ ਹੈ ਸਭੇ ਉਮਰ ਸਾਰੀ, ਅਸੀਂ ਏਸ ਮਹਿਬੂਬ ਦੀਆਂ ਬੰਦੀਆਂ ਹਾਂ ।  
ਅਸੀਂ ਏਸ ਦੇ ਮਗਰ ਦੀਵਾਨੀਆਂ ਹਾਂ, ਭਾਵੇਂ ਚੰਗੀਆਂ ਤੇ ਭਾਵੇਂ ਮੰਦੀਆਂ ਹਾਂ ।  
ਓਹ ਅਸਾਂ ਦੇ ਨਾਲ ਹੈ ਚੰਨ ਬਣਦਾ, ਅਸੀਂ ਖਿੱਤੀਆਂ ਨਾਲ ਸੋਹੰਦੀਆਂ ਹਾਂ ।  
ਉਹ ਮਾਰਦਾ ਗਾਲੀਆਂ ਦੇਹ ਸਾਨੂੰ, ਅਸੀਂ ਫੇਰ ਮੁੜ ਚੋਖਣੇ ਹੁੰਦੀਆਂ ਹਾਂ ।

ਜਿਸ ਵੇਲੜੇ ਦਾ ਸਾਥੋਂ ਰੁਸ ਆਇਆ, ਅਸੀਂ ਹੰਝਰੋਂ ਰੱਤ ਦੀਆਂ ਹੁੰਨੀਆਂ ਹਾਂ ।  
ਇਹਦੇ ਥਾਂ ਗੁਲਾਮ ਲਉ ਹੋਰ ਸਾਥੋਂ, ਮਮਨੂਨ ਅਹਿਸਨ ਦੀਆਂ ਹੁੰਨੀਆਂ ਹਾਂ ।  
ਰਾਂਝੇ ਲਾਲ ਬਾਝੋਂ ਅਸੀਂ ਖੁਆਰ ਹੋਈਆਂ, ਕੁੰਜਾਂ ਡਾਰ ਥੀਂ ਅਸੀਂ ਵਿਛੁੰਨੀਆਂ ਹਾਂ ।  
ਜੇਗੀ ਲੋਕਾਂ ਨੂੰ ਮੁੰਨ ਕੇ ਕਰਨ ਚੇਲੇ, ਅਸੀਂ ਏਸ ਦੇ ਇਸ਼ਕ ਨੇ ਮੁੰਨੀਆਂ ਹਾਂ ।  
ਵਾਰਿਸ ਸਾਹ ਰਾਂਝੇ ਅੱਗੇ ਹਥ ਜੋੜੀਂ, ਤੇਰੇ ਪ੍ਰੇਮ ਦੀ ਅੱਗ ਨੇ ਭੁੰਨੀਆਂ ਹਾਂ ।

(ਚੋਖਣੇ=ਇੱਕ ਮਿਕ, ਹੰਝਰੋਂ=ਹੰਝੂ, ਮਮਨੂਨ=ਅਹਿਸਾਨਮੰਦ, ਵਿਛੁੰਨੀਆਂ=  
ਵਿਛੜੀਆਂ)

## 168. ਹੀਰ ਦਾ ਉੱਤਰ

ਚੂਚਕ ਸਿਆਲ ਤੋਂ ਲਿਖ ਕੇ ਨਾਲ ਚੇਰੀ, ਹੀਰ ਸਿਆਲ ਨੇ ਕਹੀ ਬਤੀਤ ਹੈ ਨੀ ।  
ਸਾਡੀ ਖੈਰ ਤੁਸਾਡੜੀ ਖੈਰ ਚਾਹਾਂ, ਜੇਹੀ ਖਤ ਦੇ ਲਿਖਣ ਦੀ ਰੀਤ ਹੈ ਨੀ ।  
ਹੋਰ ਰਾਂਝੇ ਦੀ ਗੱਲ ਜੇ ਲਿਖਿਆ ਜੇ, ਏਹਾ ਬਾਤ ਬੁਰੀ ਅਨਾਨੀਤ ਹੈ ਨੀ ।  
ਰੱਖਾਂ ਚਾਇ ਮੁਸਹਿਫ਼ ਕੁਰਆਨ ਇਸ ਨੂੰ, ਕਸਮ ਖਾਇਕੇ ਵਿੱਚ ਮਸੀਤ ਹੈ ਨੀ ।  
ਤੁਸੀਂ ਮਗਰ ਕਿਉਂ ਏਸ ਦੇ ਉਠ ਪਈਆਂ, ਇਹਦੀ ਅਸਾਂ ਦੇ ਨਾਲ ਪ੍ਰੀਤ ਹੈ ਨੀ ।  
ਅਸੀਂ ਤਿੰਵਣਾਂ ਵਿੱਚ ਜਾਂ ਬਹਿਨੀਆਂ ਹਾਂ, ਸਾਨੂੰ ਗਾਵਣਾ ਏਸ ਦਾ ਗੀਤ ਹੈ ਨੀ ।  
ਦਿੱਹੋਂ ਛੋੜ ਮੱਝੀਂ ਵੜੇ ਝਲ ਬੇਲੇ, ਏਸ ਮੁੰਡੜੇ ਦੀ ਏਹਾ ਰੀਤ ਹੈ ਨੀ ।  
ਰਾਤੀਂ ਆਨ ਅੱਲਾਹ ਨੂੰ ਯਾਦ ਕਰਦਾ, ਵਾਰਿਸ ਸਾਹ ਨਾਲ ਏਹਦੀ ਮੀਤ ਹੈ ਨੀ ।

(ਬਤੀਤ=ਕਹਾਣੀ, ਅਨਾਨੀਤ=ਮੇਰੇ ਵਕਾਰ ਦਾ ਮੁਆਮਲਾ, ਰੱਖਾਂ ਚਾ ਮਸਹਿਫ਼  
ਕੁਰਆਨ=ਸਿਰ ਤੇ ਕੁਰਆਨ ਰਖ ਕੇ ਕਸਮ ਖਾਵਾਂ, ਮਸਹਿਫ਼=ਕੁਰਾਨ ਦੀ ਛੋਟੀ  
ਕਾਪੀ ਜਿਹੜੀ ਆਮ ਲੋਕੀਂ ਗਲ ਪਾ ਕੇ ਰੱਖਦੇ ਹਨ)

## 169. ਤਬਾ

ਨੀ ਮੈਂ ਘੋਲ ਘੱਤੀ ਇਹਦੇ ਮੁਖੜੇ ਤੋਂ, ਪਾਉ ਦੁਧ ਚਾਵਲ ਇਹਦਾ ਕੂਤ ਹੈ ਨੀ ।  
ਇੱਲ-ਲਿਲਾਹ ਦੀਆਂ ਜੱਲਿਆਂ ਪਾਂਵਦਾ ਹੈ, ਜ਼ਿਕਰ ਹੱਯ ਤੇ 'ਲਾਯਮੂਤ' ਹੈ ਨੀ ।  
ਨਹੀਂ ਭਾਬੀਆਂ ਥੀਂ ਕਰਤੂਤ ਕਾਈ, ਸੱਭਾ ਲੜਨ ਨੂੰ ਬਣੀ ਮਜ਼ਬੂਤ ਹੈ ਨੀ ।  
ਜਦੋਂ ਤੁਸਾਂ ਦੇ ਸੀ ਗਾਲੀਆਂ ਦੱਦੀਆਂ ਸਾਉ, ਇਹਤਾਂ ਔਤਣੀ ਦਾ ਕੋਈ ਉਤ ਹੈ ਨੀ ।  
ਮਾਰਿਆ ਤੁਸਾਂ ਦੇ ਮੇਹਣੇ ਗਾਲੀਆਂ ਦਾ, ਇਹ ਤਾਂ ਸੁਕ ਕੇ ਹੋਇਆ ਤਾਬੂਤ ਹੈ ਨੀ ।  
ਸੱਪ ਪੀਰਾਂ ਨੂੰ ਝੱਲ ਵਿੱਚ ਛੇੜਨ ਮਹੀਆਂ, ਇਹਦੀ ਮੱਦਤੇ ਖਿਜਰ ਤੇ ਲੂਤ ਹੈ ਨੀ ।  
ਵਾਰਿਸ ਸਾਹ ਫਿਰੇ ਉਹਦੇ ਮਗਰ ਲੱਗਾ, ਅੱਜ ਤਕ ਓਹ ਰਿਹਾ ਅਣਛੂਤ ਹੈ ਨੀ ।

(ਹੱਯ ਲਾਯਮੂਤ=ਸਦਾ ਅਮਰ ਰਹਿਣ ਵਾਲਾ, ਇੱਲ-ਲਿਲਾਹ=ਰੱਬ ਦਾ ਨਾਂ, ਕੂਤ=  
ਖੁਰਾਕ, ਤਾਬੂਤ=ਲਾਸ਼ ਵਾਲਾ ਸੰਦੂਕ, ਬਕਸਾ. ਮੱਦਤੇ=ਮਦਦ ਕਰਦੇ ਹਨ,  
ਲੂਤ=ਇੱਕ ਪ੍ਰਸਿੱਧ ਪੈਗੰਬਰ)

## 170. ਰਾਂਝੇ ਦੀਆਂ ਭਰਜਾਈਆਂ ਦਾ ਉੱਤਰ

ਸਾਡਾ ਮਾਲ ਸੀ ਸੇ ਤੇਰਾ ਹੋ ਗਿਆ, ਜ਼ਰਾ ਵੇਖਣਾ ਬਿਰਾ ਖੁਦਾਈਆਂ ਦਾ ।  
ਤੂੰ ਹੀ ਚੱਟਿਆ ਸੀ ਤੂੰ ਹੀ ਪਾਲਿਆ ਸੀ, ਨਾ ਇਹ ਭਾਬੀਆਂ ਦਾ ਤੇ ਨਾ ਭਾਈਆਂ ਦਾ ।

ਸਾਹੁਕਾਰ ਹੋ ਬੈਠੀ ਏਂ ਮਾਰ ਬੈਲੀ, ਖੋਹ ਬੈਠੀ ਹੈ ਮਾਲ ਤੂੰ ਸਾਈਆਂ ਦਾ ।  
ਅੱਗ ਲੈਣ ਆਈ ਘਰ ਸਾਂਭਿਉਈ, ਏਹ ਤੇਰਾ ਹੈ, ਬਾਪ ਨਾ ਮਾਈਆਂ ਦਾ ।  
ਗੁੰਡਾ ਹੱਥ ਆਇਆ ਤੁਸਾਂ ਗੁੰਡੀਆਂ ਨੂੰ, ਅੰਨ੍ਹੀਂ ਚੂਰੀ ਤੇ ਥੋਥੀਆਂ ਧਾਈਆਂ ਦਾ ।  
ਵਾਰਿਸ ਸ਼ਾਹ ਦੀ ਮਾਰ ਈ ਵੱਗੇ ਰੀਰੇ, ਜੇਹਾ ਖੋਹਿਉ ਈ ਵੀਰ ਤੂੰ ਭਾਈਆਂ ਦਾ ।

(ਬਿਰਾ=ਫਸਲ ਦੀ ਜਿਣਸ ਜਿਹੜੀ ਟੈਕਸ ਦੇ ਤੌਰ ਤੇ ਵਸੂਲ ਕੀਤੀ ਜਾਂਦੀ ਸੀ  
ਬਿਰਾ ਖੁਦਾਈਆਂ ਦਾ=ਖੁਦਾਈ ਟੈਕਸ, ਥੋਥੀਆਂ=ਖਾਲੀ, ਧਾਈਆਂ=ਧਾਨ)

### 171. ਹੀਰ ਦਾ ਉੱਤਰ

ਤੁਸੀਂ ਏਸ ਦੇ ਖਿਆਲ ਨਾ ਪਵੇ ਅੜੀਉ ! ਨਹੀਂ ਖੱਟੀ ਕੁੱਝ ਏਸ ਵਪਾਰ ਉੱਤੇ ।  
ਨੀ ਮੈਂ ਜਿਉਂਦੀ ਏਸ ਬਿਨ ਰਹਾਂ ਕੀਕੂੰ, ਘੋਲ ਘੋਲ ਘੱਤੀ ਰਾਂਝੇ ਯਾਰ ਉੱਤੇ ।  
ਝੱਲਾਂ ਬੇਲਿਆਂ ਵਿੱਚ ਇਹ ਫਿਰੇ ਭੱਦਾ, ਸਿਰ ਵੇਚਦਾ ਮੈਂ ਗੁਨਾਹਗਾਰ ਉੱਤੇ ।  
ਮੇਰੇ ਵਾਸਤੇ ਕਾਰ ਕਮਾਂਵਦਾ ਹੈ, ਮੇਰੀ ਜਿੰਦ ਘੋਲੀ ਇਹਦੀ ਕਾਰ ਉੱਤੇ ।  
ਤਦੋਂ ਭਾਈਆਂ ਸਾਕ ਨਾ ਬਣਦੀਆਂ ਸਨ, ਜਦੋਂ ਸੱਟਿਆ ਪਕੜ ਪਹਾੜ ਉੱਤੇ ।  
ਘਰੋਂ ਭਾਈਆਂ ਚਾ ਜਵਾਬ ਦਿੱਤਾ, ਏਨ੍ਹਾਂ ਭੇਏਂ ਦੀਆਂ ਪੱਤੀਆਂ ਚਾਰ ਉੱਤੇ ।  
ਨਾਉਮੀਦ ਹੋ ਵਤਨ ਨੂੰ ਛਡ ਟੁਰਿਆ, ਮੇਰੀ ਤੁਰੇ ਜਿਉਂ ਪੱਟ ਦੀ ਤਾਰ ਉੱਤੇ ।  
ਬਿਨਾ ਮਿਹਨਤਾਂ ਮਸਕਲੇ ਲੱਖ ਫੇਰੇ, ਨਹੀਂ ਮੇਰਚਾ ਜਾਏ ਤਲਵਾਰ ਉੱਤੇ ।  
ਇਹ ਮਿਹਣਾ ਲਹੇਗਾ ਕਦੇ ਨਾਹੀਂ, ਏਸ ਸਿਆਲਾਂ ਦੀ ਸੱਭ ਸਲਵਾੜ ਉੱਤੇ ।  
ਨੱਚੀ ਆਖਸਨ ਝਗੜਦੀ ਨਾਲ ਲੋਕਾਂ, ਏਸ ਸੋਹਣੇ ਭਿੰਨੜੇ ਯਾਰ ਉੱਤੇ ।  
ਵਾਰਿਸ ਸ਼ਾਹ ਸਮਝਾ ਤੂੰ ਭਾਈਆਂ ਨੂੰ, ਹੁਣ ਮੁੜੇ ਨਾ ਲੱਖ ਹਜ਼ਾਰ ਉੱਤੇ ।

(ਮਿਸਕਲਾ=ਤਲਵਾਰ ਨੂੰ ਪਾਲਿਸ਼ ਕਰਨ ਵਾਲਾ ਜਾਂ ਚਮਕਾਉਣ ਵਾਲਾ  
ਪੱਥਰ, ਮੇਰਚਾ=ਜੰਗਾਲ, ਸਲਵਾੜ=ਜਿਵੇਂ ਸਾਰੇ ਜੱਟਾਂ ਲਈ 'ਜਟਵਾੜ'  
ਕਿਹਾ ਜਾਂਦਾ ਹੈ ਉਦੋਂ ਸਾਰੇ 'ਸਿਆਲਾਂ' ਲਈ ਸਲਵਾੜ ਕਿਹਾ ਗਿਆ ਹੈ)

### 172. ਚੂਚਕ ਦੀ ਅਪਣੇ ਭਰਾਵਾਂ ਨਾਲ ਸਲਾਹ

ਚੂਚਕ ਸੱਦ ਭਾਈ ਪਰ੍ਹੇ ਲਾ ਬੈਠਾ, ਕਿਤੇ ਹੀਰ ਨੂੰ ਚਾ ਪਰਨਾਈਏ ਜੀ ।  
ਆਖੇ ਰਾਂਝੇ ਨਾਲ ਵਿਵਾਹ ਦੇਸਾਂ, ਇੱਕੋ ਬੰਨੜੇ ਚਾ ਮੁਕਾਈਏ ਜੀ ।  
ਹੱਥੀਂ ਆਪਣੀ ਕਿਤੇ ਸਾਮਾਨ ਕੀਚੇ, ਜਾਨ ਬੁਝ ਕੇ ਲੀਕ ਨਾ ਲਾਈਏ ਜੀ ।  
ਭਾਈਆਂ ਆਖਿਆ ਚੂਚਕਾ ਇਹ ਮਸਲਤ, ਅਸੀਂ ਖੋਲ ਕੇ ਚਾ ਸੁਣਾਈਏ ਜੀ ।  
ਵਾਰਿਸ ਸ਼ਾਹ ਫ਼ਕੀਰ ਪ੍ਰੇਮ ਸਾਹੀ, ਹੀਰ ਓਸ ਥੋਂ ਪੁਛ ਮੰਗਾਈਏ ਜੀ ।

(ਮਸਲਤ= ਮਸਲਹਤ,ਸਲਾਹ ਮਸਵਰਾ)

### 173. ਭਾਈਆਂ ਦਾ ਚੂਚਕ ਨੂੰ ਉੱਤਰ

ਰਾਂਝਿਆਂ ਨਾਲ ਨਾ ਕਦੀ ਹੈ ਸਾਕ ਕੀਤਾ, ਨਹੀਂ ਦਿੱਤੀਆਂ ਅਸਾਂ ਕੁੜਮਾਈਆਂ ਵੇ ।  
ਕਿੱਥੋਂ ਰੁਲਦਿਆਂ ਗੋਲਿਆਂ ਆਇਆਂ ਨੂੰ, ਦੇਸੇ ਏਹ ਸਿਆਲਾਂ ਦੀਆਂ ਜਾਈਆਂ ਵੇ ।  
ਨਾਲ ਖੇੜਿਆਂ ਦੇ ਇਹ ਸਾਕ ਕੀਚੇ, ਦਿੱਤੀ ਮਸਲਤ ਸਭਨਾਂ ਭਾਈਆਂ ਵੇ ।  
ਭਲਿਆਂ ਸਾਕਾਂ ਦੇ ਨਾਲ ਚਾ ਸਾਕ ਕੀਚੇ, ਧੁਰੋਂ ਇਹ ਜੇ ਹੁੰਦੀਆਂ ਆਈਆਂ ਵੇ ।  
ਵਾਰਿਸ ਸ਼ਾਹ ਅੰਗਿਆਰੀਆਂ ਭਖਦਿਆਂ ਭੀ, ਕਿਸੇ ਵਿੱਚ ਬਾਰੂਦ ਛੁਪਾਈਆਂ ਵੇ ।

(ਗੋਲਾ=ਨੈਕਰ)

### 174. ਖੇੜਿਆਂ ਨੇ ਕੁੜਮਾਈ ਲਈ ਨਾਈ ਭੇਜਣਾ

ਖੇੜਿਆਂ ਭੇਜਿਆਂ ਅਸਾਂ ਥੇ ਇੱਕ ਨਾਈ, ਕਰਨ ਮਿੰਨਤਾਂ ਚਾ ਅਹਿਸਾਨ ਕੀਚੇ ।  
ਭਲੇ ਜਟ ਬੂਹੇ ਉੱਤੇ ਆ ਬੈਠੇ, ਇਹ ਛੇਕਰੀ ਉਨ੍ਹਾਂ ਨੂੰ ਦਾਨ ਕੀਚੇ ।  
ਅਸਾਂ ਭਾਈਆਂ ਇਹ ਸਲਾਹ ਦਿੱਤੀ, ਕਿਹਾ ਅਸਾਂ ਸੋ ਸਭ ਪਰਵਾਨ ਕੀਚੇ ।  
ਅੰਨ ਧਨ ਦਾ ਕੁੱਝ ਵਸਾਹ ਨਾਹੀਂ, ਅਤੇ ਬਾਹਾਂ ਦਾ ਨਾ ਗੁਮਾਨ ਕੀਚੇ ।  
ਜਿੱਥੇ ਰਬ ਦੇ ਨਾਉਂ ਦਾ ਜ਼ਿਕਰ ਆਇਆ, ਲਖ ਬੇਟੀਆਂ ਚਾ ਕੁਰਬਾਨ ਕੀਚੇ ।  
ਵਾਰਿਸ ਸ਼ਾਹ ਮੀਆਂ ਨਾਹੀਂ ਕਰੇ ਆਕੜ, ਫ਼ਰਊਨ ਜਿਹਿਆਂ ਵਲ ਧਿਆਨ ਕੀਚੇ ।

(ਫ਼ਰਐਨ=ਮਿਸਰ ਦੇ ਪੁਰਾਣੇ ਬਾਦਸ਼ਾਹ ਅਪਣੇ ਆਪ ਨੂੰ ਫ਼ਰਐਨ ਕਹਾਉਂਦੇ  
ਸਨ । ਕੁਰਆਨ ਵਿੱਚ ਜਿਸ ਫ਼ਰਐਨ ਦਾ ਜਿਕਰ ਹੈ ਉਹਨੂੰ ਸਿਖਿਆ ਦੇਣ  
ਅਤੇ ਉਹਦਾ ਮੁਕਾਬਲਾ ਕਰਨ ਲਈ ਹਜ਼ਰਤ ਮੂਸਾ ਨੂੰ ਭੇਜਿਆ ਗਿਆ । ਮੂਸਾ  
ਫ਼ਰਐਨ ਦੀ ਪਤਨੀ ਆਸੀਆ ਦੀ ਗੋਦ ਵਿੱਚ, ਉਹਦੇ ਸਾਹਮਣੇ ਪਲਦਾ ਸੀ ।  
ਭਾਵੇਂ ਨਜ਼ੂਮੀਆਂ ਦੇ ਕਹੇ ਤੇ ਫ਼ਰਐਨ ਨੇ ਬਨੀ ਇਸਰਾਈਲ ਦੇ ਸਾਰੇ ਪੁੱਤਰ  
ਮਾਰ ਦਿੱਤੇ ਸਨ । ਜਦੋਂ ਮੂਸਾ ਨੇ ਫ਼ਰਐਨ ਨੂੰ ਰਬ ਦਾ ਸੁਨੇਹਾ ਦਿੱਤਾ ਤਾਂ ਉਹ  
ਮੂਸਾ ਦਾ ਜਾਨੀ ਦੁਸ਼ਮਨ ਬਣ ਗਿਆ । ਜਦ ਹਜ਼ਰਤ ਮੂਸਾ ਬਨੀ ਇਸਰਾਈਲ  
ਨੂੰ ਨਾਲ ਲੈ ਕੇ ਮਿਸਰ ਤੋਂ ਨਿਕਲਿਆ ਤਾਂ ਨੀਲ ਨਦੀ ਨੇ ਰੱਬ ਦੀ ਕੁਦਰਤ ਨਾਲ  
ਉਹਨੂੰ ਪਾਰ ਜਾਣ ਲਈ ਰਸਤਾ ਦਿੱਤਾ ਅਤੇ ਮੂਸਾ ਰਾਜ਼ੀ ਅਤੇ ਸਲਾਮਤ ਪਾਰ ਹੋ  
ਗਿਆ । ਫ਼ਰਐਨ ਅਤੇ ਉਹਦੀ ਫ਼ੌਜ ਮੂਸਾ ਦਾ ਪਿੱਛਾ ਕਰਦੀ ਨੀਲ ਨਦੀ ਵਿੱਚ  
ਗਰਕ ਹੋ ਗਈ । ਅੱਜ ਵੀ ਕਾਹਰਾ ਸ਼ਹਿਰ ਦੇ ਅਜਾਇਬ ਘਰ ਵਿੱਚ ਫ਼ਰਐਨ ਦੀ  
ਲਾਸ਼ ਰੱਖੀ ਦੱਸੀ ਜਾਂਦੀ ਹੈ)

### 175. ਚੂਚਕ ਨੇ ਪੈਂਚਾ ਨੂੰ ਸੱਦਣਾ

ਚੂਚਕ ਫੇਰ ਕੇ ਗੰਢ ਸੱਦਾ ਘੱਲੇ, ਆਵਣ ਚੋਧਰੀ ਸਾਰਿਆਂ ਚੱਕਰਾਂ ਦੇ ।  
ਹੱਥ ਦੇ ਰੁਪਈਆ ਪੱਲੇ ਪਾ ਸੱਕਰ, ਸਵਾਲ ਪਾਂਵਦੇ ਛੇਹਰਾਂ ਬੱਕਰਾਂ ਦੇ ।  
ਲਾਗੀਆਂ ਆਖਿਆ ਸੰਨ ਨੂੰ ਸੰਨ ਮਿਲਿਆ, ਤੇਰਾ ਸਾਕ ਹੋਇਆ ਨਾਲ ਠੱਕਰਾਂ ਦੇ ।  
ਧਰਿਆ ਢੇਲ ਜਟੇਟੀਆਂ ਦੇਣ ਵੇਲਾਂ, ਛੰਨੇ ਲਿਆਵਦੀਆਂ ਦਾਣਿਆਂ ਸੱਕਰਾਂ ਦੇ ।  
ਰਾਂਝੇ ਹੀਰ ਸੁਣਿਆ ਦਿਲਗੀਰ ਹੋਏ, ਦੇਵੇਂ ਦੇਣ ਗਾਲੀਂ ਨਾਲ ਅੱਕਰਾਂ ਦੇ ।

(ਗੰਢ ਫੇਰੀ=ਸੁਨੇਹਾ ਭੇਜਿਆ, ਚੱਕਰਾਂ=ਪਿੰਡਾਂ,ਚੱਕਾਂ, ਬੱਕਰਾਂ=ਕਵਾਰੀਆਂ,  
ਲੜਕੀਆਂ, ਠੱਕਰ=ਠਾਕਰ,, ਅੱਕਰਾਂ=ਵੈਚ,ਰੋਸਾ,ਨਰਾਜ਼ਗੀ)

### 176. ਖੇੜਿਆਂ ਨੂੰ ਵਧਾਈਆਂ

ਮਿਲੀ ਜਾਇ ਵਧਾਈ ਜਾਂ ਖੇੜਿਆਂ, ਨੂੰ ਲੁੱਡੀ ਮਾਰ ਕੇ ਝੁੰਮਰਾਂ ਘੱਤਦੇ ਨੀ ।  
ਛਾਲਾਂ ਲਾਣ ਅਪੁੱਠੀਆਂ ਖੁਸ਼ੀ ਹੋਏ, ਲਾਇ ਮਜਲਸਾਂ ਖੇਡਦੇ ਵੱਤਦੇ ਨੀ ।  
ਭਲੇ ਕੁੜਮ ਮਿਲੇ ਸਾਨੂੰ ਸਰਮ ਵਾਲੇ, ਰੱਜੇ ਜੱਟ ਵੱਡੇ ਅਹਿਲ ਪੱਤ ਦੇ ਨੀ ।  
ਵਾਰਿਸ ਸ਼ਾਹ ਦੀ ਸੀਰਨੀ ਵੰਡਿਆ ਨੇ, ਵੱਡੇ ਦੇਗਰੇ ਦੁੱਧ ਤੇ ਭੱਤ ਦੇ ਨੀ ।

(ਝੁੰਮਰ=ਝੁੰਬਰ,ਇੱਕ ਨਾਚ, ਅਹਿਲ ਪਤ=ਇੱਜ਼ਤ ਵਾਲੇ)

## 177. ਹੀਰ ਦਾ ਮਾਂ ਨਾਲ ਕਲੇਸ਼

ਹੀਰ ਮਾਉਂ ਦੇ ਨਾਲ ਆ ਲੜਨ ਲੱਗੀ, ਤੁਸਾਂ ਸਾਕ ਕੀਤਾ ਨਾਲ ਜ਼ੇਰੀਆਂ ਦੇ ।  
ਕਦੇ ਮੰਗਿਆ ਮੁਣਸ ਮੈਂ ਆਖ ਤੈਨੂੰ, ਵੈਰ ਕੱਢਿਉਈ ਕਿਨ੍ਹਾਂ ਖੇਰੀਆਂ ਦੇ ।  
ਹੁਣ ਕਰੋਂ ਵਲਾ ਕਿਉਂ ਅਸਾਂ ਕੋਲੋਂ, ਇਹ ਕੰਮ ਨਾ ਹੁੰਦੇ ਨੀ ਚੇਰੀਆਂ ਦੇ ।  
ਜਿਹੜੇ ਹੋਣ ਬੇਅਕਲ ਚਾ ਲਾਂਵਦੇ ਨੀ, ਇੱਟ ਮਾੜੀਆਂ ਦੀ ਵਿੱਚ ਮੇਰੀਆਂ ਦੇ ।  
ਚਾਇ ਚੁਗਦ ਨੂੰ ਕੁੰਜ ਦਾ ਸਾਕ ਦਿੱਤੇ, ਪਰੀ ਬਧੀਆ ਜੇ ਗਲ ਢੇਰੀਆਂ ਦੇ ।  
ਵਾਰਿਸ ਸ਼ਾਹ ਮੀਆਂ ਗੰਨਾ ਚੱਖ ਸਾਰਾ, ਮਜ਼ੇ ਵੱਖ ਨੇ ਪੇਰੀਆਂ ਪੇਰੀਆਂ ਦੇ ।

(ਵਲਾ=ਪਰਦਾ, ਮਾੜੀ=ਮਹਿਲ, ਢੇਰ=ਪਸ਼ੂ, ਚੁਗਦ=ਉੱਲ੍ਹ)

## 178. ਹੀਰ ਨੇ ਰਾਂਝੇ ਨਾਲ ਸਲਾਹ ਕਰਨੀ

ਹੀਰ ਆਖਦੀ ਰਾਂਝਿਆ ਕਹਿਰ ਹੋਇਆ, ਏਥੋਂ ਉਠ ਕੇ ਚਲ ਜੇ ਚੱਲਣਾ ਈ ।  
ਦੇਨੋਂ ਉਠ ਕੇ ਲੰਮੜੇ ਰਾਹ ਪਈਏ, ਕੋਈ ਅਸਾਂ ਨੇ ਦੇਸ ਨਾ ਮੱਲਣਾ ਈ ।  
ਜਦੋਂ ਝੁੰਗੜੇ ਵੜੀ ਮੈਂ ਖੇੜਿਆਂ ਦੇ, ਕਿਸੇ ਅਸਾਂ ਨੂੰ ਮੇੜ ਨਾ ਘੱਲਣਾ ਈ ।  
ਮਾਂ ਬਾਪ ਨੇ ਜਦੋਂ ਵਿਆਹ ਟੇਰੀ, ਕੋਈ ਅਸਾਂ ਦਾ ਵੱਸ ਨਾ ਚੱਲਣਾ ਈ ।  
ਅਸੀਂ ਇਸ਼ਕੇ ਦੇ ਆਣ ਮੈਦਾਨ ਰੁਧੇ, ਬੁਰਾ ਸੂਰਮੇ ਨੂੰ ਰਣੋਂ ਹੱਲਣਾ ਈ ।  
ਵਾਰਿਸ ਸ਼ਾਹ ਜੇ ਇਸ਼ਕ ਫ਼ਿਰਾਕ ਛੁੱਟੇ, ਇਹ ਕਟਕ ਫਿਰ ਆਖ ਕਿਸ ਝੱਲਣਾ ਈ ।

(ਰੁਧੇ=ਰੁੱਝੇ, ਆ ਗਏ)

## 179. ਰਾਂਝੇ ਦਾ ਹੀਰ ਨੂੰ ਉੱਤਰ

ਹੀਰੇ ਇਸ਼ਕ ਨਾ ਮੂਲ ਸਵਾਦ ਦਿੰਦਾ, ਨਾਲ ਚੇਰੀਆਂ ਅਤੇ ਉਧਾਲਿਆਂ ਦੇ ।  
ਕਿੜਾਂ ਪੱਦੀਆਂ ਮੁਠੇ ਸਾਂ ਦੇਸ ਵਿੱਚੋਂ, ਕਿਸੇ ਸੁਣੇ ਸਨ ਖੂਹਣੀਆਂ ਗਾਲਿਆਂ ਦੇ ।  
ਠੱਗੀ ਨਾਲ ਤੂੰ ਮਝੀਂ ਚਰਾ ਲਈਆਂ, ਏਹੇ ਰਾਹ ਨੇ ਰੰਨਾਂ ਦੀਆਂ ਚਾਲਿਆਂ ਦੇ ।  
ਵਾਰਿਸ ਸ਼ਾਹ ਸਰਾਫ ਸਭ ਜਾਣਦੇ ਨੀ, ਐਬ ਖੇਟਿਆਂ ਭੰਨਿਆਂ ਰਾਲਿਆਂ ਦੇ ।

(ਕਿੜਾਂ=ਖਬਰਾਂ, ਵੈਰ, ਭੰਨਿਆਂ=ਤੋੜਿਆਂ, ਖੇਟਿਆਂ=ਨਕਲੀ, ਰਾਲਿਆਂ=ਰਲਾ ਕੀਤੇ ਹੋਏ)

## 180. ਹੀਰ ਦੇ ਵਿਆਹ ਦੀ ਤਿਆਰੀ

ਚੂਚਕ ਸਿਆਲ ਨੇ ਕੋਲ ਵਸਾਰ ਘੱਤੇ, ਜਦੋਂ ਹੀਰ ਨੂੰ ਪਾਇਆ ਮਾਈਆਂ ਨੇ ।  
ਕੁੜੀਆਂ ਝੰਗ ਸਿਆਲ ਦੀਆਂ ਧੁੰਮਲਾ ਹੋ, ਸਭੇ ਪਾਸ ਰੰਝੇਟੇ ਦੇ ਆਈਆਂ ਨੇ ।  
ਉਹਦੇ ਵਿਆਹ ਦੇ ਸਭ ਸਾਮਾਨ ਹੋਏ, ਗੰਢੀਂ ਫੇਰੀਆਂ ਦੇਸ ਤੇ ਨਾਈਆਂ ਨੇ ।  
ਹੁਣ ਤੇਰੀ ਰੰਝੇਟਿਆ ਗੱਲ ਕੀਕੂੰ, ਤੂੰ ਭੀ ਰਾਤ ਦਿੰਦੁ ਮਹੀਂ ਚਰਾਈਆਂ ਨੇ ।  
ਆ ਵੇ ਮੂਰਖਾ ਪੁੱਛ ਤੂੰ ਨਢੜੀ ਨੂੰ, ਮੇਰੇ ਨਾਲ ਤੂੰ ਕੇਹੀਆਂ ਚਾਈਆਂ ਨੇ ।  
ਹੀਰੇ ਕਹਿਰ ਕੀਤੇ ਰਲ ਨਾਲ ਭਾਈਆਂ, ਸਭਾ ਗਲੇ ਗਲ ਚਾ ਗਵਾਈਆਂ ਨੇ ।  
ਜੇ ਤੂੰ ਅੰਤ ਮੈਨੂੰ ਪਿੱਛਾ ਦੇਵਣਾ ਸੀ, ਏਡੀਆਂ ਮਿਹਨਤਾਂ ਕਾਰੇ ਕਰਾਈਆਂ ਨੇ ।  
ਏਹੀ ਹੱਦ ਹੀਰੇ ਤੇਰੇ ਨਾਲ ਸਾਡੀ, ਮਹਿਲ ਚਾੜ੍ਹ ਕੇ ਪੇੜੀਆਂ ਚਾਈਆਂ ਨੇ ।

ਤੈਨੂੰ ਵਿਆਹ ਦੇ ਹਾਰ ਸਿੰਗਾਰ ਬੱਧੇ, ਅਤੇ ਖੇੜਿਆਂ ਘਰੀਂ ਵਧਾਈਆਂ ਨੇ ।  
ਖਾ ਕਸਮ ਸੋਗੰਦ ਤੂੰ ਘੋਲ ਪੀਤੀ, ਡੋਬ ਸੁਟਿਉ ਪੂਰੀਆਂ ਪਾਈਆਂ ਨੇ ।  
ਬਾਰੋਂ ਪਕੜ ਕੇ ਟੋਰ ਦੇ ਕਢ ਦੇਸੋਂ, ਓਵੇਂ ਤੋੜ ਨੈਣਾਂ ਜਿਵੇਂ ਲਾਈਆਂ ਨੇ ।  
ਯਾਰ ਯਾਰ ਥੀਂ ਜੁਦਾ ਕਰ ਦੂਰ ਹੋਵੇ, ਮੇਰੇ ਬਾਬ ਤਕਦੀਰ ਲਿਖਾਈਆਂ ਨੇ ।  
ਵਾਰਿਸ ਸ਼ਾਹ ਨੂੰ ਠਗਿਉ ਦਗ਼ਾ ਦੇ ਕੇ, ਜੇਹੀਆਂ ਕੀਤੀਆਂ ਸੇ ਅਸਾਂ ਪਾਈਆਂ ਨੇ ।

(ਧੁੰਮਲਾ=ਇਕੱਠੀਆਂ ਹੋ ਕੇ)

## 181. ਰਾਂਝੇ ਦਾ ਉੱਤਰ

ਰਾਂਝੇ ਆਖਿਆ ਮੂੰਹੋਂ ਕੀ ਬੋਲਣਾ ਏਂ, ਘੁਟ ਵੱਟ ਕੇ ਦੁਖੜਾ ਪੀਵਣਾ ਏਂ ।  
ਮੇਰੇ ਸਬਰ ਦੀ ਦਾਦ ਜੇ ਰੱਬ ਦਿੱਤੀ, ਖੇੜੀਂ ਹੀਰ ਸਿਆਲ ਨਾ ਜੀਵਣਾ ਏਂ ।  
ਸਬਰ ਦਿਲਾਂ ਦੇ ਮਾਰ ਜਹਾਨ ਪੱਟਣ, ਉੱਚੀ ਕਾਸਨੂੰ ਅਸਾਂ ਬਕੀਵਣਾ ਏਂ ।  
ਤੁਸੀਂ ਕਮਲੀਆਂ ਇਸ਼ਕ ਥੀਂ ਨਹੀਂ ਵਾਕਫ਼, ਨਿਹੰ ਲਾਵਣਾ ਨਿੰਮ ਦਾ ਪੀਵਣਾ ਏਂ ।  
ਵਾਰਿਸ ਸ਼ਾਹ ਜੀ ਚੁਪ ਥੀਂ ਦਾਦ ਪਾਈਏ, ਉੱਚੀ ਬੋਲਿਆਂ ਨਹੀਂ ਵਹੀਵਣਾ ਏਂ ।

## 182. ਸਹੇਲੀਆਂ ਨੇ ਹੀਰ ਕੋਲ ਆਉਣਾ

ਰਲ ਹੀਰ ਤੇ ਆਈਆਂ ਫੇਰ ਸੱਭੇ, ਰਾਂਝੇ ਯਾਰ ਤੇਰੇ ਸਾਨੂੰ ਘੱਲਿਆ ਈ ।  
ਸੇਟਾ ਵੰਝਲੀ ਕੰਬਲੀ ਸੁਟ ਕੇ ਤੇ, ਛੱਡ ਦੇਸ ਪਰਦੇਸ ਨੂੰ ਚੱਲਿਆ ਈ ।  
ਜੇ ਤੂੰ ਅੰਤ ਉਹਨੂੰ ਪਿੱਛਾ ਦੇਵਣਾ ਸੀ, ਉਸ ਦਾ ਕਾਲਜਾ ਕਾਸ ਨੂੰ ਸੱਲਿਆ ਈ ।  
ਅਸਾਂ ਏਤਨੀ ਗੱਲ ਮਾਲੂਮ ਕੀਤੀ, ਤੇਰਾ ਨਿਕਲ ਈਮਾਨ ਹੁਣ ਚੱਲਿਆ ਈ ।  
ਬੇਸਿਦਕ ਹੋਈਏ ਸਿਦਕ ਹਾਰਿਉਈ, ਤੇਰਾ ਸਿਦਕ ਈਮਾਨ ਹੁਣ ਹੱਲਿਆ ਈ ।  
ਉਹਦਾ ਵੇਖਕੇ ਹਾਲ ਅਹਿਵਾਲ ਸਾਰਾ, ਸਾਡਾ ਰੋਂਦਿਆਂ ਨੀਰ ਨਾ ਠੱਲਿਆ ਈ ।  
ਹਾਏ ਹਾਏ ਮੁਠੀ ਫਿਰੋਂ ਠੱਗ ਹੈ ਨੀ, ਉਹਨੂੰ ਸੱਖਣਾ ਕਾਸ ਨੂੰ ਘੱਲਿਆ ਈ ।  
ਨਿਰਾਸ ਵੀ ਰਾਸ ਲੈ ਇਸ਼ਕ ਕੋਲੋਂ, ਸਕਲਾਤ ਦੇ ਬਈਆਂ ਨੂੰ ਚੱਲਿਆ ਈ ।  
ਵਾਰਿਸ ਹੱਕ ਦੇ ਥੋਂ ਜਦੋਂ ਹੱਕ ਖੁੱਥਾ, ਅਰਸ ਰੱਬ ਦਾ ਤਦੋਂ ਤਰਬੱਲਿਆ ਈ ।

(ਸਕਲਾਤ=ਗੁਲਨਾਰੀ ਰੰਗ ਦੇ, ਬਈਆਂ=ਬਈਏ ਦਾ ਬਹੁ-ਵਚਨ, ਬਿਜੜੇ)

## 183. ਹੀਰ ਦਾ ਉੱਤਰ

ਹੀਰ ਆਖਿਆ ਓਸ ਨੂੰ ਕੁੜੀ ਕਰਕੇ, ਬੁੱਕਲ ਵਿੱਚ ਲੁਕਾ ਲਿਆਇਆ ਜੇ ।  
ਮੇਰੀ ਮਾਉ ਤੇ ਬਾਪ ਤੋਂ ਕਰੇ ਪਰਦਾ, ਗੱਲ ਕਿਸੇ ਨਾ ਮੂਲ ਸੁਣਾਇਆ ਜੇ ।  
ਆਹਮੋਂ-ਸਾਮੁਣਾ ਆਇਕੇ ਕਰੇ ਝੇੜਾ, ਤੁਸੀਂ ਮੁਨਸਫ ਹੋਇ ਮੁਕਾਇਆ ਜੇ ।  
ਜਿਹੜੇ ਹੋਣ ਸੱਚੇ ਸੇਈ ਛੁਟ ਜਾਸਣ, ਡੰਨ ਛੂਠਿਆਂ ਨੂੰ ਤੁਸੀਂ ਲਾਇਆ ਜੇ ।  
ਮੈਂ ਆਖ ਥੱਕੀ ਓਸ ਕਮਲੜੇ ਨੂੰ, ਲੈ ਕੇ ਉਠ ਚਲ ਵਕਤ ਘੁਸਾਇਆ ਜੇ ।  
ਮੇਰਾ ਆਖਣਾ ਓਸ ਨਾ ਕੰਨ ਕੀਤਾ, ਹੁਣ ਕਾਸ ਨੂੰ ਡੁਸਕਣਾ ਲਾਇਆ ਜੇ ।  
ਵਾਰਿਸ ਸ਼ਾਹ ਮੀਆਂ ਇਹ ਵਕਤ ਖੁੱਥਾ, ਕਿਸੇ ਪੀਰ ਨੂੰ ਹੱਥ ਨਾ ਆਇਆ ਜੇ ।

(ਨਾ ਕੰਨ ਕੀਤਾ=ਨਾ ਮੰਨਿਆ, ਖੁੱਥਾ=ਬੀਤਿਆ)

## 184. ਰਾਂਝੇ ਦਾ ਹੀਰ ਕੋਲ ਆਉਣਾ

ਰਾਤੀਂ ਵਿੱਚ ਰਲਾਇਕੇ ਮਾਹੀੜੇ ਨੂੰ, ਕੁੜੀਆਂ ਹੀਰ ਦੇ ਪਾਸ ਲੈ ਆਈਆਂ ਨੀ ।  
ਹੀਰ ਆਖਿਆ ਜਾਂਦੇ ਨੂੰ ਬਿਸਮਿੱਲਾ, ਅੱਜ ਦੈਲਤਾਂ ਮੈਂ ਘਰੀਂ ਪਾਈਆਂ ਨੀ ।  
ਲੋਕਾਂ ਆਖਿਆ ਹੀਰ ਦਾ ਵਿਆਹ ਹੁੰਦਾ, ਅਸੀਂ ਦੇਖਣੇ ਆਈਆਂ ਮਾਈਆਂ ਨੀ ।  
ਸੂਰਜ ਚੜ੍ਹੇਗਾ ਮਗਰਬੋ ਜਿਵੇਂ ਕਿਆਮਤ, ਤੈਬਾ ਤਰਕ ਕਰ ਕੁਲ ਬੁਰਾਈਆਂ ਨੀ ।  
ਜਿਨ੍ਹਾਂ ਮੱਝੀਂ ਦਾ ਚਾਕ ਸਾਂ ਸਣੇ ਨੱਚੀ, ਸੇਈ ਖੇੜਿਆਂ ਦੇ ਹੱਥ ਆਈਆਂ ਨੀ ।  
ਓਸੇ ਵਕਤ ਜਵਾਬ ਹੈ ਮਾਲਕਾਂ ਨੂੰ, ਹਿਕ ਧਾੜਵੀਆਂ ਦੇ ਅੱਗੇ ਲਾਈਆਂ ਨੀ ।  
ਇਹ ਸਹੇਲੀਆਂ ਸਾਕ ਤੇ ਸੈਣ ਤੇਰੇ, ਸਭੇ ਮਾਸੀਆਂ ਫੁਫੀਆਂ ਤਾਈਆਂ ਨੀ ।  
ਤੁਸਾਂ ਵਹੁਟੀਆਂ ਬਣਨ ਦੀ ਨੀਤ ਬੱਧੀ, ਲੀਕਾਂ ਹੱਦ ਤੇ ਪੁੱਜ ਕੇ ਲਾਈਆਂ ਨੀ ।  
ਅਸਾਂ ਕੇਹੀ ਹੁਣ ਆਸ ਹੈ ਨੱਚੀਏ ਨੀ, ਜਿੱਥੇ ਖੇੜਿਆਂ ਜ਼ਰਾਂ ਵਿਖਆਈਆਂ ਨੀ ।  
ਵਾਰਿਸ ਸ਼ਾਹ ਅੱਲਾਹ ਨੂੰ ਸੌਂਪ ਹੀਰੇ, ਸਾਨੂੰ ਛੱਡ ਕੇ ਹੋਰ ਧਿਰ ਲਾਈਆਂ ਨੀ ।

(ਮਾਹੀੜੇ=ਰਾਂਝੇ ਨੂੰ, ਮਗਰਬ=ਪੱਛਮ, ਜ਼ਰਾਂ=ਜ਼ਰ ਦਾ ਬਹੁ-ਵਚਨ,ਦੈਲਤ)

## 185. ਖੇੜਿਆਂ ਦਾ ਬ੍ਰਾਹਮਣਾਂ ਤੋਂ ਸਾਹਾ ਕਢਾਉਣਾ

ਖੇੜਿਆਂ ਸਾਹਾ ਸੁਧਾਇਆ ਬਾਹਮਣਾਂ ਤੋਂ, ਭਲੀ ਤਿੱਥ ਮਹੂਰਤ ਤੇ ਵਾਰ ਮੀਆਂ ।  
ਨਾਵੇਂ ਸਾਵਣੇਂ ਰਾਤ ਸੀ ਵੀਰਵਾਰੀ, ਲਿਖ ਘਲਿਆ ਇਹ ਨਿਰਵਾਰ ਮੀਆਂ ।  
ਪਹਿਰ ਰਾਤ ਨੂੰ ਆਣ ਨਿਕਾਹ ਲੈਣਾ, ਢਿਲ ਲਾਵਈ ਨਹੀਂ ਜਿਨਹਾਰ ਮੀਆਂ ।  
ਓਥੇ ਖੇੜਿਆਂ ਪੁਜ ਸਾਮਾਨ ਕੀਤੇ, ਏਥੇ ਸਿਆਲ ਭੀ ਹੋਏ ਤਿਆਰ ਮੀਆਂ ।  
ਰਾਂਝੇ ਦੁਆ ਕੀਤੀ ਜੰਵ ਆਂਵਦੀ ਨੂੰ, ਪਏ ਗ਼ੈਬ ਦਾ ਕਟਕ ਕਿ ਧਾੜ ਮੀਆਂ ।  
ਵਾਰਿਸ ਸ਼ਾਹ ਸਰਬਾਲੜਾ ਨਾਲ ਹੋਇਆ, ਹੱਥ ਤੀਰ ਕਾਨੀ ਤਲਵਾਰ ਮੀਆਂ ।

(ਸਾਹਾ ਸੁਧਾਇਆ=ਵਿਆਹ ਦੀ ਤਾਰੀਖ ਬਾਰੇ ਬਾਹਮਣਾਂ ਤੋਂ ਪਤਰੀ  
ਖੁਲਵਾਈ, ਜਿਨਹਾਰ=ਬਿਲਕੁਲ)

## 186. ਸ਼ੀਰਨੀ ਦੀ ਤਿਆਰੀ

ਲੱਗੇ ਨੁਗਦੀਆਂ ਤਲਣ ਤੇ ਸ਼ਕਰ ਪਾਰੇ, ਢੇਰ ਲਾ ਦਿੱਤੇ ਵੱਡੇ ਘਿਉਰਾਂ ਦੇ ।  
ਤਲੇ ਖੂਬ ਜਲੇਬ ਗੁਲ ਬਹਿਸਤ ਬੂੰਦੀ, ਲੱਡੂ ਟਿੱਕੀਆਂ ਭੰਬਰੀ ਮਿਉਰਾਂ ਦੇ ।  
ਮੈਦਾ ਖੰਡ ਤੇ ਘਿਉ ਪਾ ਰਹੇ ਜੱਫੀ, ਭਾਬੀ ਲਾਡਲੀ ਨਾਲ ਜਿਉਂ ਦਿਉਰਾਂ ਦੇ ।  
ਕਲਾਕੰਦ ਮਖਾਣਿਆਂ ਸਵਾਦ ਮਿੱਠੇ, ਪਕਵਾਨ ਗੁੰਨੇ ਨਾਲ ਤਿਉਰਾਂ ਦੇ ।  
ਟਿੱਕਾ ਵਾਲੀਆਂ ਨੱਥ ਹਮੇਲ ਝਾਂਜਰ, ਬਾਜ਼ੂਬੰਦ ਮਾਲਾ ਨਾਲ ਨਿਉਰਾਂ ਦੇ ।

(ਮਿਠਾਈਆਂ=ਨੁਗਦੇ,ਸ਼ਕਰਪਾਰੇ,ਜਲੇਬ,ਗੁਲ ਬਹਿਸਤ,ਬੂੰਦੀ,ਲੱਡੂ,  
ਟਿੱਕੀਆਂ,ਭੰਬਰੀ,ਮਿਉਰ,ਕਲਾਕੰਦ,ਮਖਾਣੇ, ਗਹਿਣੇ=ਟਿੱਕਾ,ਵਾਲੀਆਂ,  
ਨੱਥ, ਹਮੇਲ, ਝਾਂਜਰ, ਬਾਜ਼ੂਬੰਦ,ਮਾਲਾ,ਨਿਉਰ)

## 187. ਤਥਾ

ਮੱਠੀ ਹੋਰ ਖਜੂਰ ਪਰਾਕੜੀ ਵੀ, ਭਰੇ ਖੱਚੇ ਨਾਲ ਸਮੇਸਿਆਂ ਦੇ ।  
ਅੰਦਰਸੇ ਕਚੌਰੀਆਂ ਅਤੇ ਲੁੱਚੀ, ਵੜੇ ਖੰਡ ਦੇ ਖਿਰਨੀਆਂ ਖੇਸਿਆਂ ਦੇ ।  
ਪੇੜੇ ਨਾਲ ਖਤਾਈਆਂ ਹੋਰ ਗੁਪਚੁੱਪ, ਬੇਦਾਨਿਆਂ ਨਾਲ ਪਲੇਸਿਆਂ ਦੇ ।  
ਰਾਂਝਾ ਜੋੜ ਕੇ ਪਰ੍ਹੇ ਫਰਿਆਦ ਕਰਦਾ, ਦੇਖੇ ਖਸਦੇ ਸਾਕ ਬੇਦੇਸਿਆਂ ਦੇ ।  
ਵਾਰਿਸ ਸ਼ਾਹ ਨਸੀਬ ਹੀ ਪੈਣ ਝੋਲੀ, ਕਰਮ ਢੈਣ ਨਾਹੀਂ ਨਾਲ ਝੋਸਿਆਂ ਦੇ ।

(ਖਸਦੇ=ਖੋਰ ਲੈਂਦੇ, ਝੋਸੇ=ਹਿਲੂਣੇ, ਢੈਣ ਨਾਹੀਂ=ਡਿਗਦੇ ਨਹੀਂ, ਬੇਦੇਸੇ=ਬੇਕਸੂਰ)

## 188. ਰੋਟੀ ਦਿੱਤੀ

ਮੰਡੇ ਮਾਸ ਚਾਵਲ ਦਾਲ ਦਹੀਂ ਧੱਗੜ, ਇਹ ਮਾਹੀਆਂ ਪਾਹੀਆਂ ਰਾਹੀਆਂ ਨੂੰ ।  
ਸਭੇ ਚੂੜੇ ਚੱਪੜੇ ਰੱਜ ਥੱਕੇ, ਰਾਖੇ ਜਿਹੜੇ ਸਾਂਭਦੇ ਵਾਹੀਆਂ ਨੂੰ ।  
ਕਾਮੇ ਚਾਕ ਚੇਬਰ ਸੀਰੀ ਧੱਗੜਾਂ ਨੂੰ, ਦਹੀਂ ਰੋਟੀ ਦੇ ਨਾਲ ਭਲਾਹੀਆਂ ਨੂੰ ।  
ਦਾਲ ਸ਼ੋਰਬਾ ਰਸਾ ਤੇ ਮੱਠਾ ਮੰਡੇ, ਡੂਮਾ ਢੋਲੀਆਂ ਕੰਜਰਾਂ ਨਾਈਆਂ ਨੂੰ ।

(ਧੱਗੜ=ਮੋਟੀ ਰੋਟੀ,ਰੋਟ, ਪਾਹੀਆਂ=ਦੂਜੇ ਪਿੰਡ ਦਾ ਮੁਜ਼ਾਰਾ)

## 189. ਫਰਿਆਦ ਰਾਂਝੇ ਦੀ

ਸਾਕ ਮਾੜਿਆਂ ਦੇ ਖੋਰ ਲੈਣ ਢਾਡੇ, ਅਣਪੁੱਜਦੇ ਉਹ ਨਾ ਬੋਲਦੇ ਨੇ ।  
ਨਹੀਂ ਚਲਦਾ ਵਸ ਲਾਚਾਰ ਹੇ ਕੇ, ਮੇਏ ਸੱਪ ਵਾਂਝੂ ਵਿੱਸ ਘੋਲਦੇ ਨੇ ।  
ਕਦੀ ਆਖਦੇ ਮਾਰੀਏ ਆਪ ਮਰੀਏ, ਪਏ ਅੰਦਰੋਂ ਬਾਹਰੋਂ ਡੋਲਦੇ ਨੇ ।  
ਗੁਣ ਮਾੜਿਆਂ ਦੇ ਸਭੇ ਰਹਿਣ ਵਿੱਚੇ, ਮਾੜੇ ਮਾੜਿਆਂ ਥੇ ਦੁੱਖ ਫੋਲਦੇ ਨੇ ।  
ਸ਼ਾਨਦਾਰ ਨੂੰ ਕਰੇ ਨਾ ਕੋਈ ਝੂਠਾ, ਮਾੜਾ ਕੰਗਲਾ ਝੂਠਾ ਕਰ ਟੋਰਦੇ ਨੇ ।  
ਵਾਰਿਸ ਸ਼ਾਹ ਲੁਟਾਇੰਦੇ ਖੜੇ ਮਾੜੇ, ਮਾਰੇ ਖੰਫ ਦੇ ਮੂੰਹੋਂ ਨਾ ਬੋਲਦੇ ਨੇ ।

(ਅਣਪੁੱਜਦੇ=ਗਰੀਬ, ਵਿਸ ਘੋਲਦੇ=ਖਿੜਦੇ, ਖੰਫ=ਡਰ)

## 190. ਚੌਲਾਂ ਦੀਆਂ ਕਿਸਮਾਂ

ਮੁਸ਼ਕੀ ਚਾਵਲਾਂ ਦੇ ਭਰੇ ਆਣ ਕੋਠੇ, ਸੇਇਨ ਪੱਤੀਏ ਝੋਨੜੇ ਛੜੀਦੇ ਨੀ ।  
ਬਾਸਮਤੀ ਮੁਸਾਫਰੀ ਬੋਗਮੀ ਸਨ, ਹਰਿਚੰਦ ਤੇ ਜ਼ਰਦੀਏ ਧਰੀਦੇ ਨੀ ।  
ਸੱਠੀ ਕਰਚਕਾ ਸੇਉਲਾ ਘਰਤ ਕੰਟਲ, ਅਨੇਕੀਕਲਾ ਤੀਹਰਾ ਸਰੀ ਦੇ ਨੀ ।  
ਬਾਰੀਕ ਸਫੈਦ ਕਸਮੀਰ ਕਾਬਲ, ਖੁਰਸ਼ ਜਿਹੜੇ ਹੂਰ ਤੇ ਪਰੀ ਦੇ ਨੀ ।  
ਗੁੱਲੀਆਂ ਸੁੱਚੀਆਂ ਨਾਲ ਖੇਹਰੀਆਂ ਦੇ, ਮੇਤੀ ਚੂਰ ਲੰਬੇਰਾਂ ਜੜੀਦੇ ਨੀ ।  
ਵਾਰਿਸ ਸ਼ਾਹ ਇਹ ਜੇਵਰਾਂ ਘੜਨ ਖਾਤਰ, ਪਿੰਡ ਪਿੰਡ ਸੁਨਿਆਰੜੇ ਫੜੀਦੇ ਨੀ ।

(ਗੁੱਲੀਆਂ=ਸੋਨਾ, ਸੱਠੀ=ਸੱਠਾ ਦਿਨਾਂ ਵਿੱਚ ਪੱਕਣ ਵਾਲਾ ਚੌਲ)

## 191. ਗਹਿਣਿਆਂ ਦੀ ਸਜਾਵਟ

ਕੰਡਣ ਨਾਲ ਜੰਜੀਰੀਆਂ ਪੰਜ ਮਈਆਂ, ਹਾਰ ਨਾਲ ਲੋਗੋਰ ਪੁਰਾਇਉ ਨੇ ।  
ਤਰਗਾਂ ਨਾਲ ਕਪੂਰਾਂ ਦੇ ਜੁੱਟ ਸੁੱਚੇ, ਤੋੜੇ ਪਾਉਂਟੇ ਗਜਰੀਆਂ ਛਾਇਉ ਨੇ ।  
ਪਹੁੰਚੀ ਚੌਂਕੀਆਂ ਨਾਲ ਹਮੇਲ ਮਾਲਾ, ਮੁਹਰ ਬਿਛੁਏ ਨਾਲ ਘੜਾਇਉ ਨੇ ।  
ਸੋਹਣੀਆਂ ਅੱਲੀਆਂ ਪਾਨ ਪਾਜ਼ੇਬ ਪੱਖੇ, ਘੁੰਗਰਿਆਲੜੇ ਘੁੰਗਰੂ ਲਾਇਉ ਨੇ ।  
ਜਿਵੇਂ ਨਾਲ ਨੈਗਿਰੀ ਤੇ ਚੌਂਪ ਕਲੀਆਂ, ਕਾਨ ਫੂਲ ਤੇ ਸੀਸ ਬਣਾਇਉ ਨੇ ।  
ਵਾਰਿਸ ਸ਼ਾਹ ਗਹਿਣਾ ਠੀਕ ਚਾਕ ਆਹਾ, ਸੋਈ ਖੱਟੜੇ ਚਾ ਪਵਾਇਉ ਨੇ ।

## 192. ਤਥਾ

ਅਸਕੰਦਰੀ ਨੇਵਰਾਂ ਬੀਰ-ਬਲੀਆਂ, ਪਿੱਪਲ ਪੱਤਰੇ ਝੁਮਕੇ ਸਾਰਿਆਂ ਨੇ ।  
ਹਸ ਕੜੇ ਛੜਕੰਡਣਾ ਨਾਲ ਬੂਲਾਂ, ਵੱਧੀ ਡੋਲ ਮਿਆਂਨੜਾ ਧਾਰਿਆਂ ਨੇ ।  
ਚੱਨਣਹਾਰ ਲੂਹਲਾਂ ਟਿੱਕਾ ਨਾਲ ਬੀੜਾ, ਅਤੇ ਜੁਗਨੀ ਚਾ ਸਵਾਰਿਆ ਨੇ ।  
ਬਾਂਕਾਂ ਚੂੜੀਆਂ ਮੁਸ਼ਕ-ਬਲਾਈਆਂ ਭੀ, ਨਾਲ ਮਛਲੀਆਂ ਵਾਲੜੇ ਸਾਰਿਆਂ ਨੇ ।  
ਸੋਹਣੀ ਆਰਸੀ ਨਾਲ ਅੰਗੂਠੀਆਂ ਦੇ, ਇਤਰ-ਦਾਨ ਲਟਕਣ ਹਰਿਆਰਿਆ ਨੇ ।  
ਦਾਜ ਘੱਤ ਕੇ ਤੌਂਕ ਸੰਦੂਕ ਬੱਧੇ, ਸੁਣੇ ਕੀ ਕੀ ਦਾਜ ਰੰਗਾਇਆ ਨੇ ।  
ਵਾਰਿਸ ਸ਼ਾਹ ਮੀਆਂ ਅਸਲ ਦਾਜ ਰਾਂਝਾ, ਇਕ ਉਹ ਬਦਰੰਗ ਕਰਾਇਆ ਨੇ ।

(ਮਿਆਂਨੜਾ=ਸਰੀਫ ਲੋਕਾਂ ਦੀ ਪਰਦੇਦਾਰ ਪਾਲਕੀ)

## 193. ਕੱਪੜਿਆਂ ਦੀਆਂ ਭਾਂਤਾਂ

ਲਾਲ ਪੱਖੀਆਂ ਅਤੇ ਮਤਾਰ ਲਾਚੇ, ਖੰਨ ਰੇਸ਼ਮੀ ਖੇਸ ਸਲਾਰੀਆਂ ਨੇ ।  
ਮਾਂਗ ਚੌਂਕ ਪਟਾਂਗਲਾਂ ਚੂੜੀਏ ਸਨ, ਬੁੰਦਾਂ ਅਤੇ ਪੰਜਦਾਈਆਂ ਸਾਰੀਆਂ ਨੇ ।  
ਚੌਂਪ ਛਾਇਲਾਂ ਤੇ ਨਾਲ ਚਾਰ ਸੂਤੀ, ਚੰਦਾਂ ਮੇਰਾਂ ਦੇ ਬਾਨੂਣੂੰ ਛਾਰੀਆਂ ਨੇ ।  
ਸਾਲੂ ਪੱਤਰੇ ਚਾਦਰਾਂ ਬਾਫੜੇ ਦੀਆਂ, ਨਾਲ ਭੋਛਣਾਂ ਦੇ ਫੁਲਕਾਰੀਆਂ ਨੇ ।  
ਵਾਰਿਸ ਸ਼ਾਹ ਚਿਕਨੀ ਸਿਰੋਪਾਉ ਖਾਸੇ, ਪੇਸ਼ਾਕੀਆਂ ਨਾਲ ਦੀਆਂ ਭਾਰੀਆਂ ਨੇ ।

(ਬਾਫੜਾ=ਕਸੂਰ ਵਿੱਚ ਬੁਣਿਆ ਕੱਪੜਾ, ਭੋਛਣਾਂ=ਪੁਸ਼ਾਕਾਂ)

## 194. ਦਾਜ ਦਾ ਸਾਮਾਨ

ਲਾਲ ਘੱਗਰੇ ਕਾਢਵੇਂ ਨਾਲ ਮਸ਼ਰੂ, ਮੁਸ਼ਕੀ ਪੱਗਾਂ ਦੇ ਨਾਲ ਤਸੀਲੜੇ ਨੀ ।  
ਦਰਿਆਈ ਦੀਆਂ ਚੋਲੀਆਂ ਨਾਲ ਮਹਿੜੇ, ਕੀਮਖਾਬ ਤੇ ਚੁੰਨੀਆਂ ਪੀਲੜੇ ਨੇ ।  
ਬੋਕ ਬੰਦ ਤੇ ਅੰਬਰੀ ਬਾਦਲਾ ਸੀ, ਜ਼ਰੀ ਖਾਸ ਚੈਤਾਰ ਰਸੀਲੜੇ ਨੀ ।  
ਚਾਰਖ਼ਾਨੀਏ ਡੇਰੀਏ ਮਲਮਲਾਂ ਸਨ, ਚੌਂਪ ਛਾਇਲਾਂ ਨਿਪਟ ਸੁਖੀਲੜੇ ਨੀ ।  
ਇਲਾਹ ਤੇ ਜਾਲੀਆਂ ਝਿੰਮੀਆਂ ਸਨ, ਸ਼ੀਰ ਸੱਕਰ ਗੁਲਬਦਨ ਰਸੀਲੜੇ ਨੀ ।  
ਵਾਰਿਸ ਸ਼ਾਹ ਦੇ ਓਢਣੀਆਂ ਹੀਰ ਰਾਂਝਾ, ਸੁੱਕੇ ਤੀਲੜੇ ਤੇ ਬੁਰੇ ਗੀਲੜੇ ਨੀ ।

(ਮਸ਼ਰੂ=ਮਸ਼ਰੂਹ, ਸ਼ਰਾ ਅਨੁਸਾਰ, ਬੋਕ ਬੰਦ=ਕੀਮਤੀ ਕੱਪੜੇ ਢੱਕਣ ਲਈ ਗਿਲਾਫ, ਝੰਮੀ=ਜਨਾਨਾ ਦੁਸ਼ਾਲਾ, ਨਿਪਟ ਸੁਖੇਲੜਾ=ਪੂਰਾ ਆਰਾਮ, ਬੁਰੇ ਗੀਲੜੇ=ਮੰਦੇ ਹਾਲ)

## 195. ਭਾਂਡਿਆਂ ਦੀ ਸਜਾਵਟ

ਸੁਰਮੇਦਾਨੀਆਂ ਥਾਲੀਆਂ ਥਾਲ ਛੰਨੇ, ਲੋਹ ਕੜਛ ਦੇ ਨਾਲ ਕੜਾਹੀਆਂ ਦੇ ।  
ਕੋਲ ਨਾਲ ਸਨ ਬੁਗੁਣੇ ਸਨ ਤਬਲਬਾਜ਼ਾਂ, ਕਾਬ ਅਤੇ ਪਰਾਤ ਬਰਵਾਹੀਆਂ ਦੇ ।  
ਚਮਚੇ ਬੋਲੂਏ ਵੱਧਣੇ ਦੇਗਚੇ ਭੀ, ਨਾਲ ਖੱਚੇ ਤਾਸ ਬਾਦਸ਼ਾਹੀਆਂ ਦੇ ।  
ਪਟ ਉਣੇ ਪਟੇਹੜਾਂ ਦਾਜ ਰੱਤੇ, ਜਿਗਰ ਪਾਟ ਗਏ ਵੇਖ ਕੇ ਰਾਹੀਆਂ ਦੇ ।  
ਘੁਮਿਆਰਾਂ ਨੇ ਮੱਟਾਂ ਦੇ ਢੇਰ ਲਾਏ, ਢੁੱਕੇ ਬਹੁਤ ਬਾਲਣ ਨਾਲ ਕਾਹੀਆਂ ਦੇ ।  
ਦੇਗਾਂ ਖਿਚਦੇ ਘਤ ਜੰਜੀਰ ਰੱਸੇ, ਤੋਪਾਂ ਖਿਚਦੇ ਕਟਕ ਬਾਦਸ਼ਾਹੀਆਂ ਦੇ ।  
ਵਾਰਿਸ ਸ਼ਾਹ ਮੀਆਂ ਚਾਉ ਵਿਆਹ ਦਾ ਸੀ, ਸੁੰਢੇ ਫਿਰਨ ਖੰਧੇ ਮੰਗੂ ਮਾਹੀਆਂ ਦੇ ।

(ਬੁਗੁਣਾ=ਤੰਗ ਮੂੰਹ ਵਾਲਾ ਭਾਂਡਾ, ਕਾਬ=ਥਾਲੀ, ਤਾਸ=ਕਟੋਰੇ)

## 196. ਸਿਆਲਾਂ ਦਾ ਮੇਲ

ਡਾਰਾਂ ਖੂਬਾਂ ਦੀਆਂ ਸਿਆਲਾਂ ਦੇ ਮੇਲ ਆਈਆਂ, ਹੂਰ ਪਰੀ ਦੇ ਹੋਸ਼ ਗਵਾਉਂਦੀਆਂ ਨੇ ।  
ਲਖ ਜੱਟੀਆਂ ਮੁਸ਼ਕ ਲਪੇਟੀਆਂ ਨੇ, ਅੱਤਣ ਪਦਮਣੀ ਵਾਂਗ ਸੁਹਾਉਂਦੀਆਂ ਨੇ ।  
ਬਾਰਾਂ ਜਾਤ ਤੇ ਸੱਤ ਸਨਾਤ ਢੁੱਕੀ, ਰੰਗ ਰੰਗ ਦੀਆਂ ਸੂਰਤਾਂ ਆਉਂਦੀਆਂ ਨੇ ।  
ਉੱਤੇ ਭੋਛਣ ਸਨ ਪੰਜ ਟੂਲੀਏ ਦੇ, ਅਤੇ ਲੁੰਗੀਆਂ ਤੜ ਝਨਾਉ ਦੀਆਂ ਨੇ ।  
ਲੱਖ ਸਿੱਠਨੀ ਦੇਣ ਤੇ ਲੈਣ ਗਾਲੀਂ, ਵਾਹ ਵਾਹ ਕੀਹ ਸਿਹਰਾ ਗਾਉਂਦੀਆਂ ਨੇ ।  
ਪਰੀਜ਼ਾਦ ਜਟੇਟੀਆਂ ਨੈਣ ਖੂਨੀਂ ਨਾਲ, ਹੋਕ ਮਹੀਨ ਦੇ ਗਾਉਂਦੀਆਂ ਨੇ ।  
ਨਾਲ ਆਰਸੀ ਮੁਖੜਾ ਵੇਖ ਸੁੰਦਰ, ਖੇਲੁ ਆਸ਼ਕਾਂ ਨੂੰ ਤਰਸਾਉਂਦੀਆਂ ਨੇ ।  
ਇਕ ਖੇਲੁ ਕੇ ਚਾਦਰਾਂ ਕੱਢ ਛਾਤੀ, ਉਪਰਵਾੜਿਉ ਝਾਤੀਆਂ ਪਾਉਂਦੀਆਂ ਨੇ ।  
ਇੱਕ ਵਾਂਗ ਬਸਾਤੀਆਂ ਕੱਢ ਲਾਟੂ, ਵੀਰਾਰਾਧ ਦੀ ਨਾਫ ਵਿਖਾਉਂਦੀਆਂ ਨੇ ।  
ਇੱਕ ਤਾੜੀਆਂ ਮਾਰਦੀਆਂ ਨੱਚਦੀਆਂ ਨੇ, ਇੱਕ ਹੱਸਦੀਆਂ ਘੋੜੀਆਂ ਗਾਉਂਦੀਆਂ ਨੇ ।  
ਇੱਕ ਗਾਉ ਕੇ ਕੋਇਲਾਂ ਕਾਂਗ ਹੋਈਆਂ, ਇੱਕ ਰਾਹ ਵਿੱਚ ਦੇਹਰੜੇ ਲਾਉਂਦੀਆਂ ਨੇ ।  
ਇਕ ਆਖਦੀਆਂ ਮੇਰ ਨਾ ਮਾਰ ਮੇਰਾ, ਇਕ ਵਿਚ ਮਮੇਲੜਾ ਗਾਉਂਦੀਆਂ ਨੇ ।  
ਵਾਰਿਸ ਸ਼ਾਹ ਜਿਉਂ ਸ਼ੇਰ ਗੜ੍ਹ ਪਟਣ ਮੱਕੇ, ਲਖ ਸੰਗਤਾਂ ਜ਼ਿਆਰਤੀਂ ਆਉਂਦੀਆਂ ਨੇ ।

(ਖੂਬਾਂ=ਸੁਹਣਿਆਂ, ਅੱਤਣ=ਉਹ ਥਾਂ ਜਿੱਥੇ ਸਾਰੀਆਂ ਕੁੜੀਆਂ ਖੇਡਣ ਲਈ ਇਕੱਠੀਆਂ ਹੁੰਦੀਆਂ ਹਨ, ਸਨਾਤ=ਨੀਚ ਜਾਤ, ਆਰਸੀ=ਸ਼ੀਸ਼ਾ, ਲਾਟੂ=ਛਾਤੀਆਂ ਤੇ ਜੇਬਨ ਦਾ ਉਭਾਰ, ਬਸਾਤੀ=ਮੁਨਿਆਰ, ਨਾਫ=ਧੁੰਨੀ)

## 197. ਤਥਾ

ਜਿਵੇਂ ਲੋਕ ਨਗਾਹੇ ਤੇ ਰਤਨ ਹਾਜੀ, ਢੋਲ ਮਾਰਦੇ ਤੇ ਰੰਗ ਲਾਂਵਦੇ ਨੇ ।  
ਭੜਥੂ ਮਾਰ ਕੇ ਫੁਮਣੀਆਂ ਘੱਤਦੇ ਨੇ, ਇੱਕ ਆਂਵਦੇ ਤੇ ਇੱਕ ਜਾਂਵਦੇ ਨੇ ।  
ਜਿਹੜੇ ਸਿਦਕ ਦੇ ਨਾਲ ਚਲ ਆਂਵਦੇ ਨੇ, ਕਦਮ ਚੁੰਮ ਮੁਰਾਦ ਸਭ ਪਾਂਵਦੇ ਨੇ ।  
ਵਾਰਿਸ ਸ਼ਾਹ ਦਾ ਚੂਰਮਾ ਕੁਟ ਕੇ ਤੇ, ਦੇ ਫ਼ਾਤਿਹਾ ਵੰਡ ਵੰਡਾਂਵਦੇ ਨੇ ।

## 198. ਖੇੜਿਆਂ ਦੀ ਜੰਵ ਦੀ ਚੜ੍ਹਤ

ਚੜ੍ਹ ਘੋੜਿਆਂ ਖੇੜਿਆਂ ਗੰਢ ਫੇਰੀ, ਚੜ੍ਹੇ ਗਭਰੂ ਡੰਕ ਵਜਾਇ ਕੇ ਜੀ ।  
ਕਾਠੀਆਂ ਸੁਰਖ ਬਨਾਤ ਦੀਆਂ ਹੱਥ ਨੇਜੇ, ਦਾਰੂ ਪੀ ਕੇ ਧਰਗ ਵਜਾਇਕੇ ਜੀ ।  
ਘੋੜੀ ਪਾਖਰਾਂ ਸੋਨੇ ਦੀਆਂ ਸਾਖਤਾਂ ਨੇ, ਲੂਹਲਾਂ ਹੋਰ ਹਮੇਲ ਛਣਕਾਇਕੇ ਜੀ ।  
ਕੇਸਰ ਭਿੰਨੜੇ ਪੱਗਾਂ ਦੇ ਪੇਚ ਬੱਧੇ, ਵਿੱਚ ਕਲਗੀਆਂ ਜਿਗਾ ਲਗਾਇਕੇ ਜੀ ।  
ਸਿਹਰੇ ਫੁੱਲਾਂ ਦੇ ਤੁੱਰਿਆਂ ਨਾਲ ਲਟਕਣ, ਟਕੇ ਦਿੱਤੇ ਨੀ ਲਖ ਲੁਟਾਇਕੇ ਜੀ ।  
ਢਾਡੀ ਭੁਗਤੀਏ ਕੰਜਰੀਆਂ ਨਕਲੀਏ ਸਨ, ਅਤੇ ਡੂਮ ਸਰੋਦ ਵਜਾਇਕੇ ਜੀ ।  
ਕਸ਼ਮੀਰੀ ਤੇ ਦਖਣੀ ਨਾਲ ਵਾਜੇ, ਭੇਰੀ ਤੂਤੀਆਂ ਵੱਜੀਆਂ ਚਾਇਕੇ ਜੀ ।  
ਵਾਰਿਸ ਸ਼ਾਹ ਦੇ ਮੁਖ ਤੇ ਬੰਨ੍ਹ ਮੁਕਟਾ, ਸੋਇਨ ਸਿਹਰੇ ਬੰਨ੍ਹ ਬੰਨ੍ਹਾਇਕੇ ਜੀ ।

(ਪਾਖਰਾਂ=ਲੜਾਈ ਵਿੱਚ ਘੋੜੇ ਤੇ ਪਾਉਣ ਵਾਲੀ ਲੋਹੇ ਦੀ ਪੁਸ਼ਾਕ ਸਾਖਤ=  
ਘੋੜੇ ਦੀ ਪੂਛ ਤੇ ਪਾਉਣ ਵਾਲਾ ਸਾਜ਼, ਜਿਗਾ=ਪਗੜੀ ਉਤੇ ਲਾਉਣ ਵਾਲਾ  
ਗਹਿਣਾ, ਭੁਗਤੀਏ=ਨੱਚਣ ਵਾਲੇ, ਰਾਸਧਾਰੀਏ, ਭੇਰੀ=ਬਿਗਲ ਵਜਾਉਣ ਵਾਲਾ)

## 199. ਆਤਿਸ਼ਬਾਜ਼ੀ

ਆਤਿਸ਼ ਬਾਜ਼ੀਆਂ ਛੁਟਦੀਆਂ ਫੁਲ ਝੜੀਆਂ, ਫੂਹੀ ਛੁੱਟੇ ਤੇ ਬਾਜ਼ ਹਵਾ ਮੀਆਂ ।  
ਹਾਥੀ ਮੋਰ ਤੇ ਚਰਖੀਆਂ ਝਾੜ ਛੁੱਟਣ, ਤਾੜ ਤਾੜ ਪਟਾਕਿਆਂ ਪਾ ਮੀਆਂ ।  
ਸਾਵਨ ਭਾਦੋਂ ਕਮਚੀਆਂ ਨਾਲ ਚਹਿਕੇ, ਟਿੰਡ ਚੂਹਿਆਂ ਦੀ ਕਰੇ ਤਾ ਮੀਆਂ ।  
ਮਹਿਤਾਬੀਆਂ ਟੇਟਕੇ ਚਾਦਰਾਂ ਸਨ, ਦੇਵਣ ਚੱਕੀਆਂ ਵੱਡੇ ਰਸਾ ਮੀਆਂ ।

(ਰਸਾ=ਸੁਆਦ)

## 200. ਖੇੜੇ ਜੰਵ ਲੈ ਕੇ ਢੁੱਕੇ

ਮਿਲੇ ਮੇਲ ਸਿਆਲਣਾਂ ਜੰਜ ਆਂਦੀ, ਲੱਗੀਆਂ ਸੌਣ ਸੁਪੱਤ ਕਰਾਵਣੇ ਨੂੰ ।  
ਘੱਤ ਸੁਰਮ ਸਲਾਈਆਂ ਦੇਣ ਗਾਲ੍ਹੀ, ਅਤੇ ਖੜਕਣੇ ਨਾਲ ਖਿਡਾਵਣੇ ਨੂੰ ।  
ਮੈਲੀ ਨਾਲ ਚਾ ਕਛਿਆ ਗਭਰੂ ਨੂੰ ਰੋੜੀ ਲੱਗੀਆਂ ਆਨ ਖੇਵਾਵਣੇ ਨੂੰ ।  
ਭਰੀ ਘੜੀ-ਘੜੇਲੀ ਤੇ ਕੁੜੀ ਨ੍ਹਾਤੀ, ਆਈਆਂ ਫੇਰ ਨਿਕਾਰ ਪੜਾਵਣੇ ਨੂੰ ।  
ਮੈਲੀ ਨਾਲ ਚਾ ਕੱਛਿਆ ਗੱਭਰੂ ਨੂੰ, ਰੋੜੀ ਲੱਗੀਆਂ ਆਣ ਖਵਾਵਣੇ ਨੂੰ ।  
ਵਾਰਿਸ ਸ਼ਾਹ ਵਿਆਹ ਦੇ ਗੀਤ ਮਿੱਠੇ, ਕਾਜ਼ੀ ਆਇਆ ਮੇਲ ਮਿਲਾਵਣੇ ਨੂੰ ।

(ਸੌਣ ਸੁਪਤ=ਇਸ ਭਾਂਤ ਦੀ ਸੌਗੰਧ ਜਿਹਦੇ ਵਿੱਚ ਵਿਆਹੰਦੜ ਵਚਨ  
ਦਿੰਦਾ ਹੈ ਕਿ ਉਹ ਆਪਣੀ ਵਿਆਹੀ ਜਾਣ ਵਾਲੀ ਸਾਥਣ ਤੋਂ ਬਗੈਰ  
ਹੋਰ ਹਰ ਇਸਤਰੀ ਨੂੰ ਆਪਣੀ ਮਾਂ, ਭੈਣ ਜਾਂ ਪੁੱਤਰੀ ਸਮਝੇਗਾ,  
ਖੜਕਣੇ=ਵਿਆਹ ਦੀ ਰਸਮ ਜਿਹਦੇ ਵਿੱਚ ਕੁੜੀਆਂ ਆਟੇ ਦੀਆਂ  
ਖੇਡਾਂ ਬਣਾ ਕੇ ਲਾੜੇ ਤੋਂ ਲਾਗ ਲੈਂਦੀਆਂ ਹਨ, ਰੋੜੀ=ਗੁੜ, ਘੜੀ-  
ਘੜੇਲੀ=ਵਿਆਹ ਦੀ ਇੱਕ ਰਸਮ ਜਿਹਦੇ ਵਿੱਚ ਕੁੜੀਆਂ ਲਾੜੇ  
ਲਾੜੀ ਨੂੰ ਖੂਹ ਵਿੱਚੋਂ ਪਾਣੀ ਦੇ ਡੋਲ ਖਿੱਚਣ ਲਈ ਕਹਿੰਦੀਆਂ  
ਅਤੇ ਇੱਕ ਘੜਾ ਭਰਨ ਲਈ ਆਖਦੀਆਂ ਹਨ)

## 201. ਤਥਾ

ਭੇਟਕ ਮੰਗਦੀਆਂ ਸਾਲੀਆਂ ਚੀਚ ਛੱਲਾ, ਦੁਧ ਦੇ ਅਣਯਧੜੀ ਚਿੜੀ ਦਾ ਵੇ ।  
ਦੁਧ ਦੇ ਗੋਹੀਰੇ ਦਾ ਚੇ ਜੱਟਾ, ਨਾਲੇ ਦੱਛਣਾ ਖੰਡ ਦੀ ਪੁੜੀ ਦਾ ਵੇ ।  
ਲੋਂਗਾਂ ਮੰਜੜਾ ਨਦੀ ਵਿੱਚ ਕੋਟ ਕਰਦੇ, ਘਟ ਘੁੱਟ ਛੱਲਾ ਕੁੜੀ ਚਿੜੀ ਦਾ ਵੇ ।  
ਬਿਨਾਂ ਬਲਦਾਂ ਦੇ ਖੂਹ ਦੇ ਗੋੜ ਸਾਨੂੰ, ਵੇਖਾਂ ਕਿੱਕਰਾਂ ਉਹ ਵੀ ਗਿੜੀ ਦਾ ਵੇ ।  
ਤੰਬੂ ਤਾਣ ਦੇ ਖਾਂ ਸਾਨੂੰ ਬਾਝ ਥੰਮਾਂ, ਪਹੁੰਚਾ ਦੇ ਖਾਂ ਸੋਇਨੇ ਦੀ ਚਿੜੀ ਦਾ ਵੇ ।  
ਇੱਕ ਮੁਨਸ ਕਸੀਰੇ ਦਾ ਖਰੀ ਮੰਗੇ, ਹਾਥੀ ਪਾਇ ਕੁੱਜੇ ਵਿੱਚ ਫੜੀ ਦਾ ਵੇ ।  
ਸਾਡੇ ਪਿੰਡ ਦੇ ਚਾਕ ਨੂੰ ਦੇ ਅੰਮਾਂ, ਲੇਖਾ ਨਾਲ ਤੇਰੇ ਇਵੇਂ ਵਰੀ ਦਾ ਵੇ ।  
ਵਾਰਿਸ ਸ਼ਾਹ ਜੀਜਾ ਖਿੜਿਆ ਵਾਂਗ ਫੁੱਲਾਂ, ਜਿਵੇਂ ਫੁਲ ਗੁਲਾਬ ਖਿੜੀ ਦਾ ਵੇ ।

(ਭੇਟਕ=ਭੋਟਾ, ਗੁਹੀਰਾ=ਜੰਗਲ ਵਿੱਚ ਖੁੱਡਾਂ ਦੇ ਵਿੱਚ ਰਹਿਣ ਵਾਲਾ  
ਜਹਿਰੀਲਾ ਗਿਰਗਟ, ਕਿੱਕਰਾਂ=ਕਿਵੇਂ, ਪਹੁੰਚਾ=ਪੈਰ, ਕਸੀਰੇ ਦਾ ਮੁਨਸ=  
ਨਿਕੰਮਾ ਆਦਮੀ, ਖਰੀ=ਵਧੀਆ, ਸੁੱਧ, ਵਰੀ=ਲਾੜੇ ਵਾਲੇ ਪਾਸੇ ਵੱਲੋਂ  
ਲਾੜੀ ਲਈ ਲਿਆਂਦੇ ਕੱਪੜੇ ਅਤੇ ਗਹਿਣੇ ਆਦਿ)

## 202. ਸੈਦਾ

ਅਨੀ ਸੋਹਣੀਏ ਛੈਲ ਮਲੂਕ ਕੁੜੀਏ, ਸਾਥੋਂ ਏਤਨਾ ਝੋੜ ਨਾ ਝਿੜੀ ਦਾ ਨੀ ।  
ਸਈਆਂ ਤਿੰਨ ਸੌ ਸੱਠ ਬਲਕੀਸ ਰਾਣੀ, ਇਹ ਲੈ ਚੀਚ ਛੱਲਾ ਇਸ ਦੀ ਪਿੜੀ ਦਾ ਨੀ ।  
ਚੜ੍ਹਿਆ ਸਾਵਣ ਤੇ ਬਾਗ਼ ਬਹਾਰ ਹੋਈ, ਦਭ ਕਾਹ ਸਰਕੜਾ ਖਿੜੀ ਦਾ ਨੀ ।  
ਟੰਗੀ ਪਾ ਢੰਗਾ ਦੇਹਨੀ ਪੂਰ ਕੱਢੀ, ਇਹ ਲੈ ਦੁਧ ਅਣਯਧੜੀ ਚਿੜੀ ਦਾ ਨੀ ।  
ਦੁਧ ਲਿਆ ਗੋਹੀਰੇ ਦਾ ਚੇ ਕੁੜੀਏ, ਇਹ ਲੈ ਪੀ ਜੇ ਬਾਪ ਨਾ ਲੜੀ ਦਾ ਨੀ ।  
ਸੂਹੀਆਂ ਸਾਵੀਆਂ ਨਾਲ ਬਹਾਰ ਤੇਰੀ, ਮੁਸ਼ਕ ਆਂਵਦਾ ਲੋਂਗਾਂ ਦੀ ਧੜੀ ਦਾ ਨੀ ।  
ਖੰਡ ਪੁੜੀ ਦੀ ਦੱਛਣਾ ਦਿਆਂ ਤੈਨੂੰ, ਤੁੱਕਾ ਲਾਵੀਏ ਵਿਚਲੀ ਧੜੀ ਦਾ ਨੀ ।  
ਚਾਲ ਚਲੋਂ ਮੁਰਗਾਈਆਂ ਤੇ ਤਰੋਂ ਤਾਰੀ, ਬੋਲਿਆਂ ਫੁਲ ਗੁਲਾਬ ਦਾ ਝੜੀ ਦਾ ਨੀ ।  
ਕੋਟ ਨਦੀ ਵਿੱਚ ਲੈ ਸਣੇ ਲੋਂਗ ਮੰਜਾ, ਤੇਰੇ ਸੌਣ ਨੂੰ ਕੋਣ ਲੈ ਵੜੀ ਦਾ ਨੀ ।  
ਇੱਕ ਗੱਲ ਭੁੱਲੀ ਮੇਰੇ ਯਾਦ ਆਈ, ਰੋਟ ਸੁਖਿਆ ਪੀਰ ਦਾ ਧੜੀ ਦਾ ਨੀ ।  
ਬਾਝ ਬਲਦਾਂ ਦੇ ਖੂਹ ਭਜਾ ਦਿੱਤਾ, ਅੱਡਾ ਖੜਕਦਾ ਕਾਠ ਦੀ ਕੜੀ ਦਾ ਨੀ ।  
ਝਬ ਨਹਾ ਲੈ ਬੁੱਕ ਭਰ ਛੈਲ ਕੁੜੀਏ, ਚਾਉ ਖੂਹ ਦਾ ਨਾਲ ਲੈ ਖੜੀ ਦਾ ਨੀ ।  
ਹੋਰ ਕੋਣ ਹੈ ਨੀ ਜਿਹੜੀ ਮੁਨਸ ਮੰਗੇ, ਅਸਾਂ ਮੁਨਸ ਲੱਧਾ ਜੋੜ ਜੁੜੀ ਦਾ ਨੀ ।  
ਅਸਾਂ ਭਾਲ ਕੇ ਸਾਰਾ ਜਹਾਨ ਆਂਦਾ, ਜਿਹੜਾ ਸਾੜਿਆਂ ਮੂਲ ਨਾ ਸੜੀਦਾ ਨੀ ।  
ਇੱਕ ਚਾਕ ਦੀ ਭੈਣ ਤੇ ਤੁਸੀਂ ਸੱਭੇ, ਚਲੇ ਨਾਲ ਮੇਰੇ ਜੋੜ ਜੁੜੀ ਦਾ ਨੀ ।  
ਵਾਰਿਸ ਸ਼ਾਹ ਘੇਰਾ ਕਾਹਨੂੰ ਘਤਿਉ ਜੇ, ਜੇਹਾ ਚੰਨ ਪਰਵਾਰ ਵਿੱਚ ਵੜੀਦਾ ਨੀ ।

(ਝੋੜ=ਝਗੜਾ, ਪਿੜੀ=ਬਾਂਸ ਦੀ ਛੋਟੀ ਜਹੀ ਪਟਾਰੀ, ਢੰਗਾ ਪਾ ਕੇ=ਜੁਟ  
ਪਾ ਕੇ, ਖੰਡ ਪੁੜੀ=ਸੁਹਾਗ ਪਟਾਰੀ, ਕੋਟ ਨਦੀ ਵਿੱਚ=ਨਦੀ ਦੇ ਵਿਚਾਲੇ ਸੁੱਕੀ  
ਥਾਂ, ਧੜੀ=ਜਿਹਦਾ ਭਾਰ ਇੱਕ ਧੜੀ ਹੋਵੇ, ਚੰਨ ਪਰਵਾਰ=ਅਸਮਾਨ ਵਿੱਚ ਚੰਦ  
ਦੁਆਲੇ ਚਾਨਣ ਦਾ ਇੱਕ ਚੱਕਰ)

### 203. ਕਾਜ਼ੀ ਨਾਲ ਹੀਰ ਦੇ ਸਵਾਲ ਜਵਾਬ

ਕਾਜ਼ੀ ਸੱਦਿਆ ਪੜ੍ਹਨ ਨਕਾਹ ਨੂੰ ਜੀ, ਨੱਢੀ ਵਿਹਰ ਬੈਠੀ ਨਹੀਂ ਬੋਲਦੀ ਹੈ ।  
ਮੈਂ ਤਾਂ ਮੰਗ ਰੰਝੇਟੇ ਦੀ ਹੋ ਚੁੱਕੀ, ਮਾਉਂ ਕੁਫਰ ਤੇ ਗ਼ੈਬ ਕਿਉਂ ਤੋਲਦੀ ਹੈ ।  
ਨਜ਼ਾਅ ਵਕਤ ਸੈਤਾਨ ਜਿਉਂ ਦੇ ਪਾਈ, ਪਈ ਜਾਨ ਗ਼ਰੀਬ ਦੀ ਡੋਲਦੀ ਹੈ ।  
ਅਸਾਂ ਮੰਗ ਦਰਗਾਹ ਥੀਂ ਲਿਆ ਰਾਂਝਾ, ਸਿਦਕ ਸੱਚ ਜ਼ਬਾਨ ਥੀਂ ਬੋਲਦੀ ਹੈ ।  
ਮੱਖਣ ਨਜ਼ਰ ਰੰਝੇਟੇ ਦੇ ਅਸਾਂ ਕੀਤਾ, ਸੁੰਬੀ ਮਾਉਂ ਕਿਉਂ ਛਾਹ ਨੂੰ ਤੋਲਦੀ ਹੈ ।  
ਵਾਰਿਸ ਸਾਹ ਮੀਆਂ ਅੰਨ੍ਹੇ ਮੇਉ ਵਾਂਗੂੰ, ਪਈ ਮੂਤ ਵਿੱਚ ਮੱਛੀਆਂ ਟੋਲਦੀ ਹੈ ।

(ਵਿਹਰ ਬੈਠਣਾ=ਬਾਗ਼ੀ ਹੋ ਜਾਣਾ, ਨਜ਼ਾਅ=ਮਰਨ ਕੰਢਾ, ਛਾਹ=ਲੱਸੀ,  
ਮੇਉ=ਮੱਛੀਆਂ ਫੜਨ ਵਾਲਾ)

### 204. ਕਾਜ਼ੀ

ਕਾਜ਼ੀ ਮਹਿਕਮੇ ਵਿੱਚ ਇਰਸ਼ਾਦ ਕੀਤਾ, ਮੰਨ ਸ਼ਰ੍ਹਾ ਦਾ ਹੁਕਮ ਜੇ ਜੀਵਣਾ ਈ ।  
ਬਾਅਦ ਮੌਤ ਦੇ ਨਾਲ ਈਮਾਨ ਹੀਰੇ, ਦਾਖ਼ਲ ਵਿੱਚ ਬਹਿਸ਼ਤ ਦੇ ਥੀਵਣਾ ਈ ।  
ਨਾਲ ਜ਼ੈਕ ਦੇ ਸ਼ੈਕ ਦਾ ਨੂਰ ਸ਼ਰਬਤ ਵਿੱਚ ਜੰਨਤੁਲ-ਅਦਨ ਦੇ ਪੀਵਣਾ ਈ ।  
ਚਾਦਰ ਨਾਲ ਹਿਆ ਦੇ ਸਤਰ ਕੀਜੇ, ਕਾਹ ਦਰਜ਼ ਹਰਾਮ ਦੀ ਸੀਵਣਾ ਈ ।

(ਇਰਸ਼ਾਦ ਕੀਤਾ=ਹੁਕਮ ਦਿੱਤਾ, ਕਿਹਾ, ਜੰਨਤੁਲ-ਅਦਨ=ਬਹਿਸ਼ਤ,  
ਹਿਆ=ਸ਼ਰਮ, ਸਤਰ=ਪਰਦਾ ਦਰਜ਼=ਛੋਟੀ ਜਹੀ ਕਾਤਰ, ਕਾਹ=ਕਿਉਂ)

### 205. ਹੀਰ

ਹੀਰ ਆਖਦੀ ਜੀਵਣਾ ਭਲਾ ਸੇਈ, ਜਿਹੜਾ ਹੋਵੇ ਭੀ ਨਾਲ ਈਮਾਨ ਮੀਆਂ ।  
ਸਭੇ ਜੱਗ ਫ਼ਾਨੀ ਹਿੱਕੇ ਰਬ ਬਾਕੀ, ਹੁਕਮ ਕੀਤਾ ਹੈ ਰਬ ਰਹਿਮਾਨ ਮੀਆਂ ।  
'ਕੁਲੇ ਸ਼ੈਹਇਨ ਖ਼ਲਕਨਾ ਜ਼ੋਜ਼ਈਨੇ, ਹੁਕਮ ਆਇਆ ਹੈ ਵਿੱਚ ਕੁਰਾਨ ਮੀਆਂ ।  
ਮੇਰੇ ਇਸ਼ਕ ਨੂੰ ਜਾਣਦੇ ਧੌਲ ਬਾਸ਼ਕ, ਲੈਹ ਕਲਮ ਤੇ ਜ਼ਿਮੀਂ ਆਸਮਾਨ ਮੀਆਂ ।

(ਕੁੱਲੇ ਸ਼ੈਹਇਨ ਖ਼ਲਕਨਾ ਜ਼ੋਜ਼ਈਨੇ= (ਕੁਰਾਨ ਮਜੀਦ ਵਿੱਚੋਂ) ਅਸੀਂ ਹਰ ਇੱਕ  
ਚੀਜ਼ ਦੇ ਜੋੜੇ ਬਣਾਏ ਹਨ, ਧਉਲ=ਧਰਤੀ ਹੇਠਲਾ ਬਲਦ, ਬਾਸ਼ਕ=ਸੱਪ)

### 206. ਕਾਜ਼ੀ

ਜੇਬਨ ਰੂਪ ਦਾ ਕੁੱਝ ਵਸਾਹ ਨਾਹੀਂ, ਮਾਨ ਮੱਤੀਏ ਮੁਸ਼ਕ ਪਲੱਟੀਏ ਨੀ ।  
ਨਬੀ ਹੁਕਮ ਨਕਾਹ ਫਰਮਾ ਦਿੱਤਾ, 'ਫ਼ਇਨਕਿਹੂ ਮਨ ਲੈ ਜੱਟੀਏ ਨੀ ।  
ਕਦੀ ਦੀਨ ਇਸਲਾਮ ਦੇ ਰਾਹ ਟੁਰੀਏ, ਜੜ੍ਹ ਕੁਫਰ ਦੀ ਜੀਉ ਤੋਂ ਪੱਟੀਏ ਨੀ ।  
ਜਿਹੜੇ ਛੱਡ ਹਲਾਲ ਹਰਾਮ ਤੱਕਣ, ਵਿੱਚ ਹਾਵੀਏ ਦੇਜ਼ਖੇ ਸੱਟੀਏ ਨੀ ।  
ਖੇੜਾ ਹੱਕ ਹਲਾਲ ਕਬੂਲ ਕਰ ਤੂੰ, ਵਾਰਿਸ ਸਾਹ ਬਣ ਬੈਠੀਏਂ ਵਹੁਟੀਏ ਨੀ ।

(ਰੱਬ ਫ਼ਇਨ ਕਿਹੂ=ਰੱਬ ਨੇ ਫ਼ਰਮਾਇਆ ਹੈ ਕਿ ਔਰਤਾਂ ਦਾ ਨਿਕਾਹ ਕਰੋ)

### 207. ਹੀਰ

ਕਲੂਬੁਲ-ਮੋਮਨੀਨ ਅਰਸ਼ ਅੱਲਾਹ ਤਾਲੂ, ਕਾਜ਼ੀ ਅਰਸ਼ ਖੁਦਾਇ ਦਾ ਢਾਹ ਨਾਹੀਂ ।  
ਜਿੱਥੇ ਰਾਂਝੇ ਦੇ ਇਸ਼ਕ ਮੁਕਾਮ ਕੀਤਾ, ਓਥੇ ਖੇੜਿਆਂ ਦੀ ਕੋਈ ਵਾਹ ਨਾਹੀਂ ।  
ਏਹੀ ਚੜ੍ਹੀ ਗੋਲੇਰ ਮੈਂ ਇਸ਼ਕ ਵਾਲੀ, ਜਿੱਥੇ ਹੋਰ ਕੋਈ ਚਾੜ੍ਹ ਲਾਹ ਨਾਹੀਂ ।  
ਜਿਸ ਜੀਵਣੇ ਕਾਨ ਈਮਾਨ ਵੇਚਾਂ, ਏਹਾ ਕੋਣ ਜੇ ਅੰਤ ਫ਼ਨਾਹ ਨਾਹੀਂ ।  
ਜੇਹਾ ਰੰਘੜਾਂ ਵਿੱਚ ਨਾ ਪੀਰ ਕੋਈ, ਅਤੇ ਲੁੱਧੜਾਂ ਵਿੱਚ ਬਾਦਸ਼ਾਹ ਨਾਹੀਂ ।  
ਵਾਰਿਸ ਸਾਹ ਮੀਆਂ ਕਾਜ਼ੀ ਸ਼ਰ੍ਹਾ ਦੇ ਨੂੰ, ਨਾਲ ਅਹਿਲ-ਤਰੀਕਤਾਂ ਰਾਹ ਨਾਹੀਂ ।

(ਹਾਵੀਆ=ਦੇਜ਼ਖ ਭਾਵ ਨਰਕ ਦਾ ਸਾਰਿਆਂ ਤੋਂ ਔਖਾ ਹਿੱਸਾ, ਕਲੂਬੁਲਮੋਮਨੀਨ=  
ਰੱਬ, ਚਾੜ੍ਹ ਲਾਹ=ਉਤਰਨਾ ਚੜ੍ਹਨਾ, ਕਾਨ=ਕਾਰਨ, ਅਹਿਲੇ ਤਰੀਕਤ=ਤਰੀਕਤ  
ਵਾਲੇ, ਕਮਾਲ=ਖੂਬੀ, ਪੂਰਣਤਾ)

### 208. ਕਾਜ਼ੀ

ਦੁੱਰੇ ਸ਼ਰ੍ਹਾ ਦੇ ਮਾਰ ਉਧੇੜ ਦੇਸਾਂ, ਕਰਾਂ ਉਮਰ ਖ਼ਿਤਾਬ ਦਾ ਨਿਆਉਂ ਹੀਰੇ ।  
ਘਤ ਕੱਖਾਂ ਦੇ ਵਿੱਚ ਮੈਂ ਸਾੜ ਸੁੱਟਾਂ, ਕੋਈ ਵੇਖਸੀ ਪਿੰਡ ਗਿਰਾਉਂ ਹੀਰੇ ।  
ਖੇੜਾ ਕਰੋਂ ਕਬੂਲ ਤਾਂ ਖ਼ੈਰ ਤੇਰੀ, ਛੱਡ ਚਾਕ ਰੰਝੇਟੇ ਦਾ ਨਾਉਂ ਹੀਰੇ ।  
ਅੱਖੀਂ ਮੀਟ ਕੇ ਵਕਤ ਲੰਘਾ ਮੋਈਏ, ਇਹ ਜਹਾਨ ਹੈ ਬੱਦਲਾਂ ਛਾਉਂ ਹੀਰੇ ।  
ਵਾਰਿਸ ਸਾਹ ਹੁਣ ਆਸਰਾ ਰਬ ਦਾ ਹੈ, ਜਦੋਂ ਵਿੱਟਰੇ ਬਾਪ ਤੇ ਮਾਉਂ ਹੀਰੇ ।

(ਵਿੱਟਰੇ=ਨਰਾਜ਼ ਹੋਏ, ਉਮਰ ਖ਼ਿਤਾਬ= ਮੁਸਲਮਾਨਾਂ ਦੇ ਦੂਜੇ ਖਲੀਫ਼ਾ, ਇਨ੍ਹਾਂ ਨੇ  
634 ਤੋਂ 644 ਈ ਤੱਕ ਖਿਲਾਫ਼ਤ ਕੀਤੀ । ਇਹ ਇਨਸਾਫ਼ਲਈ ਮਸ਼ਹੂਰ ਹਨ)

### 209. ਹੀਰ

ਰਲੇ ਦਿਲਾਂ ਨੂੰ ਪਕੜ ਵਿਛੋੜ ਦੱਦੇ, ਬੁਰੀ ਬਾਣ ਹੈ ਤਿਨ੍ਹਾਂ ਹਤਿਆਰਿਆਂ ਨੂੰ ।  
ਨਿਤ ਸ਼ਹਿਰ ਦੇ ਫ਼ਿਕਰ ਗ਼ਲਤਾਨ ਰਹਿੰਦੇ, ਏਹੇ ਸ਼ਾਮਤਾਂ ਰੱਬ ਦਿਆਂ ਮਾਰਿਆਂ ਨੂੰ ।  
ਖਾਵਣ ਵੱਢੀਆਂ ਨਿਤ ਈਮਾਨ ਵੇਚਣ, ਏਹੇ ਮਾਰ ਹੈ ਕਾਜ਼ੀਆਂ ਸਾਰਿਆਂ ਨੂੰ ।  
ਰਬ ਦੇਜ਼ਖਾਂ ਨੂੰ ਭਰੇ ਪਾ ਬਾਲਣ, ਕੇਹਾ ਦੇਸ ਹੈ ਅਸਾਂ ਵਿਚਾਰਿਆਂ ਨੂੰ ।  
ਵਾਰਿਸ ਸਾਹ ਮੀਆਂ ਬਈ ਬਹੁਤ ਔਖੀ, ਨਹੀਂ ਜਾਣਦੇ ਸਾਂ ਏਹਨਾਂ ਕਾਰਿਆਂ ਨੂੰ ।

(ਰਲੇ=ਆਪੇ ਵਿੱਚ ਮਿਲੇ, ਬਾਣ=ਆਦਤ, ਗ਼ਲਤਾਨ=ਫਸੈ ਹੋਏ)

### 210. ਕਾਜ਼ੀ

ਜਿਹੜੇ ਛੱਡ ਕੇ ਰਾਹ ਹਲਾਲ ਦੇ ਨੂੰ, ਤੱਕਣ ਨਜ਼ਰ ਹਰਾਮ ਦੀ ਮਾਰੀਅਨਗੇ ।  
ਕਬਰ ਵਿੱਚ ਬਹਾਇਕੇ ਨਾਲ ਗੁਰਜ਼ਾਂ, ਓਥੇ ਪਾਪ ਤੇ ਪੁੰਨ ਨਵਾਰੀਅਨਗੇ ।  
ਰੋਜ਼ ਹਸਰ ਦੇ ਦੇਜ਼ਖੀ ਪਕੜ ਕੇ ਤੇ, ਘੱਤ ਅੰਗ ਦੇ ਵਿੱਚ ਨਘਾਰੀਅਨਗੇ ।  
ਕੂਚ ਵਕਤ ਨਾ ਕਿਸੇ ਹੈ ਸਾਥ ਰਲਣਾ, ਖ਼ਾਲੀ ਦਸਤ ਤੇ ਜੇਬ ਭੀ ਝਾੜੀਅਨਗੇ ।  
ਵਾਰਿਸ ਸਾਹ ਇਹ ਉਮਰ ਦੇ ਲਾਲ ਮੁਹਰੇ, ਇੱਕ ਰੋਜ਼ ਨੂੰ ਆਕਬਤ ਹਾਰੀਅਨਗੇ ।

(ਨਵਾਰੀਅਨਗੇ=ਪੜਤਾਲ ਕਰਨਗੇ, ਆਕਬਤ=ਅੰਤ, ਮਰਨ ਪਿੱਛੋਂ)

## 211. ਹੀਰ

'ਕਾਲੂ-ਬਲਾ' ਦੇ ਦਿੰਹੁ ਨਿਕਾਹ ਬੱਧਾ, ਰੂਹ ਨਬੀ ਦੀ ਆਪ ਪੜ੍ਹਾਇਆ ਈ ।  
ਕੁਤਬ ਹੋਇ ਵਕੀਲ ਵਿੱਚ ਆਇ ਬੈਠਾ, ਹੁਕਮ ਰੱਬ ਨੇ ਆਪ ਕਰਾਇਆ ਈ ।  
ਜਬਰਾਈਲ ਮੇਕਾਈਲ ਗਵਾਹ ਚਾਰੇ, ਅਜ਼ਰਾਈਲ ਅਸਰਾਫੀਲ ਆਇਆ ਈ ।  
ਅਗਲਾ ਤੋੜ ਕੇ ਹੋਰ ਨਿਕਾਹ ਪੜ੍ਹਨਾ, ਆਖ ਰੱਬ ਨੇ ਕਦੋਂ ਫੁਰਮਾਇਆ ਈ ।

(ਕਾਲੂ ਬਲਾ=ਜਿਸ ਦਿਨ ਰੱਬ ਨਾਲ ਵਚਨ ਕੀਤਾ ਸੀ ਕੁਤਬ=ਵਕੀਲ,  
ਜਬਰਾਈਲ, ਮੇਕਾਈਲ, ਅਜ਼ਰਾਈਲ ਅਤੇ ਅਸਰਾਫੀਲ=ਫਰਿਸ਼ਤਿਆਂ ਦੇ ਨਾਂ)

## 212. ਤਬਾ

ਜਿਹੜੇ ਇਸ਼ਕ ਦੀ ਅੱਗ ਦੇ ਤਾਉ ਤਪੇ, ਤਿੰਨਾਂ ਦੋਸ਼ਖਾਂ ਨਾਲ ਕੀ ਵਾਸਤਾ ਈ ।  
ਜਿਨ੍ਹਾਂ ਇੱਕ ਦੇ ਨਾਉਂ ਤੇ ਸਿਦਕ ਬੱਧਾ, ਉਨ੍ਹਾਂ ਫਿਕਰ ਅੰਦੇਸ਼ਾ ਕਾਸ ਦਾ ਈ ।  
ਆਖਿਰ ਸਿਦਕ ਯਕੀਨ ਤੇ ਕੰਮ ਪੈਸੀ, ਮੌਤ ਚਰਗ ਇਹ ਪੁਤਲਾ ਮਾਸ ਦਾ ਈ ।  
ਦੋਸ਼ਖ ਮੇਰੀਆਂ ਮਿਲਣ ਬੇਸਿਦਕ ਝੂਠੇ, ਜਿਨ੍ਹਾਂ ਬਾਣ ਤੱਕਣ ਆਸ ਪਾਸ ਦਾ ਈ ।

(ਤਾਉ=ਗਰਮੀ, ਅੰਦੇਸ਼ਾ=ਅੰਦੇਸ਼ਾ, ਡਰ, ਚਰਗ=ਸਿਕਾਰੀ ਪਰਿੰਦਾ)

## 213. ਕਾਜ਼ੀ

ਲਿਖਿਆ ਵਿੱਚ ਕੁਰਾਨ ਕਿਤਾਬ ਦੇ ਹੈ, ਗੁਨਾਹਗਾਰ ਖੁਦਾ ਦਾ ਚੋਰ ਹੈ ਨੀ ।  
ਹੁਕਮ ਮਾਉਂ ਤੇ ਬਾਪ ਦਾ ਮੰਨ ਲੈਣਾ, ਇਹੋ ਰਾਹ ਤਰੀਕਤ ਦਾ ਜ਼ੋਰ ਹੈ ਨੀ ।  
ਜਿਨ੍ਹਾਂ ਨਾ ਮੰਨਿਆ ਪੱਛੇਤਾਇ ਰੋਸਣ, ਪੈਰ ਵੇਖ ਕੇ ਝੂਰਦਾ ਮੋਰ ਹੈ ਨੀ ।  
ਜੇ ਕੁੱਝ ਮਾਉਂ ਤੇ ਬਾਪ ਤੇ ਅਸੀਂ ਕਰੀਏ, ਓਥੇ ਤੁਪ ਦਾ ਕੁੱਝ ਨਾ ਜ਼ੋਰ ਹੈ ਨੀ ।

## 214. ਹੀਰ

ਕਾਜ਼ੀ ਮਾਉਂ ਤੇ ਬਾਪ ਇਕਰਾਰ ਕੀਤਾ, ਹੀਰ ਰਾਂਝੇ ਦੇ ਨਾਲ ਵਿਆਹੁਣੀ ਹੈ ।  
ਅਸਾਂ ਓਸ ਦੇ ਨਾਲ ਚਾ ਕੋਲ ਕੀਤਾ, ਲਬੇ-ਗੋਰ ਦੇ ਤੀਕ ਨਿਬਾਹੁਣੀ ਹੈ ।  
ਅੰਤ ਰਾਂਝੇ ਨੂੰ ਹੀਰ ਪਰਨਾ ਦੇਈ, ਕੋਈ ਰੋਜ਼ ਦੀ ਇਹ ਪ੍ਰਾਹੁਣੀ ਹੈ ।  
ਵਾਰਿਸ ਸ਼ਾਹ ਨਾ ਜਾਣਦੀ ਮੈਂ ਕਮਲੀ, ਖੁਰਸ ਸ਼ੇਰ ਦੀ ਗਏ ਨੂੰ ਡਾਹੁਣੀ ਹੈ ।

(ਲਬੇ-ਗੋਰ=ਮਰਨ ਤੱਕ, ਖੁਰਸ=ਖੁਰਾਕ)

## 215. ਕਾਜ਼ੀ

ਕੁਰਬ ਵਿੱਚ ਦਰਗਾਹ ਦਾ ਤਿੰਨਾਂ ਨੂੰ ਹੈ, ਜਿਹੜੇ ਹੱਕ ਦੇ ਨਾਲ ਨਿਕਾਹੀਅਨਗੇ ।  
ਮਾਉਂ ਬਾਪ ਦੇ ਹੁਕਮ ਦੇ ਵਿੱਚ ਚੱਲੇ, ਬਹੁਤ ਜ਼ੈਕ ਦੇ ਨਾਲ ਵਿਵਾਹੀਅਨਗੇ ।  
ਜਿਹੜੇ ਸ਼ਰ੍ਹਾ ਨੂੰ ਛੱਡ ਬੇਹੁਕਮ ਹੋਏ, ਵਿੱਚ ਹਾਵੀਏ ਜੇਜ਼ਖੇ ਲਾਹੀਅਨਗੇ ।  
ਜਿਹੜੇ ਹੱਕ ਦੇ ਨਾਲ ਪਿਆਰ ਵੰਡਣ, ਅੱਠ ਬਹਿਸ਼ਤ ਭੀ ਉਹਨਾਂ ਨੂੰ ਚਾਹੀਅਨਗੇ ।  
ਜਿਹੜੇ ਨਾਲ ਤਕੱਬਰੀ ਆਕੜਨਗੇ, ਵਾਂਗ ਈਦ ਦੇ ਬੱਕਰੇ ਢਾਹੀਅਨਗੇ ।  
ਤਨ ਪਾਲ ਕੇ ਜਿਨ੍ਹਾਂ ਖੁਦ-ਰੂਈ ਕੀਤੀ, ਅੱਗੇ ਅੱਗ ਦੇ ਆਕਬਤ ਡਾਹੀਅਨਗੇ ।  
ਵਾਰਿਸ ਸ਼ਾਹ ਮੀਆਂ ਜਿਹੜੇ ਬਹੁਤ ਸਿਆਣੇ, ਕਾਉਂ ਵਾਂਗ ਪਲਕ ਵਿੱਚ ਫਾਹੀਅਨਗੇ ।

(ਕੁਰਬ=ਨੇੜਤਾ, ਤਕੱਬਰੀ=ਗਰੂਰ, ਹੰਕਾਰ, ਖੁਦਰੂਈ=ਗਰੂਰ, ਘੁਮੰਡ)

## 216. ਹੀਰ

ਜਿਹੜੇ ਇੱਕ ਦੇ ਨਾਉਂ ਤੇ ਮਹਿਵ ਹੋਏ, ਮਨਜ਼ੂਰ ਖੁਦਾ ਦੇ ਰਾਹ ਦੇ ਨੇ ।  
ਜਿਨ੍ਹਾਂ ਸਿਦਕ ਯਕੀਨ ਤਹਿਕੀਕ ਕੀਤਾ, ਮਕਬੂਲ ਦਰਗਾਹ ਅੱਲਾਹ ਦੇ ਨੇ ।  
ਜਿਨ੍ਹਾਂ ਇੱਕ ਦਾ ਰਾਹ ਦਰੁਸਤ ਕੀਤਾ, ਤਿੰਨਾਂ ਫਿਕਰ ਅੰਦੇਸ਼ੇ ਕਾਰ ਦੇ ਨੇ ।  
ਜਿਨ੍ਹਾਂ ਨਾਮ ਮਹਿਬੂਬ ਦਾ ਵਿਰਦ ਕੀਤਾ, ਓ ਸਾਹਿਬ ਮਰਤਬਾ ਜਾਹ ਦੇ ਨੇ ।  
ਜਿਹੜੇ ਰਿਸ਼ਵਤਾਂ ਖਾਇ ਕੇ ਹੱਕ ਰੋੜ੍ਹਨ, ਓਹ ਚੋਰ ਉਚੱਕੜੇ ਰਾਹ ਦੇ ਨੇ ।  
ਇਹ ਕੁਰਾਨ ਮਜੀਦ ਦੇ ਮਾਇਨੇ ਨੇ, ਜਿਹੜੇ ਸ਼ਿਅਰ ਮੀਆਂ ਵਾਰਿਸ ਸ਼ਾਹ ਦੇ ਨੇ ।

(ਤਹਿਕੀਕ=ਭਾਲ, ਵਿਰਦ ਕੀਤਾ=ਜਪਿਆ)

## 217. ਕਾਜ਼ੀ ਦਾ ਸਿਆਲਾਂ ਨੂੰ ਉੱਤਰ

ਕਾਜ਼ੀ ਆਖਿਆ ਇਹ ਜੇ ਰੋੜ ਪੱਕਾ, ਹੀਰ ਝਗੜਿਆਂ ਨਾਲ ਨਾ ਹਾਰਦੀ ਹੈ ।  
ਲਿਆਉ ਪੜ੍ਹੇ ਨਕਾਹ ਮੂੰਹ ਬੰਨ੍ਹ ਇਸਦਾ, ਕਿੱਸਾ ਗੋਈ ਫਸਾਦ ਗੁਜ਼ਾਰਦੀ ਹੈ ।  
ਛੱਡ ਮਸਜਿਦਾਂ ਦਾਇਰਿਆਂ ਵਿੱਚ ਵੜਦੀ, ਛੱਡ ਬੱਕਰੀਆਂ ਸੂਰੀਆਂ ਚਾਰਦੀ ਹੈ ।  
ਵਾਰਿਸ ਸ਼ਾਹ ਮਧਾਣੀ ਹੈ ਹੀਰ ਜੱਟੀ, ਇਸ਼ਕ ਦਹੀਂ ਦਾ ਘਿਉ ਨਿਤਾਰਦੀ ਹੈ ।

(ਕਿੱਸਾ ਗੋ=ਕਹਾਣੀਆਂ ਘੜਣ ਵਾਲੀ, ਦਾਇਰਿਆਂ ਵਿੱਚ ਵੜਦੀ=ਚੰਗੇ ਕੰਮ  
ਛੱਡ ਕੇ ਬੁਰੇ ਪਾਸੇ ਲੱਗੀ)

## 218. ਕਾਜ਼ੀ ਵੱਲੋਂ ਨਿਕਾਹ ਕਰਕੇ ਹੀਰ ਨੂੰ ਖੇੜਿਆਂ ਨਾਲ ਤੋਰ ਦੇਣਾ

ਕਾਜ਼ੀ ਪੜ੍ਹ ਨਿਕਾਹ ਤੇ ਘੱਤ ਡੋਲੀ, ਨਾਲ ਖੇੜਿਆਂ ਦੇ ਦਿੱਤੀ ਟੋਰ ਮੀਆਂ ।  
ਤੇਵਰ ਬਿਉਰਾਂ ਨਾਲ ਜੜਾਊ ਗਹਿਣੇ, ਦਮ ਦੈਲਤਾਂ ਨਿਅਮਤਾਂ ਹੋਰ ਮੀਆਂ ।  
ਟਮਕ ਮਹੀਂ ਤੇ ਘੋੜੇ ਉਠ ਦਿੱਤੇ, ਗਹਿਣਾ ਪੱਤਰਾ ਢੱਗੜਾ ਢੋਰ ਮੀਆਂ ।  
ਹੀਰ ਖੇੜਿਆਂ ਨਾਲ ਨਾ ਟੁਰੇ ਮੂਲੇ, ਪਿਆ ਪਿੰਡ ਦੇ ਵਿੱਚ ਹੈ ਸ਼ੋਰ ਮੀਆਂ ।  
ਖੇੜੇ ਪਿੰਨ ਕੇ ਹੀਰ ਨੂੰ ਰਵਾਂ ਹੋਏ, ਜਿਉਂ ਮਾਲ ਨੂੰ ਲੈ ਵਗੇ ਚੋਰ ਮੀਆਂ ।

(ਦਮ=ਦਾਮ, ਪੈਸੇ, ਪੱਤਰ=ਸੋਨੇ ਦਾ ਪੱਤਰਾ, ਜਦੋਂ ਲੋੜ ਪਵੇ ਤਾਂ ਇਸ ਦਾ  
ਜੇ ਮਰਜ਼ੀ ਬਣਵਾ ਲਵੇ, ਰਵਾਂ ਹੋਏ=ਤੁਰ ਪਏ)

## 219. ਰਾਂਝੇ ਬਿਨਾਂ ਗਾਈਆਂ ਮੱਝਾਂ ਦਾ ਕਾਬੂ ਨਾ ਆਉਣਾ

ਮਹੀਂ ਟੁਰਨ ਨਾ ਬਾਝ ਰੰਝੇਟੜੇ ਦੇ, ਭੂਹੇ ਹੋਇਕੇ ਪਿੰਡ ਭਜਾਇਉ ਨੇ ।  
ਪੁੱਟ ਝੁੱਗੀਆਂ ਲੋਕਾਂ ਨੂੰ ਢੁੱਡ ਮਾਰਨ, ਭਾਂਡੇ ਭੰਨ ਕੇ ਸ਼ੋਰ ਘਤਾਇਉ ਨੇ ।  
ਚੋਰ ਚਾਇਕੇ ਬੁਥੀਆਂ ਉਤਾਂਹ ਕਰਕੇ, ਸੂਕਾਟ ਤੇ ਧੁੰਮਲਾ ਲਾਇਉ ਨੇ ।  
ਲੋਕਾਂ ਆਖਿਆ ਰਾਂਝੇ ਦੀ ਕਰੋ ਮਿੰਨਤ, ਪੈਰ ਚੁੰਮ ਕੇ ਆਣ ਜਗਾਇਉ ਨੇ ।  
ਚਸਮਾ ਪੈਰ ਦੀ ਖਾਕ ਦਾ ਲਾ ਮੱਥੇ, ਵਾਂਗ ਸੇਵਕਾਂ ਸਖੀ ਮਨਾਇਉ ਨੇ ।  
ਭੜਝੂ ਮਾਰਿਉ ਨੇ ਦਵਾਲੇ ਰਾਂਝੇ ਦੇ, ਲਾਲ ਬੋਗ ਦਾ ਥੜਾ ਪੁਜਾਇਉ ਨੇ ।  
ਪਕਵਾਲ ਤੇ ਪਿੰਨੀਆ ਰੱਖ ਅੱਗੇ, ਭੋਲੂ ਰਾਮ ਨੂੰ ਖੁਸ਼ੀ ਕਰਾਇਉ ਨੇ ।  
ਮਗਰ ਮਹੀਂ ਦੇ ਛੇੜ ਕੇ ਨਾਲ ਸ਼ਫਕਤ, ਸਿਰ ਟਮਕ ਚਾ ਚਵਾਇਉ ਨੇ ।  
ਵਾਹੇ ਦਾਹੀ ਚਲੇ ਰਾਤੇ ਰਾਤ ਖੇੜੇ, ਦਿੰਹੁ ਜਾਇਕੇ ਪਿੰਡ ਚੜਾਇਉ ਨੇ ।  
ਦੇ ਚੂਰੀ ਤੇ ਖਿਚੜੀ ਦੀਆਂ ਸੱਤ ਬੁਰਕਾਂ, ਨਢਾ ਦੇਵਰਾ ਗੇਦ ਬਗਾਇਉ ਨੇ ।  
ਅੱਗੋਂ ਲੈਣ ਆਈਆਂ ਸਈਆਂ ਵਹੁਟੜੀ ਨੂੰ, ਜੇ ਤੂੰ ਆਂਦੜੀ ਵੇ ਵੀਰਿਆ ਗਾਇਉ ਨੇ ।  
ਸਿਰੋਂ ਲਾਹ ਟਮਕ ਭੂਰਾ ਖੱਸ ਲੀਤਾ, ਆਦਮ ਬਹਿਸ਼ਤ ਥੀਂ ਕੱਢ ਤ੍ਰਾਹਿਉ ਨੇ ।  
ਵਾਰਿਸ ਸ਼ਾਹ ਮੀਆਂ ਵੇਖ ਕੁਦਰਤਾਂ ਨੀ, ਭੁਖਾ ਜੰਨਤੋਂ ਰੂਹ ਕਢਾਇਉ ਨੇ ।

(ਚੋਰ=ਪੂਛ, ਭੋਲੂ ਰਾਮ=ਭੋਲੇ ਨਾਥ, ਬੋਗੁਨਾਹ ਬੱਚਾ, ਸ਼ਫਕਤ=ਮਿਹਰਬਾਨੀ, ਪਿਆਰ)



## 220. ਹੀਰ ਨੇ ਰਾਂਝੇ ਨੂੰ ਕਿਹਾ

ਲੈ ਵੇ ਰਾਂਝਿਆ ਵਾਹ ਮੈਂ ਲਾ ਥੱਕੀ, ਸਾਡੇ ਵੱਸ ਥੀ ਗੱਲ ਬੇਵੱਸ ਹੋਈ ।  
ਕਾਜੀ ਮਾਪਿਆਂ ਜਾਲਮਾਂ ਬੰਨ੍ਹ ਟੋਰੀ, ਸਾਡੀ ਤੈਂਦਰੀ ਦੇਸਤੀ ਭੱਸ ਹੋਈ ।  
ਘਰ ਖੇੜਿਆਂ ਦੇ ਨਹੀਂ ਵੱਸਣਾ ਮੈਂ ਸਾਡੀ ਉਨ੍ਹਾਂ ਦੇ ਨਾਲ ਖਰਖੱਸ ਹੋਈ ।  
ਜਾਹ ਜੀਵਾਂਗੀ ਮਿਲਾਂਗੀ ਰਬ ਮੇਲੇ, ਹਾਲ ਸਾਲ ਤਾਂ ਦੇਸਤੀ ਬੱਸ ਹੋਈ ।  
ਲੱਗਾ ਤੀਰ ਜੁਦਾਈ ਦਾ ਮੀਆਂ ਵਾਰਿਸ, ਸਾਡੇ ਵਿਚ ਕਲੇਜੜੇ ਧੱਸ ਹੋਈ ।

(ਭੱਸ=ਮਿੱਟੀ, ਖਰਖੱਸ=ਲੜਾਈ ਝਗੜਾ, ਹਾਲ ਸਾਲ=ਇਸ ਵੇਲੇ)

## 221. ਰਾਂਝੇ ਦਾ ਉੱਤਰ

ਜੇ ਕੁੱਝ ਵਿੱਚ ਰਜਾਇ ਦੇ ਲਿਖ ਛੁੱਟਾ, ਮੂੰਹੋਂ ਬੱਸ ਨਾ ਆਖੀਏ ਭੈੜੀਏ ਨੀ ।  
ਸੁੰਝਾ ਸੱਖਣਾ ਚਾਕ ਨੂੰ ਰੱਖਿਉਈ, ਮੱਥੇ ਭੈੜੀਏ ਚੰਦਰੀਏ ਬਹਿੜੀਏ ਨੀ ।  
ਮੰਤਰ ਕੀਲ ਨਾ ਜਾਣੀਏ ਡੁਮਣੇ ਦਾ, ਐਵੇਂ ਸੁੱਤੜੇ ਨਾਗ ਨਾ ਛੇੜੀਏ ਨੀ ।  
ਇੱਕ ਯਾਰ ਦੇ ਨਾਂ ਤੇ ਫਿਦਾ ਹੋਈਏ, ਮਹੁਰਾ ਦੇ ਕੇ ਇੱਕੋ ਨਬੇੜੀਏ ਨੀ ।  
ਦਗ਼ਾ ਦੇਵਣਾ ਈ ਹੋਵੇ ਜਿਹੜੇ ਨੂੰ, ਪਹਿਲੇ ਰੋਜ਼ ਹੀ ਚਾ ਖਦੇੜੀਏ ਨੀ ।  
ਜੇ ਨਾ ਉਤਰੀਏ ਯਾਰ ਦੇ ਨਾਲ ਪੂਰੇ, ਏਡੇ ਪਿੱਟਣੇ ਨਾ ਸਹੇੜੀਏ ਨੀ ।  
ਵਾਰਿਸ ਸ਼ਾਹ ਜੇ ਪਿਆਸ ਨਾ ਹੋਵੇ ਅੰਦਰ, ਸ਼ੀਸ਼ੇ ਸਰਬਤਾਂ ਦੇ ਨਾਹੀਂ ਛੇੜੀਏ ਨੀ ।

(ਸੁੰਝਾਂ ਸੱਖਣਾ=ਖਾਲੀ, ਮੱਥੇ ਭੈੜੀ ਵਾਲੀ=ਭੈੜੀ ਕਿਸਮਤ ਵਾਲੀ, ਫਿਦਾ=ਕੁਰਬਾਨ,  
ਪੂਰਾ ਨਾ ਉਤਰਨਾ=ਵਫਾ ਨਾ ਕਰਨੀ; ਪਾਠ ਭੇਦ: ਵਾਰਿਸ ਸ਼ਾਹ ਜੇ ਪਿਆਸ ਨਾ  
ਹੋਵੇ ਅੰਦਰ, ਸ਼ੀਸ਼ੇ ਸਰਬਤਾਂ ਦੇ ਨਾਹੀਂ ਛੇੜੀਏ ਨੀ= ਵਾਰਿਸ ਤੇੜ ਨਿਭਾਵਣੀ ਦੱਸ  
ਸਾਨੂੰ, ਨਹੀਂ ਦੇਇ ਜਵਾਬ ਚਾਇ ਟੋਰੀਏ ਨੀ)

## 222. ਹੀਰ ਦਾ ਉੱਤਰ

ਤੈਨੂੰ ਹਾਲ ਦੀ ਗੱਲ ਮੈਂ ਲਿਖ ਘੱਲਾਂ, ਤੁਰਤ ਹੋਇ ਫੁਕੀਰ ਤੈਂ ਆਵਣਾ ਈ ।  
ਕਿਸੇ ਜੇਗੀ ਥੇ ਜਾਇਕੇ ਬਣੀਂ ਚੇਲਾ, ਸਵਾਹ ਲਾਇਕੇ ਕੰਨ ਪੜਾਵਣਾ ਈ ।  
ਸੱਭਾ ਜਾਤ ਸਿਫ਼ਾਤ ਬਰਬਾਦ ਕਰਕੇ, ਅਤੇ ਠੀਕ ਤੈਂ ਸੀਸ ਮੁਨਾਵਣਾ ਈ ।  
ਤੂੰ ਹੀ ਜੀਵਦਾ ਦੀਦਨਾ ਦਈਂ ਸਾਨੂੰ, ਅਸਾਂ ਵੱਤ ਨਾ ਜਿਉਂਦਿਆਂ ਆਵਣਾ ਈ ।

(ਦੀਦਨਾ=ਦੀਦਾਰ, ਵੱਤ=ਫਿਰ)

## 223. ਰਾਂਝੇ ਨੇ ਸਿਆਲਾਂ ਨੂੰ ਗਾਲ੍ਹਾਂ ਕੱਢਣੀਆਂ

ਰਾਂਝੇ ਆਖਿਆ ਸਿਆਲ ਗਲ ਗਏ ਸਾਰੇ, ਅਤੇ ਹੀਰ ਵੀ ਛਡ ਈਮਾਨ ਚੱਲੀ ।  
ਸਿਰ ਹੇਠਾਂ ਕਰ ਲਿਆ ਫੇਰ ਮਹਿਰ ਚੂਚਕ, ਜਦੋਂ ਸੱਥ ਵਿੱਚ ਆਣ ਕੇ ਗੱਲ ਹੱਲੀ ।  
ਧੀਆਂ ਵੇਚਦੇ ਕੋਲ ਜ਼ਬਾਨ ਹਾਰਨ, ਮਹਿਰਾਬ ਮੱਥੇ ਉੱਤੇ ਧੌਣ ਚੱਲੀ ।  
ਯਾਰੇ ਸਿਆਲਾਂ ਦੀਆਂ ਦਾੜੀਆਂ ਵੇਖਦੇ ਹੋ, ਜਿਹਾ ਮੁੰਡ ਮੰਗਵਾੜ ਦੀ ਮਸਰ ਪਲੀ ।  
ਵਾਰਿਸ ਸ਼ਾਹ ਮੀਆਂ ਧੀ ਸੋਹਣੀ ਨੂੰ, ਗਲ ਵਿੱਚ ਚਾ ਪਾਵਦੇ ਹੈਣ ਟੱਲੀ ।

(ਕੋਲ ਜ਼ਬਾਨ ਹਾਰਨ=ਮੁੱਕਰ ਜਾਵਣ, ਮੁੰਡ ਮੰਗਵਾੜ ਦੀ ਮਸਰ ਪਲੀ=  
ਜਿਵੇਂ ਪਸ਼ੂਆਂ ਨੇ ਪਲੇ ਹੋਏ ਮਸਰ ਖਾ ਕੇ ਰੜੇ ਕਰ ਦਿੱਤੇ ਹੋਣ)

## 224. ਤਥਾ

ਯਾਰੇ ਜੱਟ ਦਾ ਕੋਲ ਮਨਜ਼ੂਰ ਨਾਹੀਂ, ਗੋਜ਼ ਸੁਤਰ ਹੈ ਕੋਲ ਗੁਸਤਾਈਆਂ ਦਾ ।  
ਪੱਤਾਂ ਹੋਣ ਇੱਕੀ ਜਿਸ ਜਟ ਤਾਈਂ, ਸੋਈ ਅਸਲ ਭਰਾ ਹੈ ਭਾਈਆਂ ਦਾ ।  
ਜਦੋਂ ਬਹਿਣ ਅਰੂੜੀ ਤੇ ਅਕਲ ਆਵੇ, ਜਿਵੇਂ ਖੋਤੜਾ ਹੋਵੇ ਗੁਸਾਈਆਂ ਦਾ ।  
ਸਿਰੋਂ ਲਾਹ ਕੇ ਚਿੱਤੜਾਂ ਹੇਠ ਦਿੰਦੇ, ਮਜ਼ਾ ਆਵਨੇ ਤਦੋਂ ਸਫਾਈਆਂ ਦਾ ।  
ਜੱਟੀ ਜਟ ਦੇ ਸਾਂਗ 'ਤੇ ਹੋਣ ਰਾਜੀ, ਫੜੇ ਮੁਗ਼ਲ ਤੇ ਵੇਸ ਗੀਲਾਈਆਂ ਦਾ ।  
ਧੀਆਂ ਦੇਈਆਂ ਕਰਨ ਮੁਸਾਫ਼ਰਾਂ ਨੂੰ ਵੇਚਣ, ਹੋਰ ਧਰੇ ਮਾਲ ਜਵਾਈਆਂ ਦਾ ।  
ਵਾਰਿਸ ਸ਼ਾਹ ਨਾ ਮੁਹਤਬਰ ਜਾਣਨਾ ਜੇ, ਕੋਲ ਜੱਟ ਸੁਨਿਆਰ ਕਸਾਈਆਂ ਦਾ ।

(ਗੋਜ਼ ਸੁਤਰ=ਉਠ ਦਾ ਪੱਦ, ਗੁਸਤਾਈ=ਗੰਵਾਚ, ਪੱਡੂ, ਅਰੂੜੀ=ਰੂੜੀ, ਢੇਰ,  
ਗੁਸਾਈ=ਸਨਿਆਸੀ, ਗੀਲਾਈ=ਗੀਲਾਨੀ)

## 225. ਤਥਾ

ਪੈਚਾਂ ਪਿੰਡ ਦੀਆਂ ਸੱਚ ਥੀਂ ਤਰਕ ਕੀਤਾ, ਕਾਜੀ ਰਿਸ਼ਵਤਾਂ ਮਾਰ ਕੇ ਕੋਰ ਕੀਤੇ ।  
ਪਹਿਲਾਂ ਹੋਰਨਾਂ ਨਾਲ ਇਕਰਾਰ ਕਰਕੇ, ਤੁਅਮਾ ਵੇਖ ਦਾਮਾਦ ਫਿਰ ਹੋਰ ਕੀਤੇ ।  
ਗੱਲ ਕਰੀਏ ਈਮਾਨ ਦੀ ਕੱਢ ਛੱਡਣ, ਪੈਚ ਪਿੰਡ ਦੇ ਠਗ ਤੇ ਚੋਰ ਕੀਤੇ ।  
ਅਸਰਾਫ਼ ਦੀ ਗੱਲ ਮਨਜ਼ੂਰ ਨਾਹੀਂ, ਚੋਰ ਚੌਧਰੀ ਅਤੇ ਲੰਡੋਰ ਕੀਤੇ ।  
ਕਾਉ ਬਾਗ਼ ਦੇ ਵਿੱਚ ਕਲੇਲ ਕਰਦੇ, ਕੂੜਾ ਫੇਲਣੇ ਦੇ ਉਤੇ ਮੋਰ ਕੀਤੇ ।  
ਜੇਰੇ ਜੇਰੇ ਵਿਆਹ ਲੈ ਗਏ ਖੇੜੇ, ਅਸਾਂ ਹੋ ਬਹੁਤੇ ਰੜੇ ਸੋਰ ਕੀਤੇ ।  
ਵਾਰਿਸ ਸ਼ਾਹ ਜੇ ਅਹਿਲ ਈਮਾਨ ਆਹੋ, ਤਿੰਨਾਂ ਜਾ ਡੇਰੇ ਵਿੱਚ ਗੋਰ ਕੀਤੇ ।

(ਵੇਸ=ਭੇਸ, ਕੋਰ=ਅੰਨ੍ਹੇ, ਤੁਅਮਾ=ਮਾਸ ਦਾ ਟੁਕੜਾ ਜਿਹੜਾ ਬਾਜ਼ ਦੇ ਮੂੰਹ  
ਨੂੰ ਸੁਆਦ ਲਈ ਲਾਉਂਦੇ ਹਨ, ਅਸਰਾਫ਼=ਸ਼ਰੀਫ਼ ਦਾ ਬਹੁ-ਵਚਨ, ਭਲਾਮਾਣਸ,  
ਲੰਡੋਰ=ਲੰਡਰ, ਬਦਮਾਸ਼, ਅਹਿਲੇ ਈਮਾਨ=ਈਮਾਨ ਵਾਲੇ ਲੋਕ, ਗੋਰ=ਕਬਰ)

## 226. ਤਥਾ

ਯਾਰੇ ਠੱਗ ਸਿਆਲ ਤਹਿਕੀਕ ਜਾਣੇ, ਧੀਆਂ ਠੱਗਣੀਆਂ ਸਭ ਸਿਖਾਵਦੇ ਜੇ ।  
ਪੁੱਤਰ ਠੱਗ ਸਰਦਾਰਾਂ ਦੇ ਮਿੱਠਿਆਂ ਹੋ, ਉਹਨੂੰ ਮਹੀਂ ਦਾ ਚਾਕ ਬਣਾਵਦੇ ਜੇ ।  
ਕੋਲ ਹਾਰ ਜ਼ਬਾਨ ਦਾ ਸਾਕ ਖੋਹਣ, ਚਾ ਪੈਵੰਦ ਹਨ ਹੋਰ ਧਿਰ ਲਾਵਦੇ ਜੇ ।  
ਦਾੜੀ ਸੇਖ ਦੀ ਛੁਰਾ ਕਸਾਈਆਂ ਦਾ, ਬੈਠ ਪਰ੍ਹੇ ਵਿੱਚ ਪੈਚ ਸਦਾਵਦੇ ਜੇ ।  
ਜੱਟ ਚੋਰ ਤੇ ਯਾਰ ਤਿਰਾਹ ਮਾਰਨ, ਡੰਡੀ ਮੋਹਦੇ ਤੇ ਸੰਨ੍ਹਾਂ ਲਾਵਦੇ ਜੇ ।  
ਵਾਰਿਸ ਸ਼ਾਹ ਇਹ ਜੱਟ ਨੇ ਠੱਗ ਸੱਭੇ, ਤਰੀ ਠੱਗ ਨੇ ਜੱਟ ਝਨ੍ਹਾਂ ਦੇ ਜੇ ।

(ਤਹਿਕੀਕ=ਸੱਚ, ਪੈਵੰਦ=ਜੋੜ, ਰਿਸ਼ਤਾ, ਤਿਰਾਹ=ਤਿੰਨ ਰਾਹ, ਡੰਡੀ  
ਮੋਹਣਾ=ਰਾਹ ਵਿੱਚ ਰਾਹੀ ਲੁੱਟਣੇ, ਤਰੀ ਠੱਗ=ਮਹਾਂ ਠੱਗ)

## 227. ਤਥਾ

ਡੋਗਰ ਜੱਟ ਈਮਾਨ ਨੂੰ ਵੇਚ ਖਾਂਦੇ, ਧੀਆਂ ਮਾਰਦੇ ਤੇ ਪਾੜ ਲਾਂਵਦੇ ਜੇ ।  
ਤਰਕ ਕੋਲ ਹਦੀਸ ਦੇ ਨਿਤ ਕਰਦੇ, ਚੋਰੀ ਯਾਰੀਆਂ ਵਿਆਜ ਕਮਾਂਵਦੇ ਜੇ ।  
ਜੇਹੇ ਆਪ ਥੀਵਣ ਤੇਹੀਆਂ ਔਰਤਾਂ ਨੇ, ਬੇਟੇ ਬੇਟੀਆਂ ਚੋਰੀਆਂ ਲਾਂਵਦੇ ਜੇ ।  
ਜਿਹੜਾ ਚੋਰ ਤੇ ਰਾਹਜ਼ਨ ਹੋਵੇ ਕੋਈ, ਉਸ ਦੀ ਵੱਡੀ ਤਾਰੀਫ਼ ਸੁਣਾਂਵਦੇ ਜੇ ।  
ਜਿਹੜਾ ਪੜ੍ਹੇ ਨਮਾਜ਼ ਹਲਾਲ ਖਾਵੇ, ਉਹਨੂੰ ਮਿਹਣਾ ਮਸ਼ਕਰੀ ਲਾਂਵਦੇ ਜੇ ।  
ਮੂੰਹੋਂ ਆਖ ਕੁੜਮਾਈਆਂ ਖੋਹ ਲੈਂਦੇ, ਵੇਖੋ ਰੱਬ ਤੇ ਮੌਤ ਭੁਲਾਂਵਦੇ ਜੇ ।  
ਵਾਰਿਸ ਸ਼ਾਹ ਮੀਆਂ ਦੇ ਦੋ ਖ਼ਸਮ ਦੱਦੇ, ਨਾਲ ਬੇਟੀਆਂ ਵੈਰ ਕਮਾਂਵਦੇ ਜੇ ।

(ਤਰਕ ਕਰਦੇ=ਛੱਡ ਦਿੰਦੇ, ਪਾੜ ਲਾਉਂਦੇ=ਕੰਧ ਪਾੜ ਕੇ ਚੋਰੀ ਕਰਦੇ,  
ਤੇਹੀਆਂ=ਉਸੇ ਤਰ੍ਹਾਂ ਦੀਆਂ)

## 228. ਹੀਰ ਦੇ ਗਾਨੇ ਦੀ ਰਸਮ

ਜਦੋਂ ਗਾਨੜੇ ਦੇ ਦਿਨ ਆਣ ਪੁੱਗੇ, ਲੱਸੀ ਮੁੰਦਰੀ ਖੇਡਣੇ ਆਈਆਂ ਨੇ ।  
ਪਈ ਧੁਮ ਕੇਹਾ ਗਾਨੜੇ ਦੀ, ਫਿਰਨ ਖੁਸ਼ੀ ਦੇ ਨਾਲ ਸਵਾਈਆਂ ਨੇ ।  
ਸੈਦਾ ਲਾਲ ਪੀਹੜੇ ਉਤੇ ਆ ਬੈਠਾ, ਕੁੜੀਆਂ ਵਹੁਟੜੀ ਪਾਸ ਬਹਾਈਆਂ ਨੇ ।  
ਪਕੜ ਹੀਰ ਦੇ ਹੱਥ ਪਰਾਤ ਪਾਏ, ਬਾਹਾਂ ਮੁਰਦਿਆਂ ਵਾਂਗ ਪਲਮਾਈਆਂ ਨੇ ।  
ਵਾਰਿਸ ਸ਼ਾਹ ਮੀਆਂ ਨੈਣਾਂ ਹੀਰ ਦਿਆਂ, ਵਾਂਗ ਬੱਦਲਾਂ ਝੰਬਰਾਂ ਲਾਈਆਂ ਨੇ ।

(ਲੱਸੀ ਮੁੰਦਰੀ=ਵਿਆਹ ਦੀ ਇੱਕ ਰਸਮ, ਝੰਬਰਾਂ=ਛਹਿਬਰਾਂ, ਝੜੀਆਂ)

## 229. ਹੀਰ ਦੇ ਜਾਣ ਪਿੱਛੋਂ ਰਾਂਝਾ ਹੈਰਾਨ ਤੇ ਭਾਬੀਆਂ ਦਾ ਖ਼ਤ

ਘਰ ਖੇੜਿਆਂ ਦੇ ਜਦੋਂ ਹੀਰ ਆਈ, ਚੁਕ ਗਏ ਤਗਾਦੜੇ ਅਤੇ ਝੋੜੇ ।  
ਵਿੱਚ ਸਿਆਲਾਂ ਦੇ ਚੁਪ ਚਾਂਗ ਹੋਈ, ਅਤੇ ਖੁਸ਼ੀ ਹੋ ਫਿਰਦੇ ਨੇ ਸਭ ਖੇੜੇ ।  
ਫ਼ੈਜ਼ਦਾਰ ਤਗ਼ੱਈਅਰ ਹੋ ਆਣ ਬੈਠਾ, ਕੋਈ ਓਸ ਦੇ ਪਾਸ ਨਾ ਪਾਏ ਫੇਰੇ ।  
ਵਿੱਚ ਤਖ਼ਤ ਹਜ਼ਾਰੇ ਦੇ ਹੋਣ ਗੱਲਾਂ, ਅਤੇ ਰਾਂਝੇ ਦੀਆਂ ਭਾਬੀਆਂ ਕਰਨ ਝੋੜੇ ।  
ਚਿੱਠੀ ਲਿਖ ਕੇ ਹੀਰ ਦੀ ਉਜ਼ਰਖਾਰੀ, ਜਿਵੇਂ ਮੇਏ ਨੂੰ ਪੁਛੀਏ ਹੋ ਨੇੜੇ ।  
ਹੋਈ ਲਿਖੀ ਰਜ਼ਾ ਦੀ ਰਾਂਝਿਆ ਵੇ ਸਾਡੇ ਅੱਲੜੇ ਘਾ ਸਨ ਤੂੰ ਉਚੇੜੇ ।  
ਮੁੜ ਕੇ ਆ ਨਾ ਵਿਗਾੜਿਆ ਕੰਮ ਤੇਰਾ, ਲਟਕੰਦੜਾ ਘਰੀਂ ਤੂੰ ਪਾ ਫੇਰੇ ।  
ਜਿਹੜੇ ਫੁੱਲ ਦਾ ਨਿੱਤ ਤੂੰ ਰਹੋਂ ਰਾਖਾ, ਓਸ ਫੁੱਲ ਨੂੰ ਤੋੜ ਲੈ ਗਏ ਖੇੜੇ ।  
ਜੈਂਦੇ ਵਾਸਤੇ ਫਿਰੋਂ ਤੂੰ ਵਿੱਚ ਝੱਲਾਂ, ਜਿੱਥੇ ਬਾਘ ਬਘੇਲੇ ਤੇ ਸੀਂਹ ਬੇੜੇ ।  
ਕੋਈ ਨਹੀਂ ਵਸਾਹ ਕੰਵਾਰੀਆਂ ਦਾ, ਐਵੇਂ ਲੋਕ ਨਿਕੰਮੜੇ ਕਰਨ ਝੋੜੇ ।  
ਤੂੰ ਤਾਂ ਮਿਹਨਤਾਂ ਸੈਂ ਦਿੰਦੁ ਰਾਤ ਕਰਦਾ, ਵੇਖ ਕੁਦਰਤਾਂ ਰੱਬ ਦੀਆਂ ਕੈਣ ਫੇਰੇ ।  
ਓਸ ਜੂਹ ਵਿੱਚ ਫੇਰ ਨਾ ਪੀਣ ਪਾਈ, ਖੁਸ ਜਾਣ ਜਾਂ ਖੱਪਰਾਂ ਮੂੰਹੋਂ ਹੋੜੇ ।  
ਕਲਸ ਜ਼ਰੀ ਦਾ ਚਾੜ੍ਹੀਏ ਜਾ ਰੋਜ਼ੇ, ਜਿਸ ਵੇਲੜੇ ਆਣ ਕੇ ਵੜੋਂ ਵਿਹੜੇ ।  
ਵਾਰਿਸ ਸ਼ਾਹ ਇਹ ਨਜ਼ਰ ਸੀ ਅਸਾਂ ਮੰਨੀ, ਖੁਆਜਾ ਖ਼ਿਜ਼ਰ ਚਿਰਾਗ਼ ਦੇ ਲਏ ਪੇੜੇ ।

(ਚੁੱਕ ਗਏ=ਮੁੱਕ ਗਏ, ਤਗਾਦੜੇ=ਤਕਾਜ਼ੇ, ਝਗੜੇ, ਤਗ਼ੱਈਅਰ=ਬਦਲੀ,  
ਉਜ਼ਰਖਾਰੀ=ਮੁਆਫੀ ਚਾਹੁਣ ਦਾ ਭਾਵ, ਰਜ਼ਾ=ਕਿਸਮਤ, ਬੇੜੇ=ਬਘਿਆੜ,  
ਖੁੱਸ ਜਾਣ=ਖੋਹ ਲਏ ਜਾਣ, ਖੱਪਰ=ਕਾਸਾ, ਹੋੜੇ=ਸ਼ਿਕਾਰੀ, ਚਿਰਾਗ਼=ਦੀਵਾ)

## 230. ਰਾਂਝੇ ਦਾ ਉੱਤਰ

ਭਾਬੀ ਖ਼ਿਜ਼ਾਂ ਦੀ ਰੁੱਤ ਜਾਂ ਆਣ ਪੁੰਨੀ, ਭੈਰ ਆਸਰੇ ਤੇ ਪਏ ਜਾਲਦੇ ਨੀ ।  
ਸੇਵਣ ਬੁਲਬੁਲਾਂ ਬੂਟਿਆਂ ਸੁੱਕਿਆਂ ਨੂੰ, ਫੇਰ ਫੁੱਲ ਲੱਗਣ ਨਾਲ ਡਾਲਦੇ ਨੀ ।  
ਅਸਾਂ ਜਦੋਂ ਕਦੋਂ ਉਨ੍ਹਾਂ ਪਾਸ ਜਾਣਾ, ਜਿਹੜੇ ਮਹਿਰਮ ਅਸਾਡੜੇ ਹਾਲ ਦੇ ਨੀ ।  
ਜਿਨ੍ਹਾਂ ਸੂਲੀਆਂ 'ਤੇ ਲਏ ਜਾਇ ਝੂਟੇ, ਮਨਸੂਰ ਹੋਰੀਂ ਸਾਡੇ ਨਾਲ ਦੇ ਨੀ ।  
ਵਾਰਿਸ ਸ਼ਾਹ ਜੇ ਗਏ ਸੇ ਨਹੀਂ ਮੁੜਦੇ, ਲੋਕ ਅਸਾਂ ਥੋਂ ਆਵਣਾ ਭਾਲਦੇ ਨੀ ।

(ਖ਼ਿਜ਼ਾਂ=ਪੱਤਝੜ, ਪੁੰਨੀ=ਪੁੱਜੀ, ਜਾਲਦੇ ਨੇ=ਗੁਜ਼ਾਰਾ ਕਰਦੇ ਹਨ)

## 231. ਤਥਾ

ਮੌਜੂ ਚੌਧਰੀ ਦਾ ਪੁੱਤ ਚਾਕ ਲੱਗਾ, ਇਹ ਪੇਖਣੇ ਜੱਲ-ਜਲਾਲ ਦੇ ਨੀ ।  
ਏਸ ਇਸ਼ਕ ਪਿੱਛੇ ਮਰਨ ਲੜਣ ਸੂਰੇ, ਸਫ਼ਾ ਡੋਬਦੇ ਖੂਹਣੀਆਂ ਗਾਲਦੇ ਨੀ ।  
ਭਾਬੀ ਇਸ਼ਕ ਥੋਂ ਨੌਸ ਕੇ ਉਹ ਜਾਂਦੇ, ਪੁੱਤਰ ਹੋਣ ਜੇ ਕਿਸੇ ਕੰਗਾਲ ਦੇ ਨੀ ।  
ਮਾਰੇ ਬੇਲੀਆਂ ਦੇ ਘਰੀਂ ਨਹੀਂ ਵੜਦੇ, ਵਾਰਿਸ ਸ਼ਾਹ ਹੋਰੀਂ ਫਿਰਨ ਭਾਲਦੇ ਨੀ ।

(ਪੇਖਣੇ=ਨਜ਼ਾਰੇ, ਜੱਲ-ਜਲਾਲ=ਮਹਾਨ ਅਤੇ ਜਲਾਲ ਵਾਲਾ, ਰੱਬ, ਕੰਗਾਲ= ਕਮੀਨਾ)

## 232. ਰਾਂਝਾ ਜੱਗ ਦੀ ਰੀਤ ਬਾਰੇ

ਗਏ ਉਮਰ ਤੇ ਵਕਤ ਫਿਰ ਨਹੀਂ ਮੁੜਦੇ, ਗਏ ਕਰਮ ਤੇ ਭਾਗ ਨਾ ਆਂਵਦੇ ਨੀ ।  
ਗਈ ਗੱਲ ਜ਼ਬਾਨ ਥੀਂ ਤੀਰ ਛੁੱਟਾ, ਗਏ ਰੂਹ ਕਲਬੂਤ ਨਾ ਆਂਵਦੇ ਨੀ ।  
ਗਈ ਜਾਨ ਜਹਾਨ ਥੀਂ ਛੱਡ ਜੁੱਸਾ, ਗਏ ਹੋਰ ਸਿਆਣੇ ਫ਼ਰਮਾਂਵਦੇ ਨੀ ।  
ਮੁੜ ਏਤਨੇ ਫੇਰ ਜੇ ਆਂਵਦੇ ਨੀ, ਰਾਂਝੇ ਯਾਰ ਹੋਰੀਂ ਮੁੜ ਆਂਵਦੇ ਨੀ ।  
ਵਾਰਿਸ ਸ਼ਾਹ ਮੀਆਂ ਸਾਨੂੰ ਕੈਣ ਸੱਦੇ, ਭਾਈ ਭਾਬੀਆਂ ਹੁਨਰ ਚਲਾਂਵਦੇ ਨੀ ।

(ਕਲਬੂਤ=ਸਰੀਰ, ਹੁਨਰ ਚਲਾਉਣਾ=ਚਲਾਕੀ ਕਰਨਾ)

## 233. ਤਥਾ

ਅੱਗੇ ਵਾਰੀਉਂ ਚਾ ਗਵਾਇਉ ਨੇ, ਹੁਣ ਇਸ਼ਕ ਥੀਂ ਚਾ ਗਵਾਂਵਦੇ ਨੇ ।  
ਰਾਂਝੇ ਯਾਰ ਹੋਰਾਂ ਏਹਾ ਠਾਠ ਛੱਡੀ, ਕਿਤੇ ਜਾਇਕੇ ਕੰਨ ਪੜਾਂਵਦੇ ਨੇ ।  
ਇੱਕੋ ਆਪਣੀ ਜਿੰਦ ਗਵਾਂਵਦੇ ਨੇ, ਇੱਕੋ ਹੀਰ ਜੱਟੀ ਬੰਨ੍ਹ ਲਿਆਂਵਦੇ ਨੇ ।  
ਵੇਖੋ ਜੱਟ ਹੁਣ ਫੰਧ ਚਲਾਂਵਦੇ ਨੇ, ਬਣ ਚੇਲੜੇ ਘੋਨ ਹੋ ਆਂਵਦੇ ਨੇ ।

(ਬੰਨ੍ਹ ਲਿਆਉਣੀ=ਵਿਆਹ ਲਿਆਉਣੀ)

## 234. ਹੀਰ ਦੇ ਸੋਹਰਿਆਂ ਦੀ ਸਲਾਹ

ਮਸਲਤ ਹੀਰ ਦਿਆਂ ਸੋਹਰਿਆਂ ਇਹ ਕੀਤੀ, ਮੁੜ ਹੀਰ ਨਾ ਪੇਈਅੜੇ ਘੱਲਣੀ ਜੇ ।  
ਮਤ ਚਾਕ ਮੁੜ ਚੰਬੜੇ ਵਿੱਚ ਸਿਆਲਾਂ, ਇਹ ਗੱਲ ਕੁਸਾਖ ਦੀ ਚੱਲਣੀ ਜੇ ।  
ਆਖਰ ਰੰਨ ਦੀ ਜਾਤ ਬੇਵਫ਼ਾ ਹੁੰਦੀ, ਜਾਇ ਪੇਈਅੜੇ ਘਰੀਂ ਇਹ ਮੱਲਣੀ ਜੇ ।  
ਵਾਰਿਸ ਸ਼ਾਹ ਦੇ ਨਾਲ ਨਾ ਮਿਲਣ ਦੀਜੇ, ਇਹ ਗੱਲ ਨਾ ਕਿਸੇ ਉਥੱਲਣੀ ਜੇ ।

(ਪੇਈਅੜੇ=ਪੇਕੀ, ਕੁਸਾਖ=ਬੇਭਰੋਸਗੀ, ਉਥੱਲਣੀ=ਉਲਟਾਉਣੀ, ਮੱਲਣੀ=  
ਪਹਿਲਵਾਨਣੀ)

### 235. ਇੱਕ ਵਹੁਟੀ ਹੱਥ ਹੀਰ ਦਾ ਸੁਨੇਹਾ

ਇੱਕ ਵਹੁਟੀ ਸਾਹਵਰੇ ਚੱਲੀ ਸਿਆਲੀ, ਆਈ ਹੀਰ ਥੇ ਲੈ ਸਨੇਹਿਆਂ ਨੂੰ ।  
 ਤੇਰੇ ਪੇਈਅੜੇ ਚਲੀ ਹਾਂ ਦੇਹ ਗੱਲਾਂ, ਖੇਲੁ ਕਿੱਸਿਆਂ ਜੇਹਿਆਂ ਕੇਹਿਆਂ ਨੂੰ ।  
 ਤੇਰੇ ਸਹੁਰਿਆਂ ਤੁਧ ਪਿਆਰ ਕੇਹਾ, ਕਰੇ ਗਰਮ ਸੁਨੇਹਿਆਂ ਬੋਹਿਆਂ ਨੂੰ ।  
 ਤੇਰੀ ਗੱਭਰੂ ਨਾਲ ਹੈ ਬਣੀ ਕੇਹੀ, ਵਹੁਟੀਆਂ ਦਸਦੀਆ ਨੇ ਅਸਾਂ ਜੇਹਿਆਂ ਨੂੰ ।  
 ਹੀਰ ਆਖਿਆ ਓਸ ਦੀ ਗੱਲ ਐਵੇਂ, ਵੈਰ ਰੇਸ਼ਮਾਂ ਨਾਲ ਜਿਉਂ ਲੇਹਿਆਂ ਨੂੰ ।  
 ਵਾਰਿਸ ਕਾਖ ਤੇ ਅਲਿਫ਼ ਤੇ ਲਾਮ ਬੋਲੇ, ਕੀ ਆਖਣਾ ਏਹਿਆਂ ਤੇਹਿਆਂ ਨੂੰ ।

(ਲੇਹਾ=ਊਨੀ ਕੱਪੜੇ ਨੂੰ ਖਾਣ ਵਾਲਾ ਕਿਰਮ ਕੰਡਿਆਲੀ ਬੂਟੀ ਜੇ ਕੱਪੜੇ ਨੂੰ ਚੰਬੜ ਜਾਂਦੀ ਹੈ)

### 236. ਹੀਰ ਦਾ ਸੁਨੇਹਾ

ਹੱਥ ਬੰਨ੍ਹ ਕੇ ਗਲ ਵਿੱਚ ਪਾ ਪੱਲਾ, ਕਹੀਂ ਦੇਸ ਨੂੰ ਦੁਆ ਸਲਾਮ ਮੇਰਾ ।  
 ਘੁਟ ਵੈਰੀਆਂ ਦੇ ਵੱਸ ਪਾਇਉ ਨੇ, ਸਈਆਂ ਚਾਇ ਵਿਸਾਰਿਆ ਨਾਮ ਮੇਰਾ ।  
 ਮਝੇ ਵਾਹ ਵਿੱਚ ਡੋਬਿਆ ਮਾਪਿਆਂ ਨੇ, ਓਹਨਾਂ ਨਾਲ ਨਾਹੀਂ ਕੇਈ ਕਾਮ ਮੇਰਾ ।  
 ਹੱਥ ਜੋੜ ਕੇ ਰਾਂਝੇ ਦੇ ਪੈਰ ਪਕੜੀਂ, ਇੱਕ ਏਤਨਾ ਕਹੀਂ ਪੈਗਾਮ ਮੇਰਾ ।  
 ਵਾਰਿਸ ਨਾਲ ਬੇਵਾਰਿਸਾਂ ਰਹਿਮ ਕੀਜੇ, ਮਿਹਰਬਾਨ ਹੋ ਕੇ ਆਉ ਸ਼ਾਮ ਮੇਰਾ ।

(ਹੱਥ ਜੋੜ, ਗਲ ਵਿੱਚ ਪਾ ਪੱਲਾ=ਪੂਰੇ ਅਦਬ ਸਤਿਕਾਰ ਨਾਲ, ਘੁਟ=ਗਲ ਘੁਟ ਕੇ, ਸ਼ਾਮ=ਕ੍ਰਿਸ਼ਨ, ਜਿਸ ਦਾ ਰੰਗ ਕਾਲਾ ਸੀ)

### 237. ਹੀਰ ਨੂੰ ਰਾਂਝੇ ਦੀ ਤਲਬ

ਤਰੁੱਟੇ ਕਹਿਰ ਕਲੂਰ ਸਿਰ ਤੱਤੜੀ ਦੇ, ਤੇਰੇ ਬਿਰਹਾ ਫਿਰਾਕ ਦੀ ਕੁਠੀਆਂ ਮੈਂ ।  
 ਸੁੰਬੀ ਤਰਾਟ ਕਲੇਜੜੇ ਵਿੱਚ ਧਾਈ, ਨਹੀਂ ਜਿਉਣਾ ਮਰਨ ਤੇ ਉੱਠੀਆਂ ਮੈਂ ।  
 ਚੇਰ ਪੱਠੇ ਰਾਤੀਂ ਘਰ ਸੁੱਤਿਆਂ ਦੇ, ਵੇਖੇ ਦਿਹੋਂ ਬਾਜ਼ਾਰ ਵਿੱਚ ਮੁੱਠੀਆਂ ਮੈਂ ।  
 ਜੋਗੀ ਹੋਇਕੇ ਆ ਜੇ ਮਿਲੇ ਮੈਨੂੰ, ਕਿਸੇ ਅੰਬਰੋਂ ਮਿਹਰ ਦੀਉਂ ਤਰੁੱਠੀਆਂ ਮੈਂ ।  
 ਨਹੀਂ ਛਡ ਘਰ ਬਾਰ ਉਜਾੜ ਵੈਸਾਂ, ਨਹੀਂ ਵੱਸਣਾ ਤੇ ਨਾਹੀਂ ਵੁੱਠੀਆਂ ਮੈਂ ।  
 ਵਾਰਿਸ ਸ਼ਾਹ ਪਰੇਮ ਦੀਆਂ ਛਟੀਆਂ ਨੇ, ਮਾਰ ਫੱਟੀਆਂ ਜੁੱਟੀਆਂ ਕੁੱਠੀਆਂ ਮੈਂ ।

(ਤਰੁੱਟੇ=ਟੁਟ ਪਏ, ਕਹਿਰ ਕਲੂਰ=ਵੱਡੀ ਮੁਸੀਬਤ, ਬਿਰਹਾ ਫਿਰਾਕ=ਜੁਦਾਈ, ਉੱਠੀਆਂ=ਤਿਆਰ, ਫੱਟੀਆਂ=ਜ਼ਖਮੀ ਕੀਤੀਆਂ, ਜੁੱਟੀਆਂ=ਕੱਸ ਕੇ ਬੰਨ੍ਹੀ ਹੋਈ ਹਾਂ)

### 238. ਵਹੁਟੀ ਦੀ ਪੁੱਛ ਗਿੱਛ

ਵਹੁਟੀ ਆਣ ਕੇ ਸਾਹੁਰੇ ਵੜੀ ਜਿਸ ਦਿਨ, ਪੁੱਛੇ ਚਾਕ ਸਿਆਲਾਂ ਦਾ ਕੇਹੜਾ ਨੀ ।  
 ਮੰਗੂ ਚਾਰਦਾ ਸੀ ਜਿਹੜਾ ਚੂਚਕੇ ਦਾ, ਮੁੰਡਾ ਤਖਤ ਹਜ਼ਾਰੇ ਦਾ ਜੇਹੜਾ ਨੀ ।  
 ਜਿਹੜਾ ਆਸ਼ਕਾਂ ਵਿੱਚ ਮਸ਼ਹੂਰ ਰਾਂਝਾ, ਸਿਰ ਓਸ ਦੇ ਇਸ਼ਕ ਦਾ ਸਿਹਰਾ ਨੀ ।  
 ਕਿਤੇ ਦਾਇਰੇ ਇੱਕੇ ਮਸੀਤ ਹੁੰਦਾ, ਕੇਈ ਓਸ ਦਾ ਕਿਤੇ ਹੈ ਵਿਹੜਾ ਨੀ ।  
 ਇਸ਼ਕ ਪੱਟ ਤਰੁੱਟੀਆਂ ਗਾਲੀਆਂ ਨੇ, ਉੱਜੜ ਗਈਆਂ ਦਾ ਵਿਹੜਾ ਕਿਹੜਾ ਨੀ ।

(ਪੱਟੇ ਤਰੁੱਟੇ=ਬਰਬਾਦ ਕੀਤੇ)

### 239. ਸਿਆਲਾਂ ਦੀਆਂ ਕੁੜੀਆਂ

ਕੁੜੀਆਂ ਆਖਿਆ ਛੈਲ ਹੈ ਮੱਸ ਭਿੰਨਾ, ਛੱਡ ਬੈਠਾ ਹੈ ਜਗ ਦੇ ਸਭ ਝੇੜੇ ।  
 ਸੱਟ ਵੰਝਲੀ ਅਹਿਲ ਫਕੀਰ ਹੋਇਆ, ਜਿਸ ਰੋਜ਼ ਦੇ ਹੀਰ ਲੈ ਗਏ ਖੇੜੇ ।  
 ਵਿੱਚ ਬੇਲਿਆਂ ਕੂਕਦਾ ਫਿਰੇ ਕਮਲਾ, ਜਿੱਥੇ ਬਾਘ ਬਘੇਲੇ ਤੇ ਸੀਹ ਬੇੜੇ ।  
 ਕੇਈ ਓਸ ਦੇ ਨਾਲ ਨਾ ਗੱਲ ਕਰਦਾ, ਬਾਝ ਮੰਤਰੋਂ ਨਾਗ ਨੂੰ ਕੈਣ ਛੇੜੇ ।  
 ਕੁੜੀਆਂ ਆਖਿਆ ਜਾਉ ਵਿਲਾਉ ਉਸ ਨੂੰ, ਕਿਵੇਂ ਘੇਰ ਕੇ ਮਾਂਦਰੀ ਕਰੇ ਨੇੜੇ ।

(ਵਿਲਾਉ=ਘਰ ਲਿਆਉ)

### 240. ਕੁੜੀਆਂ ਉਹਨੂੰ ਰਾਂਝੇ ਕੋਲ ਲੈ ਗਈਆਂ

ਕੁੜੀਆਂ ਜਾਇ ਵਿਲਾਇਆ ਰਾਂਝੇ ਨੂੰ, ਫਿਰੇ ਦੁਖ ਤੇ ਦਰਦ ਦਾ ਲੱਦਿਆ ਈ ।  
 ਆ ਘਿਨ ਸੁਨੇਹੜਾ ਸੱਜਣਾਂ ਦਾ, ਤੈਨੂੰ ਹੀਰ ਸਿਆਲ ਨੇ ਸੱਦਿਆ ਈ ।  
 ਤੇਰੇ ਵਾਸਤੇ ਮਾਪਿਆਂ ਘਰੋਂ ਕੱਢੀ, ਅਸਾਂ ਸਾਹੁਰਾ ਪੇਈਅੜਾ ਰੱਦਿਆ ਈ ।  
 ਤੁਧ ਬਾਝ ਨਹੀਂ ਜਿਉਣਾ ਹੋਗ ਮੇਰਾ, ਵਿੱਚ ਸਿਆਲਾਂ ਦੇ ਜਿਉ ਕਿਉਂ ਅਡਿਆ ਈ ।  
 ਝੱਬ ਹੋ ਫਕੀਰ ਤੇ ਪਹੁੰਚ ਮੈਥੇ, ਓਥੇ ਝੰਡੜਾ ਕਾਸ ਨੂੰ ਗੱਡਿਆ ਈ ।  
 ਵਾਰਿਸ ਸ਼ਾਹ ਇਸ ਇਸ਼ਕ ਦੀ ਨੈਕਰੀ ਨੇ, ਦੰਮਾਂ ਬਾਝ ਗੁਲਾਮ ਕਰ ਛੱਡਿਆ ਈ ।

(ਆ ਘਿਨ=ਲੈ ਜਾ, ਦੰਮਾਂ ਬਾਝ ਗੁਲਾਮ=ਬਿਨ ਤਨਖਾਹ ਦੇ ਨੈਕਰ)

### 241. ਰਾਂਝੇ ਨੇ ਹੀਰ ਨੂੰ ਚਿੱਠੀ ਲਿਖਵਾਈ

ਮੀਏਂ ਰਾਂਝੇ ਨੇ ਮੁੱਲਾਂ ਨੂੰ ਜਾ ਕਿਹਾ, ਚਿੱਠੀ ਲਿਖੇ ਜੀ ਸੱਜਣਾਂ ਪਿਆਰਿਆਂ ਨੂੰ ।  
 ਤੁਸਾਂ ਸਾਹੁਰੇ ਜਾ ਆਰਾਮ ਕੀਤਾ, ਅਸੀਂ ਢੇਏ ਹਾਂ ਸੂਲ ਅੰਗਿਆਰਿਆਂ ਨੂੰ ।  
 ਅੱਗ ਲੱਗ ਕੇ ਜ਼ਿਮੀਂ ਅਸਮਾਨ ਸਾੜੇ, ਚਾ ਲਿੱਖਾਂ ਜੇ ਦੁਖੜਿਆਂ ਸਾਰਿਆਂ ਨੂੰ ।  
 ਮੈਥੋਂ ਠਗ ਕੇ ਮਹੀਂ ਚਰਾਇ ਲਈਉ, ਰੰਨਾਂ ਸੱਚ ਨੇ ਤੇੜਦੀਆਂ ਤਾਰਿਆਂ ਨੂੰ ।  
 ਚਾਕ ਹੋਕੇ ਵੱਤ ਫਕੀਰ ਹੋਸਾਂ, ਕੇਹਾ ਮਾਰਿਉ ਅਸਾਂ ਵਿਚਾਰਿਆਂ ਨੂੰ ।  
 ਗਿਲਾ ਲਿਖੇ ਜੇ ਯਾਰ ਨੇ ਲਿਖਿਆ ਏ, ਸੱਜਣ ਲਿਖਦੇ ਜਿਵੇਂ ਪਿਆਰਿਆਂ ਨੂੰ ।  
 ਵਾਰਿਸ ਸ਼ਾਹ ਨਾ ਰੱਬ ਬਿਨ ਟਾਂਗ ਕਾਈ, ਕਿਵੇਂ ਜਿੱਤੀਏ ਮਾਮਲਿਆਂ ਹਾਰਿਆਂ ਨੂੰ ।

(ਢੇਏ=ਲਾਗੇ, ਨੇੜੇ, ਟਾਂਗ=ਸਹਾਰਾ, ਆਸਰਾ)

### 242. ਤਥਾ

ਤੈਨੂੰ ਚਾ ਸੀ ਵੱਡਾ ਵਿਆਹ ਵਾਲਾ, ਭਲਾ ਹੋਇਆ ਜੇ ਝੱਬ ਵਹੀਜੀਏ ਨੀ ।  
 ਐਥੋਂ ਨਿਕਲ ਗਈਏ ਬੁਰੇ ਦਿਹਾਂ ਵਾਂਗੂੰ, ਅੰਤ ਸਾਹੁਰੇ ਜਾ ਪਤੀਜੀਏ ਨੀ ।  
 ਰੰਗ ਰੱਤੀਏ ਵਹੁਟੀਏ ਖੇੜਿਆਂ ਦੀਏ, ਕੈਦੇ ਲੰਛੇ ਦੀ ਸਾਕ ਭਤੀਜੀਏ ਨੀ ।  
 ਚੁਲੀਂ ਪਾ ਪਾਈ ਦੁੱਖਾਂ ਨਾਲ ਪਾਲੀ, ਕਰਮ ਸੈਦੇ ਦੇ ਮਾਪਿਆਂ ਬੀਜੀਏ ਨੀ ।  
 ਕਾਸਦ ਜਾਇਕੇ ਹੀਰ ਨੂੰ ਖਤ ਦਿੱਤਾ, ਇਹ ਲੈ ਚਾਕ ਦਾ ਲਿਖਿਆ ਲੀਜੀਏ ਨੀ ।

(ਦਿਹਾਂ=ਦਿਨਾਂ, ਰੰਗ ਰੱਤੀਏ=ਗ੍ਰਿਹਸਥ ਦੀਆਂ ਮੌਜਾਂ ਮਾਣਨ ਵਲ ਸੰਕੇਤ ਹੈ)

## 243. ਉੱਤਰ ਹੀਰ

ਤੇਰੇ ਵਾਸਤੇ ਬਹੁਤ ਉਦਾਸ ਹਾਂ ਮੈਂ, ਰੱਬਾ ਮੇਲ ਤੂੰ ਚਿਰੀਂ ਵਿਛੁੰਨਿਆਂ ਨੂੰ ।  
ਹੱਥੀਂ ਮਾਪਿਆਂ ਦਿੱਤੀ ਸਾਂ ਜ਼ਾਲਮਾਂ ਨੂੰ, ਲੱਗਾ ਲੂਣ ਕਲੇਜਿਆਂ ਭੁੰਨਿਆਂ ਨੂੰ ।  
ਮੌਤ ਅਤੇ ਸੰਜੋਗ ਨਾ ਟਲੇ ਮੂਲੇ, ਕੋਣ ਮੋੜਦਾ ਸਾਹਿਆਂ ਪੁੰਨਿਆਂ ਨੂੰ ।  
ਜੋਗੀ ਹੋਇਕੇ ਆ ਤੂੰ ਸੱਜਣਾਂ ਵੇ, ਕੋਣ ਜਾਣਦਾ ਜੋਗੀਆਂ ਮੁੰਨਿਆਂ ਨੂੰ ।  
ਕਿਸੇ ਤੱਤੜੇ ਵਕਤ ਸੀ ਨਿਹੂੰ ਲੱਗਾ, ਵਾਰਿਸ ਬੀਜਿਆ ਦਾਇਆਂ ਭੁੰਨਿਆਂ ਨੂੰ ।

(ਚਿਰੀਂ ਵਿਛੁੰਨੇ=ਦੇਰ ਦੇ ਵਿਛੜੇ, ਸਾਹਿਆਂ ਪੁੰਨਿਆਂ ਨੂੰ=ਵਕਤ ਪੂਰਾ ਹੋਏ ਨੂੰ)

## 244. ਤਥਾ

ਕਾਇਦ ਆਬਖੇਰ ਦੇ ਖਿੱਚੀ ਵਾਂਗ ਕਿਸਮਤ, ਕੋਇਲ ਲੰਕ ਦੇ ਬਾਗ਼ ਦੀ ਗਈ ਦਿੱਲੀ ।  
ਮੈਨਾ ਲਈ ਬੰਗਾਲਿ ਚਾਕ ਕਮਲੇ, ਖੇੜਾ ਪਿਆ ਅਜ਼ਗ਼ੈਬ ਦੀ ਆਣ ਬਿੱਲੀ ।  
ਚੁਸਤੀ ਆਪਣੀ ਪਕੜ ਨਾ ਹਾਰ ਹਿੰਮਤ, ਹੀਰ ਨਾਹੀਉਂ ਇਸ਼ਕ ਦੇ ਵਿੱਚ ਦਿੱਲੀ ।  
ਕੋਈ ਜਾਇਕੇ ਪਕੜ ਫਕੀਰ ਕਾਮਿਲ, ਫਕਰ ਮਾਰਦੇ ਵਿੱਚ ਰਜ਼ਾ ਕਿੱਲੀ ।  
ਵਾਰਿਸ ਸ਼ਾਹ ਮਸਤਾਨੜਾ ਹੋ ਲੱਲ੍ਹੀ, ਸੇਲ੍ਹੀ ਗੋਦੜੀ ਬੰਨ੍ਹ ਹੋ ਸੇਖ ਚਿੱਲੀ ।

(ਕਾਇਦ=ਕਾਫਲੇ ਦਾ ਸਰਦਾਰ,ਲੀਡਰ, ਆਬਖੇਰਾ=ਦਾਣਾ ਪਾਣੀ,ਕਿਸਮਤ,  
ਮਾਰਦੇ ਰਜ਼ਾ ਵਿੱਚ ਕਿੱਲੀ=ਰੇਖ ਵਿੱਚ ਮੇਖ ਮਾਰਦੇ, ਲੱਲ੍ਹੀ=ਗੋਦੜੀ ਪਹਿਨਣ  
ਵਾਲਾ ਫਕੀਰ,ਕਮਲਾ)

## 245. ਹੀਰ ਦੀ ਚਿੱਠੀ

ਦਿੱਤੀ ਹੀਰ ਲਿਖਾਇਕੇ ਇਹ ਚਿੱਠੀ, ਰਾਂਝੇ ਯਾਰ ਦੇ ਹੱਥ ਲੈ ਜਾ ਦੇਈ ।  
ਕਿਤੇ ਬੈਠ ਨਿਵੇਕਲਾ ਸੱਦ ਮੁੱਲਾਂ, ਸਾਰੀ ਖੇਲ੍ਹ ਕੇ ਬਾਤ ਸੁਣਾ ਦੇਈ ।  
ਹੱਥ ਬੰਨ੍ਹ ਕੇ ਮੇਰਿਆਂ ਸੱਜਣਾਂ ਨੂੰ, ਰੋ ਰੋ ਸਲਾਮ ਦੁਆ ਦੇਈ ।  
ਮਰ ਚੁੱਕੀਆਂ ਜਾਨ ਹੈ ਨੌਕ ਉਤੇ, ਹਿੱਕ ਵਾਰ ਜੇ ਦੀਦਨਾ ਆ ਦੇਈ ।  
ਖੇੜੇ ਹੱਥ ਨਾ ਲਾਂਵਦੇ ਮੰਜੜੀ ਨੂੰ, ਹੱਥ ਲਾਇਕੇ ਗੋਰ ਵਿੱਚ ਪਾ ਦੇਈ ।  
ਕਖ ਹੋ ਰਹੀਆਂ ਗ਼ਮਾਂ ਨਾਲ ਰਾਂਝਾ, ਏਹ ਚਿਣਗ ਲੈ ਜਾਇਕੇ ਲਾ ਦੇਈ ।  
ਮੇਰਾ ਯਾਰ ਹੈ ਤਾਂ ਮੈਥੇ ਪਹੁੰਚ ਮੀਆਂ, ਕੰਨ ਰਾਂਝੇ ਦੇ ਏਤਨੀ ਪਾ ਦੇਈ ।  
ਮੇਰੀ ਲਈਂ ਨਿਸ਼ਾਨੜੀ ਬਾਂਕ ਛੱਲਾ, ਰਾਂਝੇ ਯਾਰ ਦੇ ਹੱਥ ਲਿਜਾ ਦੇਈ ।  
ਵਾਰਿਸ ਸ਼ਾਹ ਮੀਆਂ ਓਸ ਕਮਲੜੇ ਨੂੰ, ਢੰਗ ਜੁਲਫ ਜੰਜੀਰ ਦੀ ਪਾ ਦੇਈ ।

(ਦੀਦਨਾ=ਦੇਖਣਾ, ਕਖ=ਤੀਲਾ, ਚਿਣਗ=ਚੰਗਿਆੜੀ,ਅੱਗ)

## 246. ਤਥਾ

ਅੱਗੇ ਚੁੰਡੀਆਂ ਨਾਲ ਹੰਢਾਇਆ ਈ, ਜੁਲਫ ਕੁੰਡਲਾਂਦਾਰ ਹੁਣ ਵੇਖ ਮੀਆਂ ।  
ਘਤ ਕੁੰਡਲੀ ਨਾਗ ਸਿਆਹ ਪਲਮੇ, ਵੇਖੇ ਉਹ ਭਲਾ ਜਿਸ ਲੇਖ ਮੀਆਂ ।  
ਮਲੇ ਵਟਣਾ ਲੋੜੁ ਦੰਦਾਸੜੇ ਦਾ, ਨੈਣ ਖੂਨੀਆਂ ਦੇ ਭਰਨ ਭੇਖ ਮੀਆਂ ।  
ਆ ਹੁਸਨ ਦੀ ਦੀਦ ਕਰ ਵੇਖ ਜੁਲਫਾਂ, ਖੂਨੀ ਨੈਣਾਂ ਦੇ ਭੇਖ ਨੂੰ ਦੇਖ ਮੀਆਂ ।  
ਵਾਰਿਸ ਸ਼ਾਹ ਫਕੀਰ ਹੋ ਪਹੁੰਚ ਮੈਥੇ, ਫਕਰ ਮਾਰਦੇ ਰੇਖ ਵਿੱਚ ਮੇਖ ਮੀਆਂ ।

(ਚੁੰਡੀਆਂ=ਲੰਮੇ ਵਾਲ, ਕੁੰਡਲੀ=ਚੱਕਰ, ਵਲ, ਲੇਖ=ਕਿਸਮਤ)

## 247. ਹੀਰ ਦੀ ਚਿੱਠੀ ਕਾਸਦ ਰਾਂਝੇ ਕੋਲ ਲਿਆਇਆ

ਕਾਸਦ ਆਣ ਰੰਝੋਟੇ ਨੂੰ ਖਤ ਦਿੱਤਾ, ਨਢੀ ਮੇਈ ਹੈ ਨੌਕ ਤੇ ਜਾਨ ਆਈ ।  
ਕੋਈ ਪਾ ਭੁਲਾਵੜਾ ਠਗਿਓਈ, ਸਿਰ ਘੱਤਿਉ ਚਾ ਮਸਾਨ ਮੀਆਂ ।  
ਤੇਰੇ ਵਾਸਤੇ ਰਾਤ ਨੂੰ ਗਿਣੇ ਤਾਰੇ, ਕਿਸਤੀ ਨੂਹ ਦੀ ਵਿੱਚ ਤੂਫਾਨ ਮੀਆਂ ।  
ਇੱਕ ਘੜੀ ਆਰਾਮ ਨਾ ਆਉਂਦਾ ਈ, ਕੇਹਾ ਠੇਕਿਉ ਪ੍ਰੇਮ ਦਾ ਬਾਣ ਮੀਆਂ ।  
ਤੇਰਾ ਨਾਂਉ ਲੈ ਕੇ ਨੌਢੀ ਜਿਉਂਦੀ ਹੈ, ਭਾਵੇਂ ਜਾਣ ਤੇ ਭਾਵੇਂ ਨਾ ਜਾਣ ਮੀਆਂ ।  
ਮੂੰਹੋਂ ਰਾਂਝੇ ਦਾ ਨਾਮ ਜਾਂ ਕੱਢ ਬਹਿੰਦੀ, ਓਥੇ ਨਿਤ ਪੱਥੇ ਘਮਸਾਣ ਮੀਆਂ ।  
ਰਾਤੀਂ ਘੜੀ ਨਾ ਸੇਜ ਤੇ ਮੂਲ ਸੌਂਦੀ, ਰਹੇ ਲੋਗ ਬਹੁਤੇਰੜਾ ਰਾਣ ਮੀਆਂ ।  
ਜੋਗੀ ਹੋਇਕੇ ਨਗਰ ਵਿੱਚ ਪਾ ਫੇਰਾ, ਮੌਜਾਂ ਨਾਲ ਤੂੰ ਨੌਢੜੀ ਮਾਣ ਮੀਆਂ ।  
ਵਾਰਿਸ ਸ਼ਾਹ ਮੀਆਂ ਸਭੇ ਕੰਮ ਹੁੰਦੇ, ਜਦੋਂ ਰੱਬ ਹੁੰਦਾ ਮਿਰਰਬਾਨ ਮੀਆਂ ।

(ਨੌਕ ਤੇ ਜਾਨ=ਮਰਨ ਕੰਢੇ, ਭੁਲਾਵੜਾ=ਭੁਲੇਖਾ, ਰਾਣ=ਕਹਿ ਰਹੇ)

## 248. ਰਾਂਝੇ ਦੀ ਉੱਤਰ ਲਈ ਫਰਮਾਇਸ਼

ਚਿੱਠੀ ਨਾਉਂ ਤੇਰੇ ਲਿਖੀ ਨੌਢੜੀ ਨੇ, ਵਿੱਚੋ ਲਿਖੇ ਸੂ ਦਰਦ ਫ਼ਿਰਾਕ ਸਾਰੇ ।  
ਰਾਂਝਾ ਤੁਰਤ ਪੜ੍ਹਾਇਕੇ ਫਰਸ਼ ਹੋਇਆ, ਦਿਲੋਂ ਆਹ ਦੇ ਠੰਡੜੇ ਸਾਹ ਮਾਰੇ ।  
ਮੀਆਂ ਲਿਖ ਤੂੰ ਦਰਦ ਫ਼ਿਰਾਕ ਮੇਰਾ, ਜਿਹੜਾ ਅੰਬਰੋਂ ਸੁਟਦਾ ਤੇੜ ਤਾਰੇ ।  
ਘਾ ਲਿਖ ਜੇ ਦਿਲੇ ਦੇ ਦੁਖੜੇ ਦੇ, ਲਿਖਣ ਪਿਆਰਿਆਂ ਨੂੰ ਜਿਵੇਂ ਯਾਰ ਪਿਆਰੇ ।

(ਫਰਸ਼ ਹੋਇਆ=ਧਰਤੀ ਤੇ ਲੇਟ ਗਿਆ)

## 249. ਰਾਂਝੇ ਦਾ ਉੱਤਰ ਲਿਖਣਾ

ਲਿਖਿਆ ਇਹ ਜਵਾਬ ਰੰਝੋਟੜੇ ਨੇ, ਜਦੋਂ ਜੀਉ ਵਿੱਚ ਓਸ ਦੇ ਸ਼ੇਰ ਪਏ ।  
ਓਸੇ ਰੋਜ਼ ਦੇ ਅਸੀਂ ਫਕੀਰ ਹੋਏ, ਜਿਸ ਰੋਜ਼ ਦੇ ਹੁਸਨ ਦੇ ਚੇਰ ਹੋਏ ।  
ਪਹਿਲੇ ਦੁਆ ਸਲਾਮ ਪਿਆਰਿਆਂ ਨੂੰ, ਮਝੇ ਵਾਹ ਫ਼ਿਰਾਕ ਦੇ ਬੋੜ ਹੋਏ ।  
ਅਸਾਂ ਜਾਨ ਤੇ ਮਾਲ ਦਰਪੇਸ਼ ਕੀਤਾ, ਅੱਟੀ ਲੱਗੜੀ ਪ੍ਰੀਤ ਨੂੰ ਤੋੜ ਗਏ ।  
ਸਾਡੀ ਜਾਤ ਸਿਫ਼ਾਤ ਬਰਬਾਦ ਕਰਕੇ, ਲੜ ਖੇੜਿਆਂ ਦੇ ਨਾਲ ਜੋੜ ਗਏ ।  
ਆਪ ਹੱਸ ਕੇ ਸਾਹੁਰੇ ਮੱਲਿਓਨੇ, ਸਾਡੇ ਨੈਣਾਂ ਦਾ ਨੀਰ ਨਖੇੜ ਗਏ ।  
ਆਪ ਹੋ ਮਹਿਬੂਬ ਜਾ ਸਤਰ ਬੈਠੇ, ਸਾਡੇ ਰੂਪ ਦਾ ਰਸਾ ਨਚੇੜ ਗਏ ।  
ਵਾਰਿਸ ਸ਼ਾਹ ਮੀਆਂ ਮਿਲੀਆਂ ਵਾਹਰਾਂ ਥੋਂ, ਧੜਵੈਲ ਵੇਖੇ ਜੇਰੇ ਜੇਰ ਗਏ ।

(ਦਰਪੇਸ਼ ਕੀਤਾ=ਹਾਜ਼ਰ ਕਰ ਦਿੱਤਾ, ਅੱਟੀ=ਪੱਕੀ, ਸੂਤ ਦੀ ਅੱਟੀ  
ਵਾਂਗੂ ਇੱਕ ਦੂਜੀ ਵਿੱਚ ਫਸਾਈ ਹੋਈ, ਅੱਟੀਆਂ ਨੂੰ ਆਪੇ ਵਿਚ ਫਸਾਉਣ  
ਦਾ ਇੱਕ ਖਾਸ ਢੰਗ ਹੁੰਦਾ ਹੈ ਅਤੇ ਉਹ ਸੌਖਿਆਂ ਜੁਦਾ ਨਹੀਂ ਹੁੰਦੀਆਂ,  
ਨਖੇੜ ਗਏ=ਖਤਮ ਕਰ ਗਏ)

## 250. ਉੱਤਰ ਰਾਂਝੇ ਵੱਲੋਂ

ਸਾਡੀ ਖੈਰ ਹੈ ਚਾਹੁੰਦੇ ਖੈਰ ਤੈਂਡੀ, ਫਿਰ ਲਿਖੇ ਹਕੀਕਤਾਂ ਸਾਰੀਆਂ ਜੀ ।  
ਪਾਕ ਰੱਬ ਤੇ ਪੀਰ ਦੀ ਮਿਹਰ ਬਾਝੋਂ, ਕੱਟੇ ਕੈਣ ਮੁਸੀਬਤਾਂ ਭਾਰੀਆਂ ਜੀ ।  
ਮੌਜੂ ਚੌਧਰੀ ਦੇ ਪੁਤ ਚਾਕ ਹੋ ਕੇ, ਚੂਚਕ ਸਿਆਲ ਦੀਆਂ ਖੇਲੀਆਂ ਚਾਰੀਆਂ ਜੀ ।  
ਦਗ਼ਾ ਦੇ ਕੇ ਆਪ ਚੜ੍ਹ ਜਾਣ ਡੋਲੀ, ਚੰਚਲ-ਹਾਰੀਆਂ ਇਹ ਕਵਾਰੀਆਂ ਜੀ ।  
ਸੱਪ ਰੱਸੀਆਂ ਦੇ ਕਰਨ ਮਾਰ ਮੰਤਰ, ਤਾਰੇ ਦੌਦੀਆਂ ਨੇ ਹੇਠ ਖਾਰੀਆਂ ਜੀ ।  
ਪੇਕੇ ਜੱਟਾਂ ਨੂੰ ਮਾਰ ਫ਼ਕੀਰ ਕਰਕੇ, ਲੈਂਦ ਸਾਹੁਰੇ ਜਾਇ ਯੁਮਕਾਰੀਆਂ ਜੀ ।  
ਆਪ ਨਾਲ ਸੁਹਾਗ ਦੇ ਜਾ ਰੁੱਪਣ, ਪਿੱਛੇ ਲਾ ਜਾਵਣ ਪੁਚਕਾਰੀਆਂ ਜੀ ।  
ਸਰਦਾਰਾਂ ਦੇ ਪੁੱਤਰ ਫ਼ਕੀਰ ਕਰਕੇ, ਆਪ ਮੱਲਦੀਆਂ ਜਾਂ ਸਰਦਾਰੀਆਂ ਜੀ ।  
ਵਾਰਿਸ ਸ਼ਾਹ ਨਾ ਹਾਰਦੀਆਂ ਅਸਾਂ ਕੋਲੋਂ, ਰਾਜੇ ਭੇਜ ਥੀਂ ਇਹ ਨਾ ਹਾਰੀਆਂ ਜੀ ।

(ਚੰਚਲ-ਹਾਰੀਆਂ=ਚਲਾਕ, ਖਾਰੀ=ਟੋਕਰੀ, ਯੁਮਕਾਰੀ=ਚਰਖੇ ਦੀ ਆਵਾਜ਼,  
ਰੁੱਪਣ=ਰੁੱਝ ਜਾਣ, ਖਾਰੀਆਂ=ਟੋਕਰੇ)

## 251. ਰਾਂਝਾ ਆਪਣੇ ਦਿਲ ਨਾਲ

ਰਾਂਝੇ ਆਖਿਆ ਲੁੱਟੀਂ ਦੀ ਹੀਰ ਦੌਲਤ, ਜਰਮ ਗਾਲੀਏ ਤਾਂ ਉਹਨੂੰ ਜਾ ਲਈਏ ।  
ਉਹ ਰੱਬ ਦੇ ਨੂਰ ਦਾ ਖਵਾਨ ਯਗਮਾ ਸੁਹਦੇ ਹੋਇਕੇ ਰੰਗ ਵਟਾ ਲਈਏ ।  
ਇੱਕ ਹੋਵਣਾ ਰਹਿਆ ਫ਼ਕੀਰ ਮੈਥੋਂ, ਰਹਿਆ ਏਤਨਾ ਵਸ ਸੇ ਲਾ ਲਈਏ ।  
ਮੱਖਣ ਪਾਲਿਆ ਚੀਕਣਾ ਨਰਮ ਪਿੰਡਾ, ਜ਼ਰਾ ਖ਼ਾਕ ਦੇ ਵਿੱਚ ਰਮਾ ਲਈਏ ।  
ਕਿਸੇ ਜੇਗੀ ਥੀਂ ਸਿੱਖੀਏ ਸਿਹਰ ਕੋਈ, ਚੇਲੇ ਹੋਇਕੇ ਕੰਨ ਪੜਵਾ ਲਈਏ ।  
ਅੱਗੇ ਲੋਕਾਂ ਦੇ ਝੁਗੜੇ ਬਾਲ ਸੇਕੇ, ਜ਼ਰਾ ਆਪਣੇ ਨੂੰ ਚਿਣਗ ਲਾ ਲਈਏ ।  
ਅੱਗੇ ਝੰਗ ਸਿਆਲਾਂ ਦਾ ਸੈਰ ਕੀਤਾ, ਜ਼ਰਾ ਖੇੜਿਆਂ ਨੂੰ ਝੋਕ ਲਾ ਲਈਏ ।  
ਓਥੇ ਖ਼ੁਦੀ ਗੁਮਾਨ ਮਨਜ਼ੂਰ ਨਾਹੀਂ, ਸਿਰ ਵੇਚੀਏ ਤਾਂ ਭੇਤ ਪਾ ਲਈਏ ।  
ਵਾਰਿਸ ਸ਼ਾਹ ਮਹਿਬੂਬ ਨੂੰ ਤਦੋਂ ਪਾਈਏ, ਜਦੋਂ ਆਪਣਾ ਆਪ ਗਵਾ ਲਈਏ ।

(ਜਰਮ=ਜਨਮ, ਖ਼ਾਨ ਯਗਮਾ=ਸਦਾ ਬਰਤ, ਸਿਹਰ=ਜਾਦੂ, ਝੋਕ=ਆਰਜ਼ੀ ਡੇਰਾ)

## 252. ਰਾਂਝੇ ਦਾ ਜੇਗੀ ਬਣਨ ਦਾ ਇਰਾਦਾ

ਬੁਝੀ ਇਸ਼ਕ ਦੀ ਅੱਗ ਨੂੰ ਵਾਉ ਲੱਗੀ, ਸਮਾਂ ਆਇਆ ਹੈ ਸ਼ੌਕ ਜਗਾਵਣੇ ਦਾ ।  
ਬਾਲਨਾਥ ਦੇ ਟਿੱਲੇ ਦਾ ਰਾਹ ਫੜਿਆ, ਮਤਾ ਜਾਗਿਆ ਕੰਨ ਪੜਾਵਣੇ ਦਾ ।  
ਪਟੇ ਪਾਲ ਮਲਾਈਆਂ ਨਾਲ ਰੱਖੇ, ਵਕਤ ਆਇਆ ਹੈ ਰਗੜ ਮੁਨਾਵਣੇ ਦਾ ।  
ਜਰਮ ਕਰਮ ਤਿਆਗ ਕੇ ਠਾਣ ਬੈਠਾ, ਕਿਸੇ ਜੇਗੀ ਦੇ ਹੱਥ ਵਿਕਾਵਣੇ ਦਾ ।  
ਬੁੰਦੇ ਸੋਇਨੇ ਦੇ ਲਾਹ ਕੇ ਚਾਇ ਚੜ੍ਹਿਆ, ਕੰਨ ਪਾੜ ਕੇ ਮੁੰਦਰਾਂ ਪਾਵਣੇ ਦਾ ।  
ਕਿਸੇ ਐਸੇ ਗੁਰਦੇਵ ਦੀ ਟਹਿਲ ਕਰੀਏ, ਸਿਹਰ ਦੱਸ ਦੇ ਰੰਨ ਖਿਸਕਾਵਣੇ ਦਾ ।  
ਵਾਰਿਸ ਸ਼ਾਹ ਮੀਆਂ ਇਨ੍ਹਾ ਆਸ਼ਕਾਂ ਨੂੰ, ਫਿਕਰ ਜ਼ਰਾ ਨਾ ਜਿੰਦ ਗਵਾਵਣੇ ਦਾ ।

(ਮਤਾ ਜਾਗਿਆ=ਇਰਾਦਾ ਹੋਇਆ)

## 253. ਰਾਂਝੇ ਦਾ ਹੋਕਾ

ਹੋਕਾ ਫਿਰੇ ਦਿੰਦਾ ਪਿੰਡਾਂ ਵਿੱਚ, ਸਾਰੇ ਆਉ ਕਿਸੇ ਫ਼ਕੀਰ ਜੇ ਹੋਵਣਾ ਜੇ ।  
ਮੰਗ ਖਾਵਣਾ ਕੰਮ ਨਾ ਕਾਜ ਕਰਨਾ, ਨਾ ਕੇ ਚਾਰਨਾ ਤੇ ਨਾ ਹੀ ਚੋਵਣਾ ਜੇ ।  
ਜ਼ਰਾ ਕੰਨ ਪੜਾਇਕੇ ਸਵਾਹ ਮਲਈ, ਗੁਰੂ ਸਾਰੇ ਹੀ ਜੱਗ ਦਾ ਹੋਵਣਾ ਜੇ ।  
ਨਾ ਦਿਹਾੜ ਨਾ ਕਸਬ ਰੁਜ਼ਗਾਰ ਕਰਨਾ, ਨਾਢੂ ਸਾਹ ਫਿਰ ਮੁਫ਼ਤ ਦਾ ਹੋਵਣਾ ਜੇ ।  
ਨਹੀਂ ਦੇਈ ਵਧਾਈ ਫਿਰ ਜੰਮਦੇ ਦੀ, ਕਿਸੇ ਮੇਏ ਨੂੰ ਮੂਲ ਨਾ ਹੋਵਣਾ ਜੇ ।  
ਮੰਗ ਖਾਵਣਾ ਅਤੇ ਮਸੀਤ ਸੌਣਾ, ਨਾ ਕੁੱਝ ਬੋਵਣਾ ਤੇ ਨਾ ਕੁੱਝ ਲੋਵਣਾ ਜੇ ।  
ਨਾਲੇ ਮੰਗਣਾ ਤੇ ਨਾਲੇ ਘੂਰਨਾ ਈ, ਦੇਣਦਾਰ ਨਾ ਕਿਸੇ ਦਾ ਹੋਵਣਾ ਜੇ ।  
ਖ਼ਸ਼ੀ ਆਪਣੀ ਉੱਠਣਾ ਮੀਆਂ ਵਾਰਿਸ, ਅਤੇ ਆਪਣੀ ਨੀਂਦ ਹੀ ਸੋਵਣਾ ਜੇ ।

(ਦਿਹਾੜ=ਦਿਹਾੜੀ ਕਰਨੀ, ਮਜ਼ਦੂਰੀ ਕਰਨੀ, ਕਸਬ=ਕੰਮ, ਬੋਵਣਾ=ਬੀਜਣਾ,  
ਲੋਵਣਾ=ਵਚਣਾ)

## 254. ਟਿੱਲੇ ਜਾਕੇ ਜੇਗੀ ਨਾਲ ਰਾਂਝੇ ਦੀ ਗੱਲ ਬਾਤ

ਟਿੱਲੇ ਜਾਇਕੇ ਜੇਗੀ ਦੇ ਹੱਥ ਜੋੜੇ, ਸਾਨੂੰ ਆਪਣਾ ਕਰੋ ਫ਼ਕੀਰ ਸਾਈਂ ।  
ਤੇਰੇ ਦਰਸ ਦੀਦਾਰ ਦੇ ਦੇਖਣੇ ਨੂੰ, ਆਇਆਂ ਦੇਸ ਪਰਦੇਸ ਮੈਂ ਚੀਰ ਸਾਈਂ ।  
ਸਿਦਕ ਧਾਰ ਕੇ ਨਾਲ ਯਕੀਨ ਆਇਆ, ਅਸੀਂ ਚੇਲੜੇ ਤੇ ਤੁਸੀਂ ਪੀਰ ਸਾਈਂ ।  
ਬਾਦਸ਼ਾਹ ਸੱਚਾ ਰੱਬ ਆਲਮਾਂ ਦਾ, ਫ਼ਕਰ ਓਸ ਦੇ ਹੈਣ ਵਜ਼ੀਰ ਸਾਈਂ ।  
ਬਿਨਾਂ ਮੁਰਸ਼ਦਾਂ ਰਾਹ ਨਾ ਹੱਥ ਆਵੇ, ਦੁਯ ਬਾਝ ਨਾ ਹੋਵੇ ਹੈ ਖੀਰ ਸਾਈਂ ।  
ਯਾਦ ਹੱਕ ਦੀ ਸਬਰ ਤਸਲੀਮ ਨਿਹਚਾ, ਤੁਸਾਂ ਜਗ ਦੇ ਨਾਲ ਕੀ ਸੀਰ ਸਾਈਂ ।  
ਫ਼ਕਰ ਕੁਲ ਜਹਾਨ ਦਾ ਆਸਰਾ ਹੈ, ਤਾਬਿਹ ਫ਼ਕਰ ਦੀ ਪੀਰ ਤੇ ਮੀਰ ਸਾਈਂ ।  
ਮੇਰਾ ਮਾਉ ਨਾ ਬਾਪ ਨਾ ਸਾਕ ਕੋਈ, ਚਾਚਾ ਤਾਇਆ ਨਾ ਭੈਣ ਨਾ ਵੀਰ ਸਾਈਂ ।  
ਦੁਨੀਆਂ ਵਿੱਚ ਹਾਂ ਬਹੁਤ ਉਦਾਸ ਹੋਇਆ, ਪੈਰੋਂ ਸਾਡਿਉਂ ਲਾਹ ਜੰਜੀਰ ਸਾਈਂ ।  
ਤੈਨੂੰ ਛੱਡ ਕੇ ਜਾਂ ਮੈਂ ਹੋਰ ਕਿਸ ਥੇ, ਨਜ਼ਰ ਆਂਵਦਾ ਜ਼ਾਹਰਾ ਪੀਰ ਸਾਈਂ ।

(ਨਿਹਚਾ=ਯਕੀਨ, ਸੀਰ=ਸਾਂਝੇਦਾਰੀ, ਸਾਂਝ, ਥੇ=ਕਿੱਥੇ, ਕਿਹੜੀ ਥਾਂ)

## 255. ਨਾਥ

ਨਾਥ ਦੇਖ ਕੇ ਬਹੁਤ ਮਲੂਕ ਚੰਚਲ, ਅਹਿਲ ਤਬਾ ਤੇ ਸੁਹਣਾ ਛੈਲ ਮੁੰਡਾ ।  
ਕੋਈ ਹੁਸਨ ਦੀ ਖਾਣ ਹੁਸ਼ਨਾਕ ਸੁੰਦਰ, ਅਤੇ ਲਾਡਲਾ ਮਾਉ ਤੇ ਬਾਪ ਸੰਦਾ ।  
ਕਿਸੇ ਦੁਖ ਤੋਂ ਰੁਸ ਕੇ ਉਠ ਆਇਆ, ਇੱਕੋ ਕਿਸੇ ਦੇ ਨਾਲ ਪੈ ਗਿਆ ਧੰਦਾ ।  
ਨਾਥ ਆਖਦਾ ਦੱਸ ਖਾਂ ਸੱਚ ਮੈਥੇ, ਤੂੰ ਹੈਂ ਕਿਹੜੇ ਦੁਖ ਫ਼ਕੀਰ ਹੁੰਦਾ ।

(ਅਹਿਲ ਤਬਾਅ=ਰੂਹ ਵਾਲਾ, ਹੁਸ਼ਨਾਕ=ਸੁਕੀਨ, ਧੰਦਾ=ਝਗੜਾ)

## 256. ਤਬਾ

ਇਹ ਜਗ ਮਕਾਮ ਫ਼ਨਾਹ ਦਾ ਹੈ, ਸੱਭਾ ਰੇਤ ਦੀ ਕੰਧ ਇਹ ਜੀਵਣਾ ਹੈ ।  
ਛਾਉ ਬੱਦਲਾਂ ਦੀ ਉਮਰ ਬੰਦਿਆਂ ਦੀ, ਅਜ਼ਰਾਈਲ ਨੇ ਪਾੜਣਾ ਸੀਵਣਾ ਹੈ ।  
ਅੱਜ ਕਲ ਜਹਾਨ ਦਾ ਸਹਿਜ ਮੇਲਾ, ਕਿਸੇ ਨਿੱਤ ਨਾ ਹੁਕਮ ਤੇ ਥੀਵਣਾ ਹੈ ।  
ਵਾਰਿਸ ਸ਼ਾਹ ਮੀਆਂ ਅੰਤ ਖ਼ਾਕ ਹੋਣਾ, ਲਖ ਆਬੇ-ਹਿਆਤ ਜੇ ਪੀਵਣਾ ਹੈ ।

## 257. ਤਥਾ

ਹੱਥ ਕੰਡਨਾ ਪਹੁੰਚੀਆਂ ਫਬ ਰਹੀਆਂ, ਕੰਨੀ ਛਣਕਦੇ ਸੁਹਣੇ ਬੁੰਦੜੇ ਨੇ ।  
ਮੰਡ ਪਟ ਦੀਆਂ ਲੁੰਗੀਆਂ ਖੇਸ ਉੱਤੇ, ਸਿਰ ਭਿੰਨੇ ਫੁਲੇਲ ਦੇ ਜੁੰਡੜੇ ਨੇ ।  
ਸਿਰ ਕੁੱਚਕੇ ਬਾਰੀਆਂਦਾਰ ਛੱਲੇ, ਕੱਜਲ ਭਿੰਨੜੇ ਨੈਣ ਨਚੰਦੜੇ ਨੇ ।  
ਖਾਣ ਪੀਣ ਪਹਿਰਨ ਸਿਰੋਂ ਮਾਪਿਆਂ ਦੇ, ਤੁਸਾਂ ਜਰੇ ਫਕੀਰ ਕਿਉਂ ਹੁੰਦੜੇ ਨੇ ।

(ਕੁੱਚਕੇ=ਛੋਟੇ ਕੁੰਡਲਦਾਰ ਵਾਲ, ਨਚੰਦੜੇ=ਨਚਦੇ)

## 258. ਤਥਾ

ਖਾਬ ਰਾਤ ਦਾ ਜੱਗ ਦੀਆਂ ਸਭ ਗੱਲਾਂ, ਧਨ ਮਾਲ ਨੂੰ ਮੂਲ ਨਾ ਝੂਰੀਏ ਜੀ ।  
ਪੰਜ ਭੂਤ ਵਿਕਾਰ ਤੇ ਉਦਰ ਪਾਪੀ, ਨਾਲ ਸਬਰ ਸੰਤੋਖ ਦੇ ਪੂਰੀਏ ਜੀ ।  
ਉਸਨ ਸੀਤ ਦੁਖ ਸੁਖ ਸਮਾਨ ਜਾਪੇ, ਜਿਹੇ ਸ਼ਾਲ ਮਸਰੂ ਤਰੇ ਭੂਰੀਏ ਜੀ ।  
ਭੂ ਆਤਮਾ ਵਸ ਰਸ ਕਸ ਤਿਆਗੇ, ਐਵੇਂ ਗੁਰੂ ਨੂੰ ਕਾਹਿ ਵਡੂਰੀਏ ਜੀ ।

(ਪੰਜ ਭੂਤ=1. ਅੱਗ, 2. ਪਾਣੀ, 3. ਮਿੱਟੀ, 4. ਹਵਾ, 5. ਅਕਾਸ਼,  
ਇੰਨ੍ਹਾਂ ਵਿੱਚ ਖਰਾਬੀ ਨਾਲ ਵਿਕਾਰ ਜਾਂ ਖਰਾਬੀ ਪੈ ਜਾਂਦੀ ਹੈ ਉਦਰ=ਪੇਟ,  
ਉਸਨ=ਗਰਮੀ, ਸੀਤ=ਠੰਡ,ਸਰਦੀ, ਸਮਾਨ=ਬਰਾਬਰ, ਮਸਰੂ=ਰੇਸ਼ਮ,  
ਮੁਸਲਮਾਨ ਸਰ੍ਹਾ ਵਿਚ ਰੇਸ਼ਮ ਪਹਿਨਣਾ ਮਨ੍ਹਾ ਹੈ ਪਰ ਉਸ ਵਿੱਚ ਕੁੱਝ  
ਸੂਤੀ ਧਾਗੇ ਪਾ ਲਏ ਜਾਂਦੇ ਹਨ। ਇਥੇ ਰੇਸ਼ਮ, ਗਰਮ ਭੂਰਾ ਅਤੇ ਸ਼ਾਲ ਨੂੰ  
ਬਰਾਬਰ ਜਾਂ ਇੱਕ ਸਮਾਨ ਜਾਨਣ ਵੱਲ ਇਸ਼ਾਰਾ ਹੈ ਵਸ, ਰਸ, ਕਸ=  
ਦੁਖ ਸੁਖ, ਵਡੂਰੀਏ=ਬਦਨਾਮ ਕਰਨਾ)

## 259. ਤਥਾ

ਭੋਗ ਭੋਗਣਾ ਦੁਧ ਤੇ ਦਹੀਂ ਪੀਵੇਂ, ਪਿੰਡਾ ਪਾਲ ਕੇ ਰਾਤ ਦਿਹੁੰ ਧੋਵਨਾ ਹੈ ।  
ਖਰੀ ਕਠਨ ਹੈ ਫਕਰ ਦੀ ਵਾਟ ਝਾਗਣ, ਮੂੰਹੋਂ ਆਖ ਕੇ ਕਾਹ ਵਿਗੋਵਨਾ ਹੈ ।  
ਵਾਹੋਂ ਵੰਝਲੀ ਤਰੀਮਤਾਂ ਨਿਤ ਘੁਰੋਂ, ਗਾਈਂ ਮਹੀਂ ਵਿਲਾਇਕੇ ਚੋਵਨਾ ਹੈ ।  
ਸੱਚ ਆਖ ਜੱਟਾ ਕਹੀ ਬਣੀ ਤੈਨੂੰ, ਸਵਾਦ ਛੱਡ ਕੇ ਖੇਹ ਕਿਉਂ ਹੋਵਨਾ ਹੈ ।

(ਭੋਗ ਭੋਗਣਾ=ਸੁਆਦ ਮਾਨਣੇ, ਵਾਟ=ਰਾਹ, ਝਾਗਣਾ=ਤੁਰਨਾ, ਵਿਗੋਵਨਾ=  
ਨਾਸ ਕਰਨਾ)

## 260. ਰਾਂਝਾ

ਜੇਗੀ ਛੱਡ ਜਹਾਨ ਫਕੀਰ ਹੋਏ, ਏਸ ਜੱਗ ਵਿੱਚ ਬਹੁਤ ਖਵਾਰੀਆਂ ਨੇ ।  
ਲੈਣ ਦੇਣ ਤੇ ਦਗਾ ਅਨਿਆਂ ਕਰਨਾ, ਲੁਟ ਘਸੁਟ ਤੇ ਚੋਰੀਆਂ ਯਾਰੀਆਂ ਨੇ ।  
ਉਹ ਪੁਰਖ ਨਿਰਬਾਣ ਪਦ ਜਾ ਪਹੁੰਚੇ, ਜਿਨ੍ਹਾਂ ਪੰਜੇ ਹੀ ਇੰਦਰੀਆਂ ਮਾਰੀਆਂ ਨੇ ।  
ਜੇਗ ਦੇਹੇ ਤੇ ਕਰੇ ਨਿਹਾਲ ਮੈਨੂੰ, ਕੇਹੀਆਂ ਜੀਉ ਤੇ ਘੁੰਡੀਆਂ ਚਾੜੀਆਂ ਨੇ ।  
ਏਸ ਜਟ ਗਰੀਬ ਨੂੰ ਤਾਰ ਓਵੇਂ, ਜਿਵੇਂ ਅਗਲੀਆਂ ਸੰਗਤਾਂ ਤਾਰੀਆਂ ਨੇ ।  
ਵਾਰਿਸ ਸ਼ਾਹ ਮੀਆਂ ਰਬ ਸ਼ਰਮ ਰੱਖੇ, ਜੱਗ ਵਿੱਚ ਮਸੀਬਤਾਂ ਭਾਰੀਆਂ ਨੇ ।

(ਨਿਰਬਾਣ=ਨਿਰਵਾਣ, ਮੁਕਤੀ, ਜੀਉ ਤੇ ਘੁੰਡੀਆਂ ਚਾੜੀਆਂ=ਨਾਰਾਜ਼ਗੀ)

## 261. ਨਾਥ

ਮਹਾਂ ਦੇਵ ਥੋਂ ਜੇਗ ਦਾ ਪੰਥ ਬਣਿਆਂ, ਖਰੀ ਕਠਨ ਹੈ ਜੇਗ ਮੁਹਿੰਮ ਮੀਆਂ ।  
ਕੋੜਾ ਬਕਬਕਾ ਸਵਾਦ ਹੈ ਜੇਗ ਸੰਦਾ, ਜਿਹੀ ਘੋਲ ਕੇ ਪੀਵਣੀ ਨਿੰਮ ਮੀਆਂ ।  
'ਜਹਾਂ ਸੁਨ ਸਮਾਧ ਕੀ ਮੰਡਲੀ ਹੈ,' ਅਤੇ ਝੂਟਣਾ ਹੈ ਰਿੰਮ ਝਿੰਮ ਮੀਆਂ ।  
ਤਹਾਂ ਭਸਮ ਲਗਾਇਕੇ ਭਸਮ ਹੋਣਾ, ਪੇਸ਼ ਜਾਏ ਨਾਹੀਂ ਗਰਬ ਡਿੰਮੁ ਮੀਆਂ ।

(ਗਰਬ=ਗ਼ਰੂਰ, ਡਿੰਮੁ=ਫਰੋਬ, ਪਖੰਡ)

## 262. ਰਾਂਝਾ

ਤੁਸੀਂ ਜੇਗ ਦਾ ਪੰਥ ਬਤਾਉ ਸਾਨੂੰ, ਸ਼ੈਕ ਜਾਗਿਆ ਹਰਫ ਨਗੀਨਿਆਂ ਦੇ ।  
ਏਸ ਜੇਗ ਦੇ ਪੰਥ ਵਿੱਚ ਆ ਵੜਿਆਂ, ਛੁਪਨ ਐਬ ਸਵਾਬ ਕਮੀਨਿਆਂ ਦੇ ।  
ਹਿਰਸ ਅੱਗ ਤੇ ਸਬਰ ਦਾ ਪਵੇ ਪਾਣੀ, ਜੇਗ ਠੰਡ ਘੱਤੇ ਵਿੱਚ ਸੀਨਿਆਂ ਦੇ ।  
ਹਿਕ ਫਕਰ ਹੀ ਰਬ ਦੇ ਰਹਿਣ ਸਾਬਤ, ਹੋਰ ਥਿੜਕਦੇ ਅਹਿਲ ਖਜੀਨਿਆਂ ਦੇ ।  
ਤੇਰੇ ਦਵਾਰ ਤੇ ਆਣ ਮੁਹਤਾਜ ਹੋਏ, ਅਸੀਂ ਨੈਕਰ ਹਾਂ ਬਾਝ ਮਹੀਨਿਆਂ ਦੇ ।  
ਤੇਰਾ ਹੋਇ ਫਕੀਰ ਮੈਂ ਨਗਰ ਮੰਗਾਂ, ਛੱਡਾਂ ਵਾਇਦੇ ਏਨ੍ਹਾਂ ਰੋਜ਼ੀਨਿਆਂ ਦੇ ।

(ਸਵਾਬ=ਪੁੰਨ, ਹਿਰਸ=ਲਾਲਚ,ਤਮ੍ਹਾਂ, ਅਹਿਲ ਖਜੀਨਾ=ਖਜਾਨੇ ਦੇ ਮਾਲਕ,  
ਰੋਜ਼ੀਨਾ=ਇੱਕ ਦਿਨ ਦੀ ਮਜ਼ਦੂਰੀ)

## 263. ਨਾਥ

ਏਸ ਜੇਗ ਦੇ ਵਾਇਦੇ ਬਹੁਤ ਐਥੇ, ਨਾਦ ਅਨਹਤ ਤੇ ਸੁੰਨ ਵਜਾਵਣਾ ਵੇ ।  
ਜੇਗੀ ਜੰਗਮ ਗੋਦੜੀ ਜਟਾ ਧਾਰੀ, ਮੁੰਡੀ ਨਿਰਮਲਾ ਭੇਖ ਵਟਾਵਣਾ ਵੇ ।  
ਤਾੜੀ ਲਾਇਕੇ ਨਾਥ ਦਾ ਧਿਆਨ ਧਰਨਾ, ਦਸਵੇਂ ਦਵਾਰ ਹੈ ਸਾਸ ਚੜ੍ਹਾਵਣਾ ਵੇ ।  
ਜੰਮੇ ਆਏ ਦਾ ਹਰਖ ਤੇ ਸੇਗ ਛੱਡੋ, ਨਹੀਂ ਮੋਇਆਂ ਗਿਆਂ ਪਛੇਤਾਵਣਾ ਵੇ ।  
ਨਾਉਂ ਫਕਰ ਦਾ ਬਹੁਤ ਆਸਾਨ ਲੈਣਾ, ਖਰਾ ਕਠਨ ਹੈ ਜੇਗ ਕਮਾਵਣਾ ਵੇ ।  
ਧੇ ਧਾਇਕੇ ਜਟਾਂ ਨੂੰ ਧੂਪ ਦੇਣਾ, ਸਦਾ ਅੰਗ ਬਿਭੂਤ ਰਮਾਵਣਾ ਵੇ ।  
ਉਦਿਆਨ ਵਾਸੀ ਜਤੀ ਸਤੀ ਜੇਗੀ, ਝਾਤ ਇਸਤਰੀ ਤੇ ਨਾਹੀਂ ਪਾਵਣਾ ਵੇ ।  
ਲਖ ਖੂਬਸੂਰਤ ਪਰੀ ਹੂਰ ਹੋਵੇ, ਜਰਾ ਜੀਉ ਨਾਹੀਂ ਭਰਮਾਵਣਾ ਵੇ ।  
ਕੰਦ ਮੂਲ ਤੇ ਪੇਸਤ ਅਫੀਮ ਬਿਜਿਆ, ਨਸ਼ਾ ਖਾਇਕੇ ਮਸਤ ਹੋ ਜਾਵਣਾ ਵੇ ।  
ਜਗ ਾਂਬ ਖਿਆਲ ਹੈ ਸੁਪਨ ਮਾਤਰ, ਹੇ ਕਮਲਿਆਂ ਹੋਸ਼ ਭੁਲਾਵਣਾ ਵੇ ।  
ਘੱਤ ਮੁੰਦਰਾਂ ਜੰਗਲਾਂ ਵਿੱਚ ਰਹਿਣਾ, ਬੀਨ ਕਿੰਗ ਤੇ ਸੰਖ ਵਜਾਵਣਾ ਵੇ ।  
ਜਗਨ ਨਾਥ ਗੋਦਾਵਰੀ ਗੰਗ ਜਮਨਾ, ਸਦਾ ਤੀਰਥਾਂ ਤੇ ਜਾ ਨ੍ਹਾਵਣਾ ਵੇ ।  
ਮੇਲੇ ਸਿੱਧਾਂ ਦੇ ਖੇਲਣਾਂ ਦੇਸ ਪੱਛਮ, ਨਵਾਂ ਨਾਥਾਂ ਦਾ ਦਰਸ਼ਨ ਪਾਵਣਾ ਵੇ ।  
ਕਾਮ ਕਰੋਧ ਤੇ ਲੋਭ ਹੰਕਾਰ ਮਾਰਨ, ਜੇਗੀ ਖਾਕ ਦਰ ਖਾਕ ਹੋ ਜਾਵਣਾ ਵੇ ।  
ਰੰਨਾਂ ਘੁਰਦਾ ਗਾਂਵਦਾ ਫਿਰੋਂ ਵਹਿਸੀ, ਤੈਨੂੰ ਐਖੜਾ ਜੇਗ ਕਮਾਵਣਾ ਵੇ ।  
ਵਾਰਿਸ ਜੇਗ ਹੈ ਕੰਮ ਨਿਰਾਸਿਆਂ ਦਾ, ਤੁਸਾਂ ਜੱਟਾਂ ਕੀ ਜੇਗ ਥੋਂ ਪਾਵਣਾ ਵੇ ।

(ਅਨਹਤ ਨਾਦ=ਬਿਨਾ ਟੂਕ ਮਾਰੇ ਵੱਜਣ ਵਾਲਾ ਨਰਸਿੰਗਾ, ਜੰਗਮ=ਘੱਟੀ  
ਵਜਾਉਣ ਵਾਲੇ, ਮੁੰਡੀ=ਘੋਨ ਮੇਨ, ਨਿਰਮਲਾ=ਸਾਧਾਂ ਦਾ ਇੱਕ ਪੰਥ, ਹਰਖ=  
ਖੁਸ਼ੀ, ਉਦਿਆਨ ਵਾਸੀ=ਸ਼ਹਿਰ ਤੋਂ ਦੂਰ ਜੰਗਲ ਵਿੱਚ ਡੇਰਾ ਲਾਉਣ ਵਾਲੇ,  
ਰਮਾਵਣਾ=ਲਾਉਣਾ, ਕੰਦ ਮੂਲ=ਜੜ੍ਹਾਂ ਆਦਿ, ਬਿਜਿਆ=ਭੰਗ,ਸੁੱਖਾ,  
ਨਿਰਾਸੇ=ਬੇਆਸੇ,ਨਾਉਮੀਦ)

## 264. ਰਾਂਝਾ

ਤੁਸਾਂ ਬਖਸ਼ਣਾ ਜੋਗ ਤਾਂ ਕਰੋ ਕਿਰਪਾ, ਦਾਨ ਕਰਦਿਆਂ ਢਿਲ ਨਾਲ ਲੋੜੀਏ ਜੀ ।  
ਜਿਹੜਾ ਆਸ ਕਰਕੇ ਡਿੱਗੇ ਆਣ ਦਵਾਰੇ, ਜੀਉ ਓਸ ਦਾ ਚਾ ਨਾ ਤੋੜੀਏ ਜੀ ।  
ਸਿਦਕ ਬੰਨ੍ਹ ਕੇ ਜਿਹੜਾ ਚਰਨ ਲੱਗੇ, ਪਾਰ ਲਾਈਏ ਵਿੱਚ ਨਾ ਬੋੜੀਏ ਜੀ ।  
ਵਾਰਿਸ ਸ਼ਾਹ ਮੀਆਂ ਜੈਦਾ ਕੋਈ ਨਾਹੀਂ, ਮਿਹਰ ਓਸ ਥੋਂ ਨਾ ਵਿਛੋੜੀਏ ਜੀ ।

(ਜੈਦਾ=ਜਿਸਦਾ, ਦਵਾਰੇ ਆ ਡਿੱਗੇ=ਦਰ ਤੇ ਆ ਕੇ ਬੇਨਤੀ ਕਰੋ)

## 265. ਨਾਥ

ਘੋੜਾ ਸਬਰ ਦਾ ਜਿਕਰ ਦੀ ਵਾਗ ਦੇ ਕੇ, ਨਫ਼ਸ ਮਾਰਨਾ ਕੰਮ ਭੁਜੰਗਿਆਂ ਦਾ ।  
ਛੱਡ ਜ਼ਰਾਂ ਤੇ ਹੁਕਮ ਫ਼ਕੀਰ ਹੋਵਣ, ਇਹ ਕੰਮ ਹੈ ਮਾਹਫ਼ੂਆਂ ਚੰਗਿਆਂ ਦਾ ।  
ਇਸ਼ਕ ਕਰਨ ਤੇ ਤੇਗ਼ ਦੀ ਧਾਰ ਕੱਪਣ, ਨਹੀਂ ਕੰਮ ਇਹ ਭੁਖਿਆਂ ਨੰਗਿਆਂ ਦਾ ।  
ਜਿਹੜੇ ਮਰਨ ਸੇ ਫ਼ਕਰ ਥੀਂ ਹੋ ਵਾਕਿਫ਼, ਨਹੀਂ ਕੰਮ ਇਹ ਮਰਨ ਥੀਂ ਸੰਗਿਆਂ ਦਾ ।  
ਏਥੇ ਥਾਂ ਨਾਹੀਂ ਅੜਬੰਗਿਆਂ ਦਾ, ਫ਼ਕਰ ਕੰਮ ਹੈ ਸਿਰਾਂ ਥੋਂ ਲੰਘਿਆਂ ਦਾ ।  
ਸ਼ੌਕ ਮਿਹਰ ਤੇ ਸਿਦਕ ਯਕੀਨ ਬਾਝੋ, ਕੇਹਾ ਫ਼ਾਇਦਾ ਟੁਕੜਿਆਂ ਮੰਗਿਆਂ ਦਾ ।  
ਵਾਰਿਸ ਸ਼ਾਹ ਜੋ ਇਸ਼ਕ ਦੇ ਰੰਗ ਰੱਤੇ, ਕੁੰਦੀ ਆਪ ਹੈ ਰੰਗ ਦਿਆਂ ਰੰਗਿਆਂ ਦਾ ।

(ਨਫ਼ਸ=ਹਉਮੈ,ਭੈੜਾ ਮਨ, ਭੁਜੰਗੀ=ਸੱਪ,ਕਾਲਾ ਨਾਗ, ਮਾਹਫ਼ੂਆਂ=ਮਰਦਾਂ, ਤੇਗ਼=  
ਤਲਵਾਰ, ਅੜਬੰਗੀ=ਅੜਬ, ਕੁੰਦੀ=ਕਪੜਿਆਂ ਦੇ ਵੱਟ ਕੱਢਣ ਵਾਲਾ ਜੰਤਰ)

## 266. ਤਥਾ

ਜੋਗ ਕਰੇ ਸੇ ਮਰਨ ਥੀਂ ਹੋਇ ਅਸਥਿਰ, ਜੋਗ ਸਿੱਖੀਏ ਸਿਖਣਾ ਆਇਆ ਈ ।  
ਨਿਹਚਾ ਧਾਰ ਕੇ ਗੁਰੂ ਦੀ ਸੇਵ ਕਰੀਏ, ਇਹ ਹੀ ਜੋਗੀਆਂ ਦਾ ਫ਼ਰਮਾਇਆ ਈ ।  
ਨਾਲ ਸਿਦਕ ਯਕੀਨ ਦੇ ਬੰਨ੍ਹ ਤਕਵਾ, ਪੰਨੇ ਪੱਥਰੋਂ ਰੱਬ ਨੂੰ ਪਾਇਆ ਈ ।  
ਸੰਸੇ ਜੀਉ ਮਲੀਨ ਦੇ ਨਸ਼ਟ ਕੀਤੇ, ਤੁਰਤ ਗੁਰੂ ਨੇ ਰੱਬ ਵਿਖਾਇਆ ਈ ।  
ਬੱਚਾ ਸੁੰਨ ਜੋ ਵਿੱਚ ਕਲਬੂਤ ਖਾਕੀ, ਸੱਚੇ ਰੱਬ ਨੇ ਥਾਉਂ ਬਣਾਇਆ ਈ ।  
ਵਾਰਿਸ ਸ਼ਾਹ ਮੀਆਂ 'ਹਮਾਂ ਓਸਤ' ਜਾਪੇ, ਸਰਬ-ਮਈ ਭਗਵਾਨ ਨੂੰ ਪਾਇਆ ਈ ।

(ਅਸਥਿਰ=ਪੱਕੇ ਪੈਰੀਂ, ਤਕਵਾ=ਪਰਹੇਜ਼ਗਾਰੀ, ਸੰਸੇ=ਫਿਕਰ, ਸਕ,  
ਮਲੀਨ=ਗੰਦਾ, ਨਸ਼ਟ=ਖਤਮ, ਹਮਾਂ ਓਸਤ=ਉਹ (ਰੱਬ) ਸਭ ਕੁੱਝ ਹੈ)

## 267. ਤਥਾ

ਮਾਲਾ ਮਣਕਿਆਂ ਵਿੱਚ ਜਿਉਂ ਇੱਕ ਧਾਗਾ, ਤਿਵੇਂ ਸਰਬ ਕੇ ਬੀਚ ਸਮਾਇ ਰਹਿਆ ।  
ਸੱਭਾ ਜੀਵਾਂ ਦੇ ਵਿੱਚ ਹੈ ਜਾਨ ਵਾਂਗੂ, ਨਸ਼ਾ ਭੰਗ ਅਫੀਮ ਵਿੱਚ ਆਇ ਰਹਿਆ ।  
ਜਿਵੇਂ ਪੱਤਰੀਂ ਮਹਿੰਦੀਉਂ ਰੰਗ ਰਚਿਆ, ਤਿਵੇਂ ਜਾਨ ਜਹਾਨ ਵਿੱਚ ਆਇ ਰਹਿਆ ।  
ਜਿਵੇਂ ਰਕਤ ਸਰੀਰ ਵਿੱਚ ਸਾਸ ਅੰਦਰ, ਤਿਵੇਂ ਜੋਤ ਮੇਂ ਜੋਤ ਸਮਾਇ ਰਹਿਆ ।  
ਰਾਂਝਾ ਬੰਨ੍ਹ ਕੇ ਖਰਚ ਹੈ ਮਗਰ ਲੱਗਾ, ਜੋਗੀ ਆਪਣਾ ਜੋਰ ਸਭ ਲਾਇ ਰਹਿਆ ।  
ਤੇਰੇ ਦਵਾਰ ਜੋਗਾ ਹੋ ਰਹਿਆ ਹਾਂ ਮੈਂ, ਜੱਟ ਜੋਗੀ ਨੂੰ ਗਿਆਨ ਸਮਝਾਇ ਰਹਿਆ ।  
ਵਾਰਿਸ ਸ਼ਾਹ ਮੀਆਂ ਜਿਹਨੂੰ ਇਸ਼ਕ ਲੱਗਾ, ਦੀਨ ਦੁਨੀ ਦੇ ਕੰਮ ਥੀਂ ਜਾਇ ਰਹਿਆ ।

(ਸਰਬ=ਸਾਰਿਆਂ, ਪੱਤਰੀਂ=ਪੱਤਿਆਂ ਵਿੱਚ, ਰਕਤ=ਲਹੂ, ਖਰਚ ਬੰਨ੍ਹ ਕੇ=ਪੱਕੇ  
ਇਰਾਦੇ ਨਾਲ)

## 268. ਰਾਂਝੇ ਤੇ ਨਾਥ ਦਾ ਮਿਹਰਬਾਨ ਹੋਣਾ ਅਤੇ ਚੋਲਿਆਂ ਦੇ ਤਾਅਨੇ

ਜੋਗੀ ਹੋ ਲਾਚਾਰ ਜਾਂ ਮਿਹਰ ਕੀਤੀ, ਤਦੋਂ ਚੋਲਿਆਂ ਬੋਲੀਆਂ ਮਾਰੀਆਂ ਨੀ ।  
ਜੀਭਾਂ ਸਾਣ ਚੜ੍ਹਾਇਕੇ ਗਿਰਦ ਹੋਏ, ਜਿਵੇਂ ਤਿੱਖੀਆਂ ਤੇਜ਼ ਕਟਾਰੀਆਂ ਨੀ ।  
ਦੇਖ ਸੁਹਣਾ ਰੂਪ ਜਟੋਟੜੇ ਦਾ, ਜੋਗ ਦੇਣ ਦੀਆਂ ਕਰਨ ਤਿਆਰੀਆਂ ਨੀ ।  
ਠਰਕ ਮੁੰਡਿਆਂ ਦੇ ਲੱਗੇ ਜੋਗੀਆਂ ਨੂੰ, ਮੱਤਾਂ ਜਿਨ੍ਹਾਂ ਦੀਆਂ ਰੱਬ ਨੇ ਮਾਰੀਆਂ ਨੀ ।  
ਜੋਗ ਦੇਣ ਨਾ ਮੂਲ ਨਿਮਾਣਿਆਂ ਨੂੰ, ਜਿਨ੍ਹਾਂ ਕੀਤੀਆਂ ਮਿਹਨਤਾਂ ਭਾਰੀਆਂ ਨੀ ।  
ਵਾਰਿਸ ਸ਼ਾਹ ਖੁਸ਼ਾਮਦ ਏ ਸੁਹਣਿਆਂ ਦੀ, ਗੱਲਾਂ ਹੱਕ ਦੀਆਂ ਨਾ ਨਿਰਵਾਰੀਆਂ ਨੀ ।

(ਸਾਣ ਚੜ੍ਹਾਕੇ=ਤਿੱਖੀ ਕਰਕੇ, ਨਿਰਵਾਰ=ਫਰਕ, ਵਖ ਵਖ ਕਰਨਾ, ਖੁਸ਼ਾਮਦ=  
ਚਾਪਲੂਸੀ)

## 269. ਨਾਥ ਦਾ ਚੋਲਿਆਂ ਨੂੰ ਉੱਤਰ

ਗ਼ੀਬਤ ਕਰਨ ਬੇਗਾਨੜੀ ਤਾਇਤ ਐਗੁਣ, ਸੱਤੇ ਆਦਮੀ ਇਹ ਗੁਨਾਗਾਰ ਹੁੰਦੇ ।  
ਚੋਰ ਕਿਰਤਘਣ ਚੁਗਲ ਤੇ ਝੂਠ-ਬੋਲੇ, ਲੂਤੀ ਲਾਵਣਾ ਸੱਤਵਾਂ ਯਾਰ ਹੁੰਦੇ ।  
ਅਸਾਂ ਜੋਗ ਨੂੰ ਗਲ ਨਹੀਂ ਬੰਨ੍ਹ ਬਹਿਣਾ, ਤੁਸੀਂ ਕਾਸ ਨੂੰ ਏਡ ਬੇਜ਼ਾਰ ਹੁੰਦੇ ।  
ਵਾਰਿਸ ਜਿਨ੍ਹਾਂ ਉਮੀਦ ਨਾ ਤਾਂਗ ਕਾਈ, ਬੋੜੇ ਤਿਨ੍ਹਾਂ ਦੇ ਆਕਬਤ ਪਾਰ ਹੁੰਦੇ ।

(ਗ਼ੀਬਤ=ਚੁਗਲੀ,ਨਿੰਦਾ, ਤਾਇਤ=ਤਾਬੇਦਾਰੀ,ਕਿਰਤਘਣ=ਕਿਸੇ ਦੇ ਕੀਤੇ  
ਨੂੰ ਭੁਲ ਜਾਣ ਵਾਲਾ, ਅਸਾਂ ਜੋਗ ਨੂੰ ਗਲ ਨਹੀਂ ਬੰਨ੍ਹ ਰੱਖਣਾ=ਮੈਂ ਜੋਗ ਤੁਹਾਨੂੰ  
ਹੀ ਦੇ ਦੇਣਾ ਹ, ਆਪਣੇ ਕੋਲ ਨਹੀਂ ਰਖੀ ਰੱਖਣਾ)

## 270. ਚੋਲਿਆਂ ਨੇ ਗੁੱਸਾ ਕਰਨਾ

ਰਲ ਚੋਲਿਆਂ ਕਾਵਸ਼ਾਂ ਕੀਤੀਆਂ ਨੇ, ਬਾਲ ਨਾਥ ਨੂੰ ਪਕੜ ਪਥੱਲਿਉ ਨੇ ।  
ਛੱਡ ਦਵਾਰ ਉਖਾੜ ਭੰਡਾਰ ਚੱਲੇ, ਜਾ ਰੰਦ ਤੇ ਵਾਟ ਸਭ ਮਲਿਉ ਨੇ ।  
ਸੇਲੀਆਂ ਟੋਪੀਆਂ ਮੁੰਦਰਾਂ ਸੁਟ ਬੈਠੇ, ਮੋੜ ਗੋਦੜੀ ਨਾਥ ਥੇ ਘਲਿਉ ਨੇ ।  
ਵਾਰਿਸ ਰਬ ਬਖ਼ੀਲ ਨਾ ਹੋਏ ਮੇਰਾ, ਚਾਰੇ ਰਾਹ ਨਸੀਬ ਦੇ ਮਲਿਉ ਨੇ ।

(ਕਾਵਸ਼ਾਂ=ਦੁਸ਼ਮਣੀ, ਦਵਾਰ ਉਖਾੜ ਭੰਡਾਰ ਚਲੇ=ਡੇਰਾ ਛੱਡ ਕੇ ਤੁਰ  
ਚੱਲੇ, ਰੰਦ=ਖੇਤਾਂ ਵਿੱਚੋਂ ਸਿੱਧਾ ਰਾਹ, ਬਖ਼ੀਲ=ਈਰਖਾਲੂ,ਕੰਜੂਸ)

## 271. ਰਾਂਝਾ

ਸੁੰਵਾ ਲੋਕ ਬਖ਼ੀਲ ਹੈ ਬਾਬ ਮੈਂਡੇ, ਮੇਰਾ ਰੱਬ ਬਖ਼ੀਲ ਨਾ ਲੋੜੀਏ ਜੀ ।  
ਕੀਜੇ ਗ਼ੌਰ ਤੇ ਕੰਮ ਬਣਾ ਦਿੱਜੇ, ਮਿਲੇ ਦਿਲਾਂ ਨੂੰ ਨਾ ਵਿਛੋੜੀਏ ਜੀ ।  
ਇਹ ਹੁਕਮ ਤੇ ਹੁਸਨ ਨਾ ਨਿੱਤ ਰਹਿੰਦੇ, ਨਾਲ ਆਜਜ਼ਾਂ ਕਰੇ ਨਾ ਜੋਰੀਏ ਜੀ ।  
ਕੋਈ ਕੰਮ ਗ਼ਰੀਬ ਦਾ ਕਰੇ ਜਾਇਆ, ਸਗੋਂ ਓਸ ਨੂੰ ਹਟਕੀਏ ਹੋੜੀਏ ਜੀ ।  
ਬੋੜਾ ਲੱਦਿਆ ਹੋਵੇ ਮੁਸਾਫ਼ਰਾਂ ਦਾ, ਪਾਰ ਲਾਈਏ ਵਿੱਚ ਨਾ ਬੋੜੀਏ ਜੀ ।  
ਜ਼ਿਮੀਂ ਨਾਲ ਨਾ ਮਾਰੀਏ ਫੇਰ ਆਪੇ, ਹੱਥੀਂ ਜਿਨ੍ਹਾਂ ਨੂੰ ਚਾੜ੍ਹੀਏ ਘੋੜੀਏ ਜੀ ।  
ਭਲਾ ਕਰਦਿਆਂ ਢਿਲ ਨਾ ਮੂਲ ਕਰੀਏ, ਕਿੱਸਾ ਤੂਲ ਦਰਾਜ਼ ਨਾ ਟੇਰੀਏ ਜੀ ।  
ਵਾਰਿਸ ਸ਼ਾਹ ਯਤੀਮ ਦੀ ਗ਼ੌਰ ਕਰੀਏ, ਹੱਥ ਆਜਜ਼ਾਂ ਦੇ ਨਾਲ ਜੋੜੀਏ ਜੀ ।

(ਸੁੰਵਾ ਲੋਕ=ਸਾਰੇ ਲੋਕ, ਬਾਬ ਮੈਂਡੇ=ਮੇਰੇ ਵਾਸਤੇ, ਤੂਲ ਦਰਾਜ਼=ਲੰਬਾ ਚੌੜਾ,  
ਹੱਥ ਜੋੜੀਏ=ਮਦਦ ਕਰੀਏ)

## 272. ਨਾਥ

ਧੁਰੇ ਹੁੰਦੜੇ ਕਾਵਸਾਂ ਵੈਰ ਆਏ, ਬੁਰੀਆਂ ਦੁਗਲੀਆਂ ਧ੍ਰੋਹ ਬਖੀਲੀਆਂ ਵੇ ।  
 ਮੈਨੂੰ ਤਰਸ ਆਇਆ ਦੇਖ ਜੁਹਦ ਤੇਰਾ, ਗੱਲਾਂ ਮਿੱਠੀਆਂ ਬਹੁਤ ਰਸੀਲੀਆਂ ਵੇ ।  
 ਪਾਣੀ ਦੁਧ ਵਿੱਚੋਂ ਕਢ ਲੈਣ ਚਾਤਰ, ਜਦੋਂ ਛਿੱਲ ਕੇ ਪਾਉਂਦੇ ਤੀਲੀਆਂ ਵੇ ।  
 ਗੁਰੂ ਦਬਕਿਆ ਮੁੰਦਰਾਂ ਝੱਬ ਲਿਆਉ, ਛੱਡ ਦੇਹੋ ਗੱਲਾਂ ਅਣਖੀਲੀਆਂ ਵੇ ।  
 ਨਹੀਂ ਡਰਨ ਹੁਣ ਮਰਨ ਥੀਂ ਭੈਰ ਆਸਕ, ਜਿਨ੍ਹਾਂ ਸੂਲੀਆਂ ਸਿਰਾਂ ਤੇ ਸੀਲੀਆਂ ਵੇ ।  
 ਵਾਰਿਸ ਸ਼ਾਹ ਫਿਰ ਨਾਥ ਨੇ ਹੁਕਮ ਕੀਤਾ, ਕਢ ਅੱਖੀਆਂ ਨੀਲੀਆਂ ਪੀਲੀਆਂ ਵੇ ।

(ਕਾਵਸ=ਦੁਸ਼ਮਣੀ, ਵੈਰ, ਜੁਹਦ=ਪਰਹੇਜ਼ਗਾਰੀ)

## 273. ਚੇਲਿਆਂ ਨੇ ਨਾਥ ਦਾ ਹੁਕਮ ਮੰਨ ਲੈਣਾ

ਚੇਲਿਆਂ ਗੁਰੂ ਦਾ ਹੁਕਮ ਪਰਵਾਨ ਕੀਤਾ, ਜਾਇ ਸੁਰਗ ਦੀਆਂ ਮਿੱਟੀਆਂ ਮੇਲੀਆਂ  
 ਨੇ ।  
 ਸੱਭਾ ਤਿੰਨ ਸੌ ਸੱਠ ਜਾਂ ਭਵੇਂ ਤੀਰਥ, ਵਾਚ ਗੁਰਾਂ ਦੇ ਮੰਤਰਾਂ ਕੀਲੀਆਂ ਨੇ ।  
 ਨਵੇਂ ਨਾਥ ਬਵੰਜੜਾ ਬੀਰ ਆਏ, ਚੌਸਠ ਜੋਗਨਾਂ ਨਾਲ ਰਸੀਲੀਆਂ ਨੇ ।  
 ਛੇ ਜਤੀ ਤੇ ਦਸੇ ਅਵਤਾਰ ਆਏ, ਵਿੱਚ ਆਬੇ ਹਿਆਤ ਦੇ ਝੀਲੀਆਂ ਨੇ ।

(ਮੇਲੀਆਂ=ਇਕੱਠੀਆਂ ਕੀਤੀਆਂ, ਵਾਚ ਕੇ=ਪੜ੍ਹ ਕੇ, ਨਵੇਂ=ਨੌ, ਬਵੰਜੜਾ=  
 ਬਵੰਜਾ, ਚੌਸਠ ਜੋਗਨੀ=ਦੁਰਗਾ ਦੇਵੀ ਦੀਆਂ ਚੌਹਟ ਸਹੇਲੀਆਂ, ਦਸ ਅਵਤਾਰ=  
 ਵਿਸ਼ਨੂੰ ਦੇ ਦਸ ਅਵਤਾਰ ਇਹ ਹਨ:-1. ਰਾਮ, 2. ਕ੍ਰਿਸ਼ਨ, 3. ਬੁਧ, 4. ਨਰ  
 ਸਿੰਘ, 5. ਵਾਮਨ, 6. ਮੱਛ, 7. ਕੱਛਪ, 8. ਬਰੂਹ, 9. ਪਰਸ ਰਾਮ 10. ਕਲਕੀ)

## 274. ਚੇਲਿਆਂ ਨੇ ਰਾਂਝੇ ਲਈ ਤਿਆਰ ਕੀਤੀਆਂ ਮੁੰਦਰਾਂ ਲਿਆਂਦੀਆਂ

ਦਿਨ ਚਾਰ ਬਣਾਇ ਸੁਕਾਇ ਮੁੰਦਰਾਂ, ਬਾਲ ਨਾਥ ਦੀ ਨਜ਼ਰ ਗੁਜ਼ਾਰਿਆ ਨੇ ।  
 ਗੁੱਸੇ ਨਾਲ ਵਿਗਾੜ ਕੇ ਗੱਲ ਸਾਰੀ, ਡਰਦੇ ਗੁਰੂ ਥੀਂ ਚਾ ਸਵਾਰਿਆ ਨੇ ।  
 ਜ਼ੋਰਾਵਰਾਂ ਦੀ ਗੱਲ ਹੈ ਬਹੁਤ ਮੁਸ਼ਕਲ, ਜਾਣ ਬੁਝ ਕੇ ਬਦੀ ਵਿਸਾਰਿਆ ਨੇ ।  
 ਗੁਰੂ ਕਿਹਾ ਸੇ ਏਨ੍ਹਾਂ ਪਰਵਾਨ ਕੀਤਾ, ਨਰਦਾਂ ਪੁੱਠੀਆਂ ਤੇ ਬਾਜ਼ੀ ਹਾਰਿਆ ਨੇ ।  
 ਘੁਟ ਵਟ ਕੇ ਕਰੇਧ ਨੂੰ ਛਮਾ ਕੀਤਾ, ਕਾਈ ਮੇੜ ਕੇ ਗੱਲ ਨਾ ਸਾਰਿਆ ਨੇ ।  
 ਲਿਆਇ ਉਸਤਰਾ ਗੁਰੂ ਦੇ ਹੱਥ ਦਿੱਤਾ, ਜੋਗੀ ਕਰਨ ਦੀ ਨੀਤ ਚਾ ਧਾਰਿਆ ਨੇ ।  
 ਵਾਰਿਸ ਸ਼ਾਹ ਹੁਣ ਹੁਕਮ ਦੀ ਪਈ ਫੇਟੀ, ਲਖ ਵੈਰੀਆਂ ਧਕ ਕੇ ਮਾਰਿਆ ਨੇ ।

(ਨਜ਼ਰ ਗੁਜ਼ਾਰਿਆ=ਬਾਲ ਨਾਥ ਨੂੰ ਪੇਸ਼ ਕੀਤੀਆਂ, ਛਮਾ ਕੀਤਾ=ਮੁਆਫ ਕੀਤਾ,  
 ਨਰਦਾਂ=ਕੈਫੀਆਂ, ਬਾਜ਼ੀ=ਸਤਰੰਜ, ਫੇਟੀ=ਧੱਕਾ, ਉਠ ਅਤੇ ਘੇੜੇ ਦੇ ਪੇਟ ਦਾ ਰੋਗ  
 ਜਿਹਦੇ ਨਾਲ ਉਹ ਮਰ ਜਾਂਦੇ ਹਨ, ਛਿਲ ਕੇ ਤੀਲੇ=ਪਿਛਲੇ ਜਮਾਨੇ ਵਿੱਚ ਦੁੱਧ  
 ਵਿੱਚ ਰਲਾਏ ਪਾਣੀ ਨੂੰ ਦੇਖਣ ਲਈ, ਕਾਨੇ ਨੂੰ ਛਿਲ ਕੇ ਜੇ ਗੁੱਦਾ ਅੰਦਰੋਂ ਨਿਕਲੇ  
 ਉਹਦੀਆਂ ਲੰਬੀਆਂ ਲੰਬੀਆਂ ਨਲਕੀਆਂ ਦੁੱਧ ਵਿੱਚ ਲਟਕਾ ਦਿੰਦੇ ਅਤੇ ਦੁੱਧ ਵਿੱਚੋਂ  
 ਪਾਣੀ ਗੁੱਦੇ ਵਿੱਚ ਚੜ੍ਹ ਜਾਂਦਾ)

## 275. ਬਾਲ ਨਾਥ ਨੇ ਰਾਂਝੇ ਨੂੰ ਜੋਗ ਦੇਣਾ

ਬਾਲ ਨਾਥ ਨੇ ਸਾਮ੍ਹਣੇ ਸੱਦ ਧੀਦੇ, ਜੋਗ ਦੇਣ ਨੂੰ ਪਾਸ ਬਹਾਲਿਆ ਸੂ ।  
 ਰੇਡ ਭੇਡ ਹੋਇਆ ਸਵਾਰ ਮਲੀ ਮੂੰਹ ਤੇ, ਸੱਭੇ ਕੋੜਮੇ ਦਾ ਨਾਉਂ ਗਾਲਿਆ ਸੂ ।  
 ਕੰਨ ਪਾੜਕੇ ਝਾੜ ਕੇ ਲੇਭ ਬੋਦੇ, ਇੱਕ ਪਲਕ ਵਿੱਚ ਮੁੰਨ ਵਿਖਾਲਿਆ ਸੂ ।  
 ਜਿਵੇਂ ਪੁੱਤਰਾਂ ਤੇ ਕਰੇ ਮਿਹਰ ਜਣਨੀ, ਜਾਪੇ ਦੁਧ ਪਵਾ ਕੇ ਪਾਲਿਆ ਸੂ ।  
 ਛਾਰ ਅੰਗ ਰਮਾਇ ਸਿਰ ਮੁੰਨ ਅੱਖੀਂ, ਪਾ ਮੁੰਦਰਾਂ ਚਾ ਨਵਾਲਿਆ ਸੂ ।  
 ਖਬਰਾਂ ਕੁਲ ਜਹਾਨ ਵਿੱਚ ਖਿੰਡ ਗਈਆਂ, ਰਾਂਝਾ ਜੋਗੀੜਾ ਸਾਰ ਵਿਖਾਲਿਆ ਸੂ ।  
 ਵਾਰਿਸ ਸ਼ਾਹ ਮੀਆਂ ਸੁਨਿਆਚ ਵਾਂਗੂੰ, ਜਟ ਫੇਰ ਮੁੜ ਭੰਨ ਕੇ ਗਾਲਿਆ ਸੂ ।

(ਕੰਨ ਪਾੜਣ=ਕੰਨ ਪਾੜਣ ਨਾਲ ਕਾਮੁਕ ਰੀਝਾਂ ਜਾਂਦੀਆਂ ਲਗਦੀਆਂ ਹਨ  
 ਜਨਣੀ=ਮਾਂ, ਛਾਰ=ਸੁਆਹ, ਨਵਾਲਿਆ ਸੂ=ਬਖਸ਼ ਕੀਤੀ, ਸਾਰ ਵਖਾਲਿਆ=  
 ਆਪਣੀ ਸ਼ਰਨ ਵਿੱਚ ਲੈ ਲਿਆ)

## 276. ਰਾਂਝੇ ਨੂੰ ਜੋਗੀ ਨੇ ਨਸੀਹਤ ਦੇਈ

ਦਿੱਤੀ ਦੀਖਿਆ ਰਬ ਦੀ ਯਾ ਦੱਸੀ, ਗੁਰੂ ਜੋਗ ਦੇ ਭੇਤ ਨੂੰ ਪਾਈਏ ਜੀ ।  
 ਨਹਾ ਧੋਇ ਪ੍ਰਭਾਤ ਵਿਭੂਤ ਮਲੀਏ, ਚਾਇ ਕਿਸਵਤ ਅੰਗ ਵਟਾਈਏ ਜੀ ।  
 ਸਿੰਗੀ ਫਾਹੁੜੀ ਖੱਪਰੀ ਹੱਥ ਲੈ ਕੇ, ਪਹਿਲੇ ਰੱਬ ਦਾ ਨਾਉਂ ਧਿਆਈਏ ਜੀ ।  
 ਨਗਰ ਅਲਖ ਜਗਾਇਕੇ ਜਾ ਵੜੀਏ, ਪਾਪ ਜਾਣ ਜੇ ਨਾਦ ਵਜਾਈਏ ਜੀ ।  
 ਸੁਖੀ ਦਵਾਰ ਵਸੇ ਜੋਗੀ ਭੀਖ ਮਾਂਗੇ, ਦਈਏ ਦੁਆ ਅਸੀਸ ਸੁਣਾਈਏ ਜੀ ।  
 ਇਸੀ ਭਾਂਤ ਸੌ ਨਗਰ ਦੀ ਭੀਖ ਲੈ ਕੇ, ਮਸਤ ਲਟਕਦੇ ਦਵਾਰ ਕੇ ਆਈਏ ਜੀ ।  
 ਵੱਡੀ ਮਾਉਂ ਹੈ ਜਾਣ ਕੇ ਕਰੇ ਨਿਸਚਾ, ਛੋਟੀ ਭੈਣ ਮਿਸਾਲ ਕਰਾਈਏ ਜੀ ।  
 ਵਾਰਿਸ ਸ਼ਾਹ ਯਕੀਨ ਦੀ ਕੁਲ੍ਹਾ ਪਹਿਦੀ, ਸਭੇ ਸੱਤ ਹੈ ਸੱਤ ਠਹਿਰਾਈਏ ਜੀ ।

(ਪ੍ਰਭਾਤ=ਸਵੇਰੇ, ਕਿਸਵਤ=ਕੱਪੜੇ, ਪੇਸ਼ਾਕ, ਕੁਲ੍ਹਾ=ਕੁੱਲਾ, ਟੋਪੀ)

## 277. ਰਾਂਝਾ ਨਾਥ ਅੱਗੇ ਵਿਟਰ ਗਿਆ

ਰਾਂਝਾ ਆਖਦਾ ਮਗਰ ਨਾ ਪਵੇ ਮੇਰੇ, ਕਦੀ ਕਹਿਰ ਦੇ ਵਾਕ ਹਟਾਈਏ ਜੀ ।  
 ਗੁਰੂ ਮਤ ਤੇਰੀ ਸਾਨੂੰ ਨਹੀਂ ਪੁੰਚਦੀ, ਗਲ ਘੁੱਟ ਕੇ ਚਾਇ ਲੰਘਾਈਏ ਜੀ ।  
 ਪਹਿਲੇ ਚੇਲਿਆਂ ਨੂੰ ਚਾ ਹੀਜ ਕਰੀਏ, ਪਿੱਛੋਂ ਜੋਗ ਦੀ ਰੀਤ ਬਤਾਈਏ ਜੀ ।  
 ਇੱਕ ਵਾਰ ਜੇ ਦੱਸਣਾ ਦੱਸ ਛੱਡੋ, ਘੜੀ ਘੜੀ ਨਾ ਗੁਰੂ ਅਕਾਈਏ ਜੀ ।  
 ਕਰਤੂਤ ਜੇ ਏਹਾ ਸੀ ਸਭ ਤੇਰੀ, ਮੁੰਡੇ ਠਗ ਕੇ ਲੀਕ ਨਾਲ ਲਾਈਏ ਜੀ ।  
 ਵਾਰਿਸ ਸ਼ਾਹ ਸ਼ਾਗਿਰਦ ਤੇ ਚੇਲੜੇ ਨੂੰ, ਕੋਈ ਭਲੀ ਹੀ ਮਤ ਸਿਖਾਈਏ ਜੀ ।

(ਹੀਜ=ਖੱਸੀ, ਹੀਜੜਾ)



## 278. ਨਾਥ

ਕਰੇ ਨਾਥ ਰੰਝੋਟਿਆ ਸਮਝ ਭਾਈ, ਸਿਰ ਚਾਇਉਈ ਜੋਗ ਭਰੋਟੜੀ ਨੂੰ ।  
ਅਲਖ ਨਾਦ ਵਜਾਇਕੇ ਕਰੇ ਨਿਸਚਾ, ਮੇਲ ਲਿਆਵਣਾ ਟੁਕੜੇ ਰੋਟੜੀ ਨੂੰ ।  
ਅਸੀਂ ਮੁਖ ਆਲੂਦ ਨਾ ਜੂਠ ਕਰੀਏ, ਚਾਰ ਲਿਆਵੀਏ ਆਪਣੀ ਖੋਟੜੀ ਨੂੰ ।  
ਵਡੀ ਮਾਉਂ ਬਰਾਬਰ ਜਾਣਨੀ ਹੈ, ਅਤੇ ਭੈਣ ਬਰਾਬਰਾਂ ਛੋਟੜੀ ਨੂੰ ।  
ਜਤੀ ਸਤੀ ਨਿਮਾਣਿਆਂ ਹੋ ਰਹੀਏ, ਸਾਬਤ ਰੱਖੀਏ ਏਸ ਲੰਗੋਟੜੀ ਨੂੰ ।  
ਵਾਰਿਸ ਸ਼ਾਹ ਮੀਆਂ ਲੈ ਕੇ ਛੁਰੀ ਕਾਈ, ਵੱਢ ਦੂਰ ਕਰੀਂ ਏਸ ਬੋਟੜੀ ਨੂੰ ।

(ਭਰੋਟੜੀ=ਗੱਠੜੀ, ਮੇਲ ਲਿਆਉਣਾ=ਮੰਗ ਲਿਆਉਣਾ, ਆਲੂਦ=ਗੰਦਾ,  
ਜਤੀ=ਲਿੰਗ ਭੁਖ ਤੇ ਕਾਬੂ ਰੱਖਣ ਵਾਲਾ ਫਕੀਰ, ਸਤੀ=ਲੰਗੋਟੇ ਦਾ ਸਤ  
ਕਾਇਮ ਰੱਖਣ ਵਾਲਾ)

## 279. ਰਾਂਝਾ

ਸਾਬਤ ਹੋਏ ਲੰਗੋਟੜੀ ਸੁਣੀਂ ਨਾਥਾ, ਕਾਰੇ ਝੁੱਗੜਾ ਚਾਇ ਉਜਾੜਦਾ ਮੈਂ ।  
ਜੀਭ ਇਸ਼ਕ ਥੋਂ ਰਹੇ ਜੇ ਚੁਪ ਮੇਰੀ, ਕਾਰੇ ਐਡੜੇ ਪਾੜਣੇ ਪਾੜਦਾ ਮੈਂ ।  
ਜੀਉ ਮਾਰ ਕੇ ਰਹਿਣ ਜੇ ਹੋਏ ਮੇਰਾ, ਐਡੇ ਮੁਆਮਲੇ ਕਾਸਨੂੰ ਧਾਰਦਾ ਮੈਂ ।  
ਏਸ ਜੀਉ ਨੂੰ ਨਢੜੀ ਮੋਹ ਲੀਤਾ, ਨਿੱਤ ਫਕਰ ਦਾ ਨਾਉਂ ਚਿਤਾਰਦਾ ਮੈਂ ।  
ਜੇ ਤਾਂ ਮਸਤ ਉਜਾੜ ਵਿੱਚ ਜਾ ਬਹਿੰਦਾ, ਮਹੀਂ ਸਿਆਲਾਂ ਦੀਆਂ ਕਾਸਨੂੰ ਚਾਰਦਾ ਮੈਂ ।  
ਸਿਰ ਰੋੜ ਕਰਾਇ ਕਿਉਂ ਕੰਨ ਪਾਟਣ, ਜੇ ਤਾਂ ਕਿਬਰ ਹੰਕਾਰ ਨੂੰ ਮਾਰਦਾ ਮੈਂ ।  
ਜੇ ਮੈਂ ਜਾਣਦਾ ਹੱਸਣੋਂ ਮਨੁੱ ਕਰਨਾ, ਤੇਰੇ ਟਿੱਲੇ 'ਤੇ ਧਾਰ ਨਾ ਮਾਰਦਾ ਮੈਂ ।  
ਜੇ ਮੈਂ ਜਾਣਦਾ ਕੰਨ ਤੂੰ ਪਾੜ ਮਾਰੇ, ਇਹ ਮੁੰਦਰਾਂ ਮੂਲ ਨਾ ਸਾੜਦਾ ਮੈਂ ।  
ਇਕੇ ਕੰਨ ਸਵਾਰ ਦੇ ਫੇਰ ਮੇਰੇ, ਇੱਕੇ ਘੜੂਂ ਢਲੈਤ ਸਰਕਾਰ ਦਾ ਮੈਂ ।  
ਹੋਰ ਵਾਇਦਾ ਫਿਕਰ ਨਾ ਕੋਈ ਮੈਥੇ, ਵਾਰਿਸ ਰਖਦਾ ਹਾਂ ਗ਼ਮ ਯਾਰ ਦਾ ਮੈਂ ।

(ਢਲੈਤ=ਸਿਪਾਹੀ, ਚੋਕੀਦਾਰ)

## 280. ਨਾਥ

ਖਾਇ ਰਿਜ਼ਕ ਹਲਾਲ ਤੇ ਸੱਚ ਬੋਲੀਂ, ਛੱਡ ਦੇ ਤੂੰ ਯਾਰੀਆਂ ਚੇਰੀਆਂ ਵੇ ।  
ਉਹ ਛੱਡ ਤਕਸੀਰ ਮੁਆਫ਼ ਤੇਰੀ, ਜਿਹੜੀਆਂ ਪਿਛਲੀਆਂ ਸਫ਼ਾਂ ਨਖੇਰੀਆਂ ਵੇ ।  
ਉਹ ਛੱਡ ਚਾਲੇ ਗੁਆਰਪੁਣੇ ਵਾਲੇ, ਚੁੰਨੀ ਪਾੜ ਕੇ ਘਤਿਉ ਮੇਰੀਆਂ ਵੇ ।  
ਪਿੱਛਾ ਛੱਡ ਜੱਟਾ ਲਿਆ ਸਾਂਭ ਖਸਮਾ, ਜਿਹੜੀਆਂ ਪਾੜੀਉਂ ਖੰਡ ਦੀਆਂ ਬੇਰੀਆਂ ਵੇ ।  
ਜੇਇ ਰਾਹਕਾਂ ਜੇਤਰੇ ਲਾ ਦਿੱਤੇ, ਜਿਹੜੀਆਂ ਅਰਲੀਆਂ ਭੰਨੀਆਂ ਧੇਰੀਆਂ ਵੇ ।  
ਧੇ ਧਾਇ ਕੇ ਮਾਲਕਾਂ ਵਰਤ ਲਈਆਂ, ਜਿਹੜੀਆਂ ਚਾਟੀਆਂ ਕੀਤਿਉ ਖੇਰੀਆਂ ਵੇ ।  
ਰਲੇ ਵਿੱਚ ਤੈਂ ਰੋੜ੍ਹਿਆ ਕੰਮ ਚੇਰੀਂ, ਕੋਈ ਖਰਚੀਆਂ ਨਾਹੀਉਂ ਬੇਰੀਆਂ ਵੇ ।  
ਛੱਡ ਸਭ ਬੁਰਿਆਈਆਂ ਖਾਕ ਹੋ ਜਾ, ਨਾ ਕਰ ਨਾਲ ਜਗਤ ਦੇ ਜੇਰੀਆਂ ਵੇ ।  
ਤੇਰੀ ਆਜਜੀ ਅਜਜ ਮਨਜੂਰ ਕੀਤੇ, ਤਾਂ ਮੈਂ ਮੁੰਦਰਾਂ ਕੰਨ ਵਿੱਚ ਸੇਰੀਆਂ ਵੇ ।  
ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ, ਭਾਵੇਂ ਕੱਟੀਏ ਪੇਰੀਆਂ ਪੇਰੀਆਂ ਵੇ ।

(ਸਫ਼ਾਂ ਨਖੇਰੀਆਂ=ਮਾੜੇ ਕੰਮ, ਰਾਹਕ=ਵਾਹਕ, ਹਲ ਵਾਹੁਣ ਵਾਲਾ ਕਿਰਸਾਨ,  
ਖੇਰੀਆਂ=ਖੁਰਲੀਆਂ, ਬੇਰੀਆਂ=ਰਕਮਾਂ, ਸੇਰੀਆਂ=ਅਰਦਾਸ ਕਰਕੇ ਪਾਈਆਂ)

## 281. ਰਾਂਝਾ

ਨਾਥਾ ਜਿਉਂਦਿਆਂ ਮਰਨ ਹੈ ਖਰਾ ਔਖਾ, ਸਾਥੋਂ ਇਹ ਨਾ ਵਾਇਦੇ ਹੋਵਣੇ ਨੀ ।  
ਅਸੀਂ ਜਟ ਹਾਂ ਨਾੜੀਆਂ ਕਰਨ ਵਾਲੇ, ਅਸਾਂ ਕਚਕੜੇ ਨਹੀਂ ਪਰੋਵਣੇ ਨੀ ।  
ਐਵੇਂ ਕੰਨ ਪੜਾਇਕੇ ਖੁਆਰ ਹੋਏ, ਸਾਥੋਂ ਨਹੀਂ ਹੁੰਦੇ ਏਡੇ ਰੋਵਣੇ ਨੀ ।  
ਸਾਥੋਂ ਖੱਪਰੀ ਨਾਦ ਨਾ ਜਾਣ ਸਾਂਝੇ, ਅਸਾਂ ਢੱਗੇ ਹੀ ਅੰਤ ਨੂੰ ਜੋਵਣੇ ਨੀ ।  
ਰੰਨਾਂ ਨਾਲ ਜੋ ਵਰਜਦੇ ਚੇਲਿਆਂ ਨੂੰ, ਉਹ ਗੁਰੂ ਨਾ ਬੰਨ੍ਹ ਕੇ ਚੋਵਣੇ ਨੀ ।  
ਹੱਸ ਖੇਡਣਾ ਤੁਸਾਂ ਚਾ ਮਨੁੱ ਕੀਤਾ, ਅਸਾਂ ਧੂੰਏਂ ਦੇ ਗੋਰੇ ਕਰੇ ਢੋਵਣੇ ਨੀ ।  
ਵਾਰਿਸ ਸ਼ਾਹ ਕੀ ਜਾਣੀਏ ਅੰਤ ਆਖਰ, ਖੱਟੇ ਚੋਵਣੇ ਕਿ ਮਿੱਠੇ ਚੋਵਣੇ ਨੀ ।

(ਖਰਾ=ਬਹੁਤ, ਨਾੜੀਆਂ=ਹਰਨਾਲੀਆਂ, ਕਚਕੜੇ=ਕਚ ਦੇ ਮਣਕੇ, ਵਰਜਦੇ=  
ਰੋਕਦੇ, ਖੱਟੇ=ਕੋੜੇ, ਮਿੱਠੇ=ਅਸੀਲ)

## 282. ਨਾਥ

ਛੱਡ ਯਾਰੀਆਂ ਚੇਰੀਆਂ ਦਗ਼ਾ ਜੱਟਾ ਬਹੁਤ ਔਖੀਆ ਇਹ ਫਕੀਰੀਆਂ ਨੀ ।  
ਜੋਗ ਜਾਲਣਾ ਸਾਰ ਦਾ ਨਿਗਲਣਾ ਹੈ, ਇਸ ਜੋਗ ਵਿੱਚ ਬਹੁਤ ਜਹੀਰੀਆਂ ਨੀ ।  
ਜੋਗੀ ਨਾਲ ਨਸੀਹਤਾਂ ਹੋ ਜਾਂਦੇ, ਜਿਵੇਂ ਉਠ ਦੇ ਨੱਕ ਨਕੀਰੀਆਂ ਨੀ ।  
ਤੂੰਬਾ ਸਿਮਰਨਾ ਖੱਪਰੀ ਨਾਦ ਸਿੰਝੀ, ਚਿਮਟਾ ਭੰਗ ਨਲੀਏਰ ਜੰਜੀਰੀਆਂ ਨੀ ।  
ਛੱਡ ਤਰੀਮਤਾਂ ਦੀ ਝਾਕ ਹੋਇ ਜੋਗੀ, ਫਕਰ ਨਾਲ ਜਹਾਨ ਕੀ ਸੀਰੀਆਂ ਨੀ ।  
ਵਾਰਿਸ ਸ਼ਾਹ ਇਹ ਜਟ ਫਕੀਰ ਹੋਇਆ, ਨਹੀਂ ਹੁੰਦੀਆਂ ਗਏ ਥੋਂ ਪੀਰੀਆਂ ਨੀ ।

(ਸਾਰ=ਲੋਹਾ, ਜਹੀਰੀ=ਔਖਿਆਈ, ਨਕੀਰੀ=ਨਕੇਲ, ਨਲੀਏਰ=ਨਾਰੀਅਲ,  
ਸਿਮਰਨਾ=ਮਾਲਾ, ਝਾਕ=ਆਸ)

## 283. ਰਾਂਝਾ

ਸਾਨੂੰ ਜੋਗ ਦੀ ਰੀਝ ਤਦੇਕਣੀ ਸੀ, ਜਦੋਂ ਹੀਰ ਸਿਆਲ ਮਹਿਬੂਬ ਕੀਤੇ ।  
ਛੱਡ ਦੇਸ ਸਰੀਕ ਕਬੀਲੜੇ ਨੂੰ, ਅਸਾਂ ਸਰਮ ਦਾ ਤਰਕ ਹਜੂਬ ਕੀਤੇ ।  
ਰਲ ਹੀਰ ਦੇ ਨਾਲ ਸੀ ਉਮਰ ਜਾਲੀ, ਅਸਾਂ ਮਜੇ ਜਵਾਨੀ ਦੇ ਖੂਬ ਕੀਤੇ ।  
ਹੀਰ ਛੱਤਿਆਂ ਨਾਲ ਮੈਂ ਮੱਸ ਭਿੰਨਾ, ਅਸਾਂ ਦੇਹਾਂ ਨੇ ਨਸੇ ਮਰਗੂਬ ਕੀਤੇ ।  
ਹੋਇਆ ਰਿਜ਼ਕ ਉਦਾਸ ਤੇ ਗਲ ਹਿੱਲੀ, ਮਾਪਿਆਂ ਵਿਆਹ ਦੇ ਚਾ ਅਸਲੂਬ ਕੀਤੇ ।  
ਦਿਹਾਂ ਕੰਡ ਦਿੱਤੀ ਭਵੀਂ ਬੁਰੀ ਸਾਇਤ, ਨਾਲ ਖੇੜਿਆਂ ਦੇ ਮਨਸੂਬ ਕੀਤੇ ।  
ਪਿਆ ਵਕਤ ਤਾਂ ਜੋਗ ਵਿੱਚ ਆਣ ਫਾਥੇ, ਇਹ ਵਾਇਦੇ ਆਣ ਮਤਲੂਬ ਕੀਤੇ ।  
ਇਹ ਇਸ਼ਕ ਨਾ ਟਲੇ ਪੈਗੰਬਰਾਂ ਥੋਂ, ਥੇਥੇ ਇਸ਼ਕ ਥੀਂ ਹੱਡ ਅਯੂਬ ਕੀਤੇ ।  
ਇਸ਼ਕ ਨਾਲ ਫਰਜੰਦ ਅਜੀਜ ਯੂਸਫ਼, ਨਾਅਰੇ ਦਰਦ ਦੇ ਬਹੁਤ ਯਾਕੂਬ ਕੀਤੇ ।  
ਏਸ ਜੁਲਫ ਜੰਜੀਰ ਮਹਿਬੂਬ ਦੀ ਨੇ, ਵਾਰਿਸ ਸ਼ਾਹ ਜਿਹੇ ਮਜਜੂਬ ਕੀਤੇ ।

(ਹਜੂਬ=ਪਰਦੇ, ਅਸਲੂਬ=ਤਰੀਕੇ, ਵਤੀਰਾ, ਨਸੇ ਮਰਗੂਬ ਕੀਤੇ=ਮੌਜਾਂ ਮਾਣੀਆਂ,  
ਮਨਸੂਬ ਕੀਤੇ=ਮੰਗਣੀ ਕਰ ਦਿੱਤੀ, ਫਾਥੇ=ਫਸ ਗਏ, ਮਤਲੂਬ=ਚਾਹ, ਮੰਗ,  
ਫਰਜੰਦ=ਪੁੱਤਰ, ਮਜਜੂਬ=ਰਬ ਦੇ ਧਿਆਨ ਵਿੱਚ ਤੂੰਬਾ ਚੁਪ ਚਾਪ ਫਕੀਰ)

## 284. ਬਾਲ ਨਾਥ ਨੇ ਦਰਗਾਹ ਅੰਦਰ ਅਰਜ਼ ਕੀਤੀ

ਨਾਥ ਮੀਟ ਅੱਖਾਂ ਦਰਗਾਹ ਅੰਦਰ, ਨਾਲੇ ਅਰਜ਼ ਕਰਦਾ ਨਾਲੇ ਸੰਗਦਾ ਜੀ ।  
 ਦਰਗਾਹ ਲਾਉਬਾਲੀ ਹੈ ਹੱਕ ਵਾਲੀ, ਓਥੇ ਆਦਮੀ ਬੋਲਦਾ ਹੰਗਦਾ ਜੀ ।  
 ਜਿਸੀ ਅਤੇ ਅਸਮਾਨ ਦਾ ਵਾਰਿਸੀ ਤੂੰ, ਤੇਰਾ ਵੱਡਾ ਪਸਾਰ ਹੈ ਰੰਗ ਦਾ ਜੀ ।  
 ਰਾਂਝਾ ਜੱਟ ਫਕੀਰ ਹੋ ਆਣ ਬੈਠਾ, ਲਾਹ ਆਸਰਾ ਨਾਮ ਤੇ ਨੰਗ ਦਾ ਜੀ ।  
 ਸਭ ਛੱਡੀਆਂ ਬੁਰਿਆਈਆਂ ਬੰਨ੍ਹ ਤਕਵਾ, ਨਾਹ ਆਸਰਾ ਸਾਕ ਤੇ ਅੰਗ ਦਾ ਜੀ ।  
 ਮਾਰ ਹੀਰ ਦੇ ਨੈਣਾਂ ਨੇ ਖੁਆਰ ਕੀਤਾ, ਲੱਗਾ ਜਿਗਰ ਵਿੱਚ ਤੀਰ ਖਦੰਗ ਦਾ ਜੀ ।  
 ਏਸ ਇਸ਼ਕ ਨੇ ਮਾਰ ਹੈਰਾਨ ਕੀਤਾ, ਸੜ ਗਿਆ ਜਿਉਂ ਅੰਗ ਪਤੰਗ ਦਾ ਜੀ ।  
 ਕੰਨ ਪਾੜ ਮੁਨਾਇਕੇ ਸੀਸ ਦਾੜੀ, ਪੀਏ ਬਹਿ ਪਿਆਲੜਾ ਭੰਗ ਦਾ ਜੀ ।  
 ਜੋਗੀ ਹੋ ਕੇ ਦੇਸ ਤਿਆਗ ਆਇਆ, ਰਿਜ਼ਕ ਰੋਹੀ ਜਿਉਂ ਕੂੰਜ ਕੁਲੰਗ ਦਾ ਜੀ ।  
 ਤੁਸੀਂ ਰੱਬ ਗ਼ਰੀਬ ਨਿਵਾਜ਼ ਸਾਹਿਬ, ਸਵਾਲ ਸੁਣਨਾ ਏਸ ਮਲੰਗ ਦਾ ਜੀ ।  
 ਕੀਕੂੰ ਹੁਕਮ ਹੈ ਖੇਲ ਕੇ ਕਰੋ ਅਸਲੀ, ਰਾਂਝਾ ਹੋ ਜੋਗੀ ਹੀਰ ਮੰਗਦਾ ਜੀ ।  
 ਪੰਜਾਂ ਪੀਰਾਂ ਦਰਗਾਹ ਵਿੱਚ ਅਰਜ਼ ਕੀਤੀ, ਦਿਉ ਫਕਰ ਨੂੰ ਚਰਮ ਪਲੰਗ ਦਾ ਜੀ ।  
 ਹੋਇਆ ਹੁਕਮ ਦਰਗਾਹ ਥੀਂ ਹੀਰ ਬਖਸ਼ੀ, ਬੇੜਾ ਲਾ ਦਿੱਤਾ ਅਸਾਂ ਢੰਗ ਦਾ ਜੀ ।  
 ਵਾਰਿਸ ਸ਼ਾਹ ਹੁਣ ਜਿਨ੍ਹਾਂ ਨੂੰ ਰਬ ਬਖਸ਼ੇ, ਤਿਨ੍ਹਾਂ ਨਾਲ ਕੀ ਮਹਿਕਮਾ ਜੰਗ ਦਾ ਜੀ ।

(ਲਾਉਬਾਲੀ=ਬੇਪਰਵਾਹ, ਨੰਗ=ਸਰਮ ਹਿਆ, ਪਤੰਗ=ਪਤੰਗਾ,ਪਰਵਾਨਾ,  
 ਕੁਲੰਗ= ਲਮਢੀਂਗ, ਚਰਮ=ਖੱਲ, ਪਲੰਗ=ਚੀਤਾ, ਢੰਗ=ਪੈਖੜ ਜੋ ਰੁਕ ਰੁਕ ਕੇ  
 ਚੱਲਣ ਲਈ ਮਜਬੂਰ ਕਰਦਾ ਹੈ)

## 285. ਨਾਥ

ਨਾਥ ਖੇਲ ਅੱਖੀਂ ਕਿਹਾ ਰਾਂਝਣੇ ਨੂੰ, ਬੱਚਾ ਜਾਹ ਤੇਰਾ ਕੰਮ ਹੋਇਆ ਈ ।  
 ਫਲ ਆਣ ਲੱਗਾ ਓਸ ਬੂਟੇ ਤੇ ਨੂੰ, ਜਿਹੜਾ ਵਿੱਚ ਦਰਗਾਹ ਦੇ ਬੋਇਆ ਈ ।  
 ਹੀਰ ਬਖਸ਼ ਦਿੱਤੀ ਸੱਚੇ ਰਬ ਤੈਨੂੰ, ਮੇਤੀ ਲਾਲ ਦੇ ਨਾਲ ਪਰੋਇਆ ਈ ।  
 ਚੜ੍ਹ ਦੌੜ ਕੇ ਜਿੱਤ ਲੈ ਖੇੜਿਆਂ ਨੂੰ, ਬੱਚਾ ਸਉਣ ਤੈਨੂੰ ਭਲਾ ਹੋਇਆ ਈ ।  
 ਕਮਰ ਕੱਸ ਉਦਾਸੀਆਂ ਬੰਨ੍ਹ ਲਈਆਂ, ਜੋਗੀ ਤੁਰਤ ਤਿਆਰ ਵੀ ਹੋਇਆ ਈ ।  
 ਖੁਸ਼ੀ ਦੇ ਕੇ ਕਰੇ ਵਿਦਾ ਮੈਨੂੰ, ਹੱਥ ਬੰਨ੍ਹ ਕੇ ਆਣ ਖਲੋਇਆ ਈ ।  
 ਵਾਰਿਸ ਸ਼ਾਹ ਜਾਂ ਨਾਥ ਨੇ ਵਿਦਾ ਕੀਤਾ, ਟਿਲਿਉ ਉੱਤਰਦਾ ਪੱਤਰਾ ਹੋਇਆ ਈ ।

(ਸਉਣ=ਸ਼ਗਨ)

## 286. ਰਾਂਝਾ ਟਿੱਲੇ ਤੇ ਤੁਰ ਪਿਆ

ਜੋਗੀ ਨਾਥ ਥੋਂ ਖੁਸ਼ੀ ਲੈ ਵਿਦਾ ਹੋਇਆ, ਛੁਟਾ ਬਾਜ਼ ਜਿਉਂ ਤੇਜ਼ ਤਰਾਰਿਆਂ ਨੂੰ ।  
 ਪਲਕ ਝਲਕ ਵਿੱਚ ਕੰਮ ਹੋ ਗਿਆ ਉਸਦਾ, ਲੱਗੀ ਅੱਗ ਜੋਗੀਲਿਆਂ ਸਾਰਿਆਂ ਨੂੰ ।  
 ਮੁੜ ਕੇ ਧੀਦੇ ਨੇ ਇੱਕ ਜਵਾਬ ਦਿੱਤਾ, ਓਹਨਾਂ ਚੇਲਿਆਂ ਹੈਸਿਆਰਿਆਂ ਨੂੰ ।  
 ਭਲੇ ਕਰਮ ਜੇ ਹੋਣ ਤਾਂ ਜੋਗ ਪਾਈਏ, ਜੋਗ ਮਿਲੇ ਨਾ ਕਰਮਾਂ ਦੇ ਮਾਰਿਆਂ ਨੂੰ ।  
 ਅਸੀਂ ਜੱਟ ਅਣਜਾਣ ਸਾਂ ਫਸ ਗਏ, ਕਰਮ ਕੀਤਾ ਸੂ ਅਸਾਂ ਵਿਚਾਰਿਆਂ ਨੂੰ ।  
 ਵਾਰਿਸ ਸ਼ਾਹ ਜਾਂ ਅੱਲਾਹ ਕਰਮ ਕਰਦਾ, ਹੁਕਮ ਹੁੰਦਾ ਹੈ ਨੇਕ ਸਿਤਾਰਿਆਂ ਨੂੰ ।

(ਜੋਗੀਲਾ=ਨਕਲੀ ਜੋਗੀ, ਹੈਸਿਆਰੇ=ਹਤਿਆਰੇ, ਕਰਮ=ਬਖਸ਼ਿਸ਼)

## 287. ਤਥਾ

ਜਦੋਂ ਕਰਮ ਅੱਲਾਹ ਦਾ ਕਰੇ ਮੱਦਦ, ਬੇੜਾ ਪਾਰ ਹੋ ਜਾਏ ਨਿਮਾਣਿਆਂ ਦਾ ।  
 ਲਹਿਣਾ ਕਰਜ਼ ਨਾਰੀਂ ਬੂਹੇ ਜਾਇ ਬਹੀਏ ਕੇਹਾ ਤਾਣ ਹੈ ਅਸਾਂ ਨਿਤਾਣਿਆਂ ਦਾ ।  
 ਮੇਰੇ ਕਰਮ ਸਵੱਲੜੇ ਆਣ ਪਹੁੰਚੇ, ਖੇਤ ਜੰਮਿਆਂ ਭੁੰਨਿਆਂ ਦਾਣਿਆਂ ਦਾ ।  
 ਵਾਰਿਸ ਸ਼ਾਹ ਮੀਆਂ ਵੱਡਾ ਵੈਦ ਆਇਆ, ਸਰਦਾਰ ਹੈ ਸਭ ਸਿਆਣਿਆਂ ਦਾ ।

## 288. ਲੋਕਾਂ ਦੀਆਂ ਗੱਲਾਂ

ਜਿਹੜੇ ਪਿੰਡ 'ਚ ਆਵੇ ਤੇ ਲੋਕ ਪੁੱਛਣ, ਇਹ ਜੋਗੀੜਾ ਬਾਲੜਾ ਛੋਟੜਾ ਨੀ ।  
 ਕੰਨੀਂ ਮੁੰਦਰਾਂ ਏਸ ਨੂੰ ਨਾ ਫੱਬਣ, ਇਹਦੇ ਤੇੜ ਨਾ ਬਣੇ ਲੰਗੋਟੜਾ ਨੀ ।  
 ਸੱਤ ਜਰਮ ਕੇ ਹਮੀਂ ਹੈ ਨਾਥ ਪੂਰੇ, ਕਦੀ ਵਾਹਿਆ ਨਾਰੀਂ ਜੇਤਰਾ ਨੀ ।  
 ਦੁਖ ਭੰਜਨ ਨਾਥ ਹੈ ਨਾਮ ਮੇਰਾ, ਮੈਂ ਧਨਵੰਤਰੀ ਵੈਦ ਦਾ ਪੋਤਰਾ ਨੀ ।  
 ਜੇ ਕੇ ਅਸਾਂ ਦੇ ਨਾਲ ਦਮ ਮਾਰਦਾ ਹੈ, ਏਸ ਜਗ ਤੋਂ ਜਾਏਗਾ ਔਤਰਾ ਨੀ ।  
 ਹੀਰਾ ਨਾਥ ਹੈ ਵੱਡਾ ਗੁਰੂ ਦੇਵ ਲੀਤਾ, ਚਲੇ ਓਸ ਕਾ ਪੂਜਨੇ ਚੈਤਰਾ ਨੀ ।  
 ਵਾਰਿਸ ਸ਼ਾਹ ਜੇ ਕੋਈ ਲਏ ਖੁਸ਼ੀ ਸਾਡੀ, ਦੁੱਧ ਪੁਤਰਾਂ ਦੇ ਨਾਲ ਸੌਤਰਾ ਨੀ ।

(ਧਨਵੰਤਰੀ=ਵੱਡਾ ਵੈਦ, ਹਿੰਦੂ ਵੈਦਗੀ ਦਾ ਪਿਤਾਮਾ, ਜਰਮ=ਜਨਮ, ਔਤਰਾ=  
 ਔਤਰਾ, ਬੇਅੋਲਾਦ, ਸੌਤਰਾ=ਔਤਰੇ ਦਾ ਉਲਟ, ਅੋਲਾਦਵਾਲਾ)

## 289. ਰਾਂਝੇ ਨੇ ਚਾਲੇ ਪਾ ਦਿੱਤੇ

ਧਾਇ ਟਿਲਿਉ ਰੰਦ ਲੈ ਖੇੜਿਆਂ ਦਾ, ਚੱਲਿਆ ਮੀਂਹ ਜਿਉਂ ਆਂਵਦਾ ਵੁਠ ਉੱਤੇ ।  
 ਕਾਅਬਾ ਰੱਖ ਮੱਥੇ ਰਬ ਯਾਦ ਕਰਕੇ, ਚੜ੍ਹਿਆ ਖੇੜਿਆਂ ਦੀ ਸੱਜੀ ਗੁੱਠ ਉੱਤੇ ।  
 ਨਸ਼ੇ ਨਾਲ ਝੁਲਾਰਦਾ ਮਸਤ ਜੋਗੀ, ਜਿਵੇਂ ਸੁੰਦਰੀ ਝੂਲਦੀ ਉੱਠ ਉੱਤੇ ।  
 ਚਿੱਪੀ ਖਪਰੀ ਫਾਹੁੜੀ ਡੰਡਾ ਕੁੰਡਾ, ਭੰਗ ਪੇਸਤ ਬੱਧੇ ਚਾ ਪਿਠ ਉੱਤੇ ।  
 ਏਵੇਂ ਸਰਕਦਾ ਆਂਵਦਾ ਖੇੜਿਆਂ ਨੂੰ, ਜਿਵੇਂ ਫ਼ੈਜ ਸਰਕਾਰ ਦੀ ਲੁੱਟ ਉੱਤੇ ।  
 ਬੈਰਾਗ ਸਨਿਆਸ ਜਿਉਂ ਲੜਣ ਚੱਲੇ, ਰੱਖ ਰੱਥ ਤਲਵਾਰ ਦੀ ਮੁੱਠ ਉੱਤੇ ।  
 ਵਾਰਿਸ ਸ਼ਾਹ ਸੁਲਤਾਨ ਜਿਉਂ ਦੌੜ ਕੀਤੀ, ਚੜ੍ਹ ਆਇਆ ਈ ਮਥਰਾ ਦੀ ਲੁੱਟ ਉੱਤੇ ।

(ਵੁਠ ਉੱਤੇ=ਵਰ੍ਹਨ ਲਈ ਚੜ੍ਹਦਾ ਹੈ, ਝੁਲਾਰਦਾ=ਝੂਲਦਾ, ਲੁਠ ਉੱਤੇ=ਕਿਸੇ ਥਾਂ ਨੂੰ  
 ਅੱਗ ਲਾਉਣ ਲਈ ਹਮਲਾ ਕਰਨਾ)

## 290. ਜੋਗੀ ਬਣ ਕੇ ਰਾਂਝਾ ਰੰਗ ਪੁਰ ਆਇਆ

ਰਾਂਝਾ ਭੇਸ ਵਟਾਇਕੇ ਜੋਗੀਆਂ ਦਾ ਉਠ ਹੀਰ ਦੇ ਸ਼ਹਿਰ ਨੂੰ ਧਾਂਵਦਾ ਏ ।  
 ਭੁਖਾ ਸ਼ੇਰ ਜਿਉਂ ਦੌੜਦਾ ਮਾਰ ਉਤੇ, ਚੇਰ ਵਿਠ ਉਤੇ ਜਿਵੇਂ ਆਂਵਦਾ ਏ ।  
 ਚਾ ਨਾਲ ਜੋਗੀ ਓਥੋਂ ਸਰਕ ਟੁਰਿਆ, ਜਿਵੇਂ ਮੀਂਹ ਅੰਧੇਰ ਦਾ ਆਂਵਦਾ ਏ ।  
 ਦੇਸ ਖੇੜਿਆਂ ਦੇ ਰਾਂਝਾ ਆ ਵੜਿਆ, ਵਾਰਿਸ ਸ਼ਾਹ ਇਆਲ ਬੁਲਾਂਵਦਾ ਏ ।

(ਮਾਰ=ਸ਼ਿਕਾਰ, ਵਿਠ=ਰਾਤ ਨੂੰ ਦੇਖੀ ਭਾਲੀ ਥਾਂ, ਇਆਲੀ=ਆਜੜੀ)

## 291. ਆਜੜੀ ਅਤੇ ਰਾਂਝੇ ਦੇ ਸਵਾਲ ਜਵਾਬ

ਜਦੋਂ ਰੰਗਪੁਰ ਦੀ ਜੂਹ ਜਾ ਵੜਿਆ, ਭੇਡਾਂ ਚਾਰੇ ਇਆਲੀ ਵਿੱਚ ਬਾਰ ਦੇ ਜੀ ।  
 ਨੇੜੇ ਆਇਕੇ ਜੇਗੀ ਨੂੰ ਵੇਖਦਾ ਹੈ, ਜਿਵੇਂ ਨੈਣ ਵੇਖਣ ਨੈਣ ਯਾਰ ਦੇ ਜੀ ।  
 ਝੱਸ ਚੋਰ ਤੇ ਚੁਗਲ ਦੀ ਜੀਭ ਵਾਂਗੂੰ, ਗੁੱਝੇ ਰਹਿਣ ਨਾ ਦੀਦੜੇ ਯਾਰ ਦੇ ਜੀ ।  
 ਚੋਰ ਯਾਰ ਤੇ ਠਗ ਨਾ ਰਹਿਣ ਗੁੱਝੇ, ਕਿੱਥੇ ਛਪਦੇ ਆਦਮੀ ਕਾਰ ਦੇ ਜੀ ।  
 ਤੁਸੀਂ ਕਿਹੜੇ ਦੇਸ ਦੇ ਫੁਕਰ ਸਾਈਂ, ਸੁਖਨ ਦੱਸਖਾਂ ਖੇਲ੍ਹ ਨਿਰਵਾਰਦੇ ਜੀ ।  
 ਹਮੀਂ ਲੰਕ ਬਾਸੀ ਚੇਲੇ ਅਗਸਤ ਮੁਨਿ ਦੇ, ਹਮੀਂ ਪੰਛੀ ਸਮੁੰਦਰੋਂ ਪਾਰ ਦੇ ਜੀ ।  
 ਬਾਰਾਂ ਬਰਸ ਬੈਠੇ ਬਾਰਾਂ ਬਰਸ ਫਿਰਦੇ, ਮਿਲਣ ਵਾਲਿਆਂ ਦੀ ਕੁਲ ਤਾਰਦੇ ਜੀ ।  
 ਵਾਰਿਸ ਸ਼ਾਹ ਮੀਆਂ ਚਾਰੇ ਚਕ ਭੱਦੇ, ਹਮੀਂ ਕੁਦਰਤਾਂ ਕੂੰ ਦੀਦ ਮਾਰਦੇ ਜੀ ।

(ਗੁੱਝੇ=ਲੁਕੇ ਹੋਏ, ਸੁਖਨ=ਗੱਲ ਬਾਤ, ਨਿਰਵਾਰ=ਖੇਲ੍ਹ ਕੇ, ਚਾਰ ਚੱਕ=ਸਾਰੀ ਦੁਨੀਆਂ, ਦੀਦ ਮਾਰ ਦੇ=ਨਜ਼ਾਰੇ ਕਰਦੇ)

## 292. ਆਜੜੀ

ਤੂੰ ਤਾਂ ਚਾਕ ਸਿਆਲਾਂ ਦਾ ਨਾਉਂ ਧੀਦੇ, ਛੱਡ ਖਚਰ ਪੈ ਕੁਲ ਹੰਜਾਰ ਦੇ ਜੀ ।  
 ਮਝੀਂ ਚੂਚਕੇ ਦੀਆ ਜਦੋਂ ਚਾਰਦਾ ਸੈਂ, ਨੱਢੀ ਮਾਣਦਾ ਸੈਂ ਵਿੱਚ ਬਾਰ ਜੀ ।  
 ਤੇਰਾ ਮੇਹਣਾ ਹੀਰ ਸਿਆਲ ਤਾਈਂ, ਆਮ ਖਬਰ ਸੀ ਵਿਚ ਸੰਸਾਰ ਦੇ ਜੀ ।  
 ਨੱਸ ਜਾ ਏਥੋਂ ਮਾਰ ਸੁੱਟਈਗੇ, ਖੇੜੇ ਅੱਤ ਚੜ੍ਹੇ ਭਰੇ ਭਾਰਦੇ ਜੀ ।  
 ਦੇਸ ਖੇੜਿਆਂ ਦੇ ਜ਼ਰਾ ਖਬਰ ਹੋਵੇ, ਜਾਣ ਤਖਤ ਹਜ਼ਾਰੇ ਨੂੰ ਮਾਰ ਦੇ ਜੀ ।  
 ਭੱਜ ਜਾ ਮਤਾਂ ਖੇੜੇ ਲਾਧ ਕਰਨੀ, ਪਿਆਦੇ ਬੰਨ੍ਹ ਲੈ ਜਾਣ ਸਰਕਾਰ ਦੇ ਜੀ ।  
 ਮਾਰ ਚੂਰ ਕਰ ਸੁੱਟਣੇ ਹੱਡ ਗੋਡੇ, ਮਲਕ ਗੋਰ ਅਜ਼ਾਬ ਕਹਾਰ ਦੇ ਜੀ ।  
 ਵਾਰਿਸ ਸ਼ਾਹ ਜਿਉਂ ਗੋਰ ਵਿੱਚ ਹੱਡ ਕੜਕੜਾਹਰਜਾਂ ਨਾਲ ਆਸੀ ਗੁਨਾਹਗਾਰ ਦੇ ਜੀ ।

(ਖਚਰ ਪੈ=ਮੱਕਾਰੀ,ਚਲਾਕੀਆਂ, ਲਾਧ ਕਰਨੀ=ਜੇ ਖਬਰ ਕਰ ਦਿੱਤੀ, ਪਿਆਦੇ=ਸਿਪਾਹੀ, ਅਜ਼ਾਬ=ਦੁਖ ਤਕਲੀਫ, ਭਾਰ=ਅੱਠ ਹਜ਼ਾਰ ਤੋਲੇ ਦੇ ਵਜ਼ਨ ਦਾ ਵੱਟਾ, ਕਹਾਰ=ਕਹਿਰ, ਆਸੀ=ਗੁਨਾਹਗਾਰ)

## 293. ਆਜੜੀ ਨਾਲ ਰਾਂਝੇ ਦੀ ਗੱਲ ਬਾਤ

ਇੱਜੜ ਚਾਰਨਾ ਕੰਮ ਪੈਗ਼ਬਰਾਂ ਦਾ, ਕੇਹਾ ਅਮਲ ਸ਼ੈਤਾਨ ਦਾ ਤੋਲਿਉ ਈ ।  
 ਭੇਡਾਂ ਚਾਰ ਕੇ ਤੁਹਮਤਾਂ ਜੋੜਣਾਂ ਏਂ, ਕੇਹਾ ਗ਼ਜ਼ਬ ਫੁਕੀਰ ਤੇ ਬੋਲਿਉ ਈ ।  
 ਅਸੀਂ ਫੁਕਰ ਅੱਲਾਹ ਦੇ ਨਾਗ ਕਾਲੇ, ਅਸਾਂ ਨਾਲ ਕੀ ਕੋਇਲਾ ਘੋਲਿਉ ਈ ।  
 ਵਾਹੀ ਛੱਡ ਕੇ ਖੇਲੀਆਂ ਚਾਰੀਆਂ ਨੀ, ਹੋਇਉਂ ਜੇਗੀੜਾ ਜੀਉ ਜਾਂ ਡੋਲਿਉ ਈ ।  
 ਸੱਚ ਮੰਨ ਕੇ ਪਿਛਾਂਹ ਮੁੜ ਜਾਹ ਜੱਟਾ, ਕੇਹਾ ਕੂੜ ਦਾ ਘੋਲਣਾ ਘੋਲਿਉ ਈ ।  
 ਵਾਰਿਸ ਸ਼ਾਹ ਇਹ ਉਮਰ ਨਿੱਤ ਕਰੋਂ ਜਾਇਆ, ਸੱਕਰ ਵਿੱਚ ਪਿਆਜ਼ ਕਿਉਂ ਘੋਲਿਉ ਈ ।

(ਤੁਹਮਤਾਂ=ਊਜਾਂ ਕੋਲਾ ਘੋਲਣਾ=ਦੇਸ ਲਾਉਣਾ, ਸੱਕਰ ਵਿੱਚ ਪਿਆਜ਼ ਘੋਲਣਾ=ਚੰਗੇ ਕੰਮ ਜਾਂ ਚੰਗੀ ਵਸਤ ਨੂੰ ਵਿਗਾੜਣਾ)

## 294. ਆਜੜੀ

ਅਵੇ ਸੁਈ ਚਾਕਾ ਸਵਾਰ ਲਾ ਮੂੰਹ ਤੇ, ਜੇਗੀ ਹੋਇਕੇ ਨਜ਼ਰ ਭੁਆ ਬੈਠੋਂ ।  
 ਹੀਰ ਸਿਆਲ ਦਾ ਯਾਰ ਮਸ਼ਹੂਰ ਰਾਂਝਾ, ਮੌਜਾਂ ਮਾਣ ਕੇ ਕੰਨ ਪੜਵਾ ਬੈਠੋਂ ।  
 ਖੇੜੇ ਵਿਆਹ ਲਿਆਏ ਮੂੰਹ ਮਾਰ ਤੇਰੇ, ਸਾਰੀ ਉਮਰ ਦੀ ਲੀਕ ਲਵਾ ਬੈਠੋਂ ।  
 ਤੇਰੇ ਬੈਠਿਆਂ ਵਿਆਹ ਲੈ ਗਏ ਖੇੜੇ, ਦਾੜੀ ਪਰ੍ਹੇ ਦੇ ਵਿੱਚ ਮੁਨਾ ਬੈਠੋਂ ।  
 ਮੰਗ ਛੱਡੀਏ ਨਾ ਜੇ ਜਾਨ ਹੋਵੇ, ਵੰਨੀ ਦਿੱਤੀਆਂ ਛਡ ਹਿਆ ਬੈਠੋਂ ।  
 ਜਦੋਂ ਡਿਠੇਈ ਦਾਉ ਨਾ ਲੱਗੇ ਕੋਈ, ਬੂਹੇ ਨਾਥ ਦੇ ਅੰਤ ਨੂੰ ਜਾ ਬੈਠੋਂ ।  
 ਇੱਕ ਅਮਲ ਨਾ ਕੀਤੇਈ ਗ਼ਾਫ਼ਲਾ ਵੇ, ਐਵੇਂ ਕੀਮੀਆਂ ਉਮਰ ਗੁਆ ਬੈਠੋਂ ।  
 ਸਿਰ ਵੱਢ ਕਰ ਸਨ ਤੇਰੇ ਚਾ ਬੇਰੇ, ਜਿਸ ਵੇਲੜੇ ਖੇੜੀ ਤੂੰ ਜਾ ਬੈਠੋਂ ।  
 ਵਾਰਿਸ ਸ਼ਾਹ ਤਰਿਆਕ ਦੀ ਥਾਂ ਨਾਹੀ, ਹੱਥੀਂ ਆਪਣੇ ਜ਼ਹਿਰ ਤੂੰ ਖਾ ਬੈਠੋਂ ।

(ਲੀਕ ਲਵਾ ਬੈਠਾਂ=ਬਦਨਾਮੀ ਕਰਾ ਲਈ, ਵੰਨੀ=ਵਹੁਟੀ,ਬੂਹਾ, ਡਿੱਠੇਈ=ਦੇਖਿਆ, ਕੀਮੀਆ=ਅਕਸੀਰ,ਏਥੇ ਅਰਥ ਹੈ ਕੀਮਤੀ, ਬੇਰੇ=ਟੋਟੇ, ਤਰਿਆਕ=ਤੋੜ,ਜ਼ਹਿਰ ਨੂੰ ਦੂਰ ਕਰਨ ਦੀ ਦਵਾ, ਥਾਂ=ਥਾਹ,ਪਤਾ)

## 295. ਰਾਂਝਾ

ਸਤ ਜਰਮ ਕੇ ਹਮੀਂ ਫੁਕੀਰ ਜੇਗੀ, ਨਹੀਂ ਨਾਲ ਜਹਾਨ ਦੇ ਸੀਰ ਮੀਆਂ ।  
 ਅਸਾਂ ਸੇਲ੍ਹੀਆਂ ਖਪਰਾਂ ਨਾਲ ਵਚਤਣ, ਭੀਖ ਖਾਇਕੇ ਹੋਣਾਂ ਵਹੀਰ ਮੀਆਂ ।  
 ਭਲਾ ਜਾਣ ਜੱਟਾ ਕਹੋਂ ਚਾਕ ਸਾਨੂੰ, ਅਸੀਂ ਫੁਕਰ ਹਾਂ ਜ਼ਾਹਰਾ ਪੀਰ ਮੀਆਂ ।  
 ਨਾਉਂ ਮਿਹਰੀਆਂ ਦੇ ਲਿਆਂ ਡਰਨ ਆਵੇ, ਰਾਂਝਾ ਕੋਣ ਤੇ ਕਿਹੜੀ ਹੀਰ ਮੀਆਂ ।  
 ਜਤੀ ਸਤੀ ਹਠੀ ਤਪੀ ਨਾਥ ਪੂਰੇ, ਸਤ ਜਨਮ ਕੇ ਗਹਿਰ ਗੰਭੀਰ ਮੀਆਂ ।  
 ਜਟ ਚਾਕ ਬਣਾਉਣ ਨਾਹੀਂ ਜੇਗੀਆਂ ਨੂੰ, ਏਹੀ ਜੀਉ ਆਵੇ ਸਟੂੰ ਚੀਰ ਮੀਆਂ ।  
 ਥਰਾ ਥਰ ਕੰਬੇ ਗੁੱਸੇ ਨਾਲ ਜੇਗੀ, ਅੱਖੀਂ ਰੋਹ ਪਲਟਿਆ ਨੀਰ ਮੀਆਂ ।  
 ਹੱਥ ਜੋੜ ਇਆਲ ਨੇ ਪੈਰ ਪਕੜੇ, ਜੇਗੀ ਬਖਸ਼ ਲੈ ਇਹ ਤਕਸੀਰ ਮੀਆਂ ।  
 ਤੁਸੀਂ ਪਾਰ ਸਮੁੰਦਰੋਂ ਰਹਿਣ ਵਾਲੇ, ਭੁਲ ਗਿਆ ਚੇਲਾ ਬਖਸ਼ ਪੀਰ ਮੀਆਂ ।  
 ਵਾਰਿਸ ਸ਼ਾਹ ਦਾ ਅਰਜ਼ ਜਨਾਬ ਅੰਦਕ, ਸੁਣ ਹੋਇ ਨਾਹੀਂ ਦਿਲਗੀਰ ਮੀਆਂ ।

(ਸੀਰ=ਵਾਹ, ਗਹਿਰ ਗੰਭੀਰ=ਸੰਜੀਦਾ,ਡੂੰਘਾ, ਰੋਹ=ਗੁੱਸਾ)

## 296. ਆਜੜੀ

ਭੱਤੇ ਬੋਲਿਆਂ ਵਿੱਚ ਲੈ ਜਾਏ ਜੱਟੀ, ਪੀਂਘਾਂ ਪੀਂਘਦੀ ਨਾਲ ਪਿਆਰੀਆਂ ਦੇ ।  
 ਇਹ ਪ੍ਰੇਮ ਪਿਆਲੜਾ ਝੋਕਿਉਈ, ਨੈਣ ਮਸਤ ਸਨ ਵਿੱਚ ਖੁਮਾਰੀਆਂ ਦੇ ।  
 ਵਾਹੋਂ ਵੰਝਲੀ ਤੇ ਫਿਰੇ ਮਗਰ ਲੱਗੀ, ਰਾਂਝ ਘਿਨ ਕੇ ਨਾਲ ਕੁਆਰੀਆਂ ਦੇ ।  
 ਜਦੋਂ ਵਿਆਹ ਹੋਇਆ ਤਦੋਂ ਵਿਹਰ ਬੈਠੀ, ਡੋਲੀ ਚਾੜ੍ਹਿਆ ਨੇ ਨਾਲ ਖੁਆਰੀਆਂ ਦੇ ।  
 ਧਾਰਾਂ ਖਾਂਗੜਾਂ ਦੀਆਂ ਝੋਕਾਂ ਹਾਣੀਆਂ ਦੀਆਂ, ਮਜੇ ਖੂਬਾਂ ਦੇ ਘੋਲ ਕੁਆਰੀਆਂ ਦੇ ।  
 ਮਸਾਂ ਨੀਂਗਰਾਂ ਦੀਆਂ ਲਾਡ ਨੱਢੀਆਂ ਦੇ, ਇਸ਼ਕ ਕੁਆਰੀਆਂ ਦੇ ਮਜੇ ਯਾਰੀਆਂ ਦੇ ।  
 ਜੱਟੀ ਵਿਆਹ ਦਿੱਤੀ ਰਹਿਉਂ ਨੀਧਰਾ ਤੂੰ, ਸੁੰਝੇ ਸਖਣੇ ਤੱਕ ਪਟਾਰੀਆਂ ਦੇ ।  
 ਖੇਡਣ ਵਾਲੀਆਂ ਸਾਹੁਰੇ ਬੰਨ੍ਹ ਖੜੀਆਂ, ਰੁਲਣ ਛਮਕਾਂ ਹੇਠ ਬੁਖਾਰੀਆਂ ਦੇ ।  
 ਬੁੱਢਾ ਹੋਇਕੇ ਚੋਰ ਮਸੀਤ ਵੜਦਾ, ਰਲ ਫਿਰਦਾ ਹੈ ਨਾਲ ਮਦਾਰੀਆਂ ਦੇ ।  
 ਗੁੰਡੀ ਰੰਨ ਬੁੱਢੀ ਹੋ ਬਣੇ ਹਾਜਣ, ਫੇਰੇ ਮੇਰਫਰ ਗਿਰਦ ਪਿਆਰੀਆਂ ਦੇ ।

ਪਰ੍ਹਾਂ ਜਾ ਜੱਟਾ ਮਾਰ ਸੁੱਟਣੀਗੇ, ਨਹੀਂ ਛੁਪਦੇ ਯਾਰ ਕਵਾਰੀਆਂ ਦੇ ।  
ਕਾਰੀਗਰੀ ਮੈਕੂਫ ਕਰ ਮੀਆਂ ਵਾਰਿਸ, ਤੈਥੇ ਵਲ ਹੈਂ ਪਾਵਣ ਫਾਰੀਆਂ ਦੇ ।

(ਖੁਮਾਰੀ=ਮਸਤੀ, ਹਾਂਝ ਘਿਨ ਕੇ=ਪੂਰੇ ਦਿਲ ਨਾਲ, ਖਾਂਗੜ=ਮਝ, ਗਾਂ,  
ਝੋਕਾਂ=ਡੇਰੇ, ਪਿੰਡ, ਖੂਬਾਂ=ਸੁਹਣੀਆਂ, ਨਿਧਰਾ=ਕਿਸੇ ਧਿਰ ਜਾਂ ਪਾਸੇ ਦਾ ਨਾ,  
ਤੱਕ=ਟਮਕ, ਬੁਖਾਰੀ=ਦਾਣੇ ਪਾਉਣ ਵਾਲੀ ਕੋਠੀ, ਖੜੀਆਂ=ਲੈ ਗਏ, ਹਾਜਣ=  
ਹਜ ਕਰਨ ਵਾਲੀ,ਭਗਤਣੀ, ਮੇਰ ਫਰ=ਮੇਰ ਫੜ,ਮੇਰ ਦੇ ਖੰਭਾ ਦਾ ਪੱਖਾ,  
ਮੈਕੂਫ ਕਰ=ਛੱਡ,ਖਤਮ ਕਰ)

## 297. ਰਾਂਝੇ ਮੰਨਿਆਂ ਕਿ ਆਜੜੀ ਠੀਕ ਏ

ਤੁਸੀਂ ਅਕਲ ਦੇ ਕੋਟ ਇਆਲ ਹੁੰਦੇ, ਲੁਕਮਾਨ ਹਕੀਮ ਦਸਤੂਰ ਹੈ ਜੀ ।  
ਬਾਜ਼ ਭੈਰ ਬਗਲਾ ਲੇਹਾ ਲੋਗ ਕਾਲੂ ਸ਼ਾਹੀਂ ਸ਼ੀਹਣੀ ਨਾਲ ਕਸਤੂਰ ਹੈ ਜੀ ।  
ਲੇਹਾ ਪਸਮ ਪਿਸਤਾ ਡੱਬਾ ਮੈਤ ਸੂਰਤ, ਕਾਲੂ ਅਜਰਾਈਲ ਮਨਜ਼ੂਰ ਹੈ ਜੀ ।  
ਪੰਜੇ ਬਾਜ਼ ਜੇਹੇ ਲਕ ਵਾਂਗ ਚੀਤੇ, ਪਹੁੰਚਾ ਵੱਗਿਆ ਮਿਰਗ ਸਭ ਦੂਰ ਹੈ ਜੀ ।  
ਚੱਕ ਸੀਹ ਵਾਂਗੂੰ ਗੱਜ ਮੀਂਹ ਵਾਂਗੂੰ, ਜਿਸ ਨੂੰ ਦੰਦ ਮਾਰਨ ਹੱਡ ਚੂਰ ਹੈ ਜੀ ।  
ਕਿਸੇ ਪਾਸ ਨਾ ਖੇਲਣਾ ਭੇਤ ਭਾਈ, ਜੇ ਕੁੱਝ ਆਖਿਉ ਸਭ ਮਨਜ਼ੂਰ ਹੈ ਜੀ ।  
ਆ ਪਿਆ ਪਰਦੇਸ ਵਿੱਚ ਕੰਮ ਮੇਰਾ, ਲਈਏ ਹੀਰ ਇੱਕੇ ਸਿਰ ਦੂਰ ਹੈ ਜੀ ।  
ਵਾਰਿਸ ਸ਼ਾਹ ਹੁਣ ਬਣੀ ਹੈ ਬਹੁਤ ਐਖੀ, ਅੱਗੇ ਸੁੱਝਦਾ ਕਹਿਰ ਕਲੂਰ ਹੈ ਜੀ ।

(ਕੋਟ=ਗੜ੍ਹ, ਲੁਕਮਾਨ=ਇੱਕ ਪ੍ਰਸਿੱਧ ਹਕੀਮ ਜਿਸ ਦਾ ਜ਼ਿਕਰ ਬਾਈਬਲ ਅਤੇ  
ਕੁਰਾਨ ਵਿੱਚ ਵੀ ਆਇਆ ਹੈ, ਪਰ ਉਸ ਬਾਰੇ ਹੋਰ ਕੁੱਝ ਪਤਾ ਥੋਹ ਨਹੀਂ ਮਿਲਦਾ,  
ਸਾਰੇ ਮੰਨਦੇ ਹਨ ਕਿ ਉਹ ਬਹੁਤ ਸਿਆਣਾ ਅਤੇ ਮੰਤਰੀ ਸੀ,  
ਦਸਤੂਰ=ਮਿਸਾਲ,ਨਮੂਨਾ, ਬਾਜ਼,ਭੈਰ,ਕਸਤੂਰ,ਲੇਹਾ,ਡੱਬਾ=ਸਾਰੇ ਕੁੱਤਿਆਂ ਦੇ ਨਾਂ  
ਹਨ, ਮਰਗ=ਮੌਤ, ਚੱਕ ਮਾਰਨਾ= ਦੰਦੀ ਜਾਂ ਬੁਰਕੀ ਵੱਢਣੀ, ਕਹਿਰ ਕਲੂਰ=ਮੌਤ  
ਵਰਗੀ ਵੱਡੀ ਮੁਸੀਬਤ)

## 298. ਰਾਂਝਾ

ਭੇਤ ਦੱਸਣਾ ਮਰਦ ਦਾ ਕੰਮ ਨਾਹੀਂ, ਮਰਦ ਸੇਈ ਜੇ ਵੇਖ ਦੰਮ ਘੁਟ ਜਾਏ ।  
ਗੱਲ ਜੀਉ ਦੇ ਵਿੱਚ ਹੀ ਰਹੇ ਖੁਫੀਆ, ਕਾਉ ਵਾਂਗ ਪੈਖਾਲ ਨਾ ਸੁੱਟ ਜਾਏ ।  
ਭੇਤ ਕਿਸੇ ਦਾ ਦੱਸਣਾ ਭਲਾ ਨਾਹੀਂ, ਭਾਵੇਂ ਪੁੱਛ ਕੇ ਲੋਕ ਨਿਖੁੱਟ ਜਾਏ ।  
ਵਾਰਿਸ ਸ਼ਾਹ ਨਾ ਭੇਤ-ਸੰਦੂਕ ਖੇਲ੍ਹਣ, ਭਾਵੇਂ ਜਾਨ ਦਾ ਜੰਦਰਾ ਟੁੱਟ ਜਾਏ ।

(ਪੈਖਾਲ=ਬਿੱਠ, ਨਿਖੁੱਟ=ਖਤਮ)

## 299. ਆਜੜੀ

ਮਾਰ ਆਸ਼ਕਾਂ ਦੀ ਲੱਜ ਲਾਹੀਆਈ, ਯਾਰੀ ਲਾਇਕੇ ਪਿੰਨ ਲੈ ਜਾਵਣੀ ਸੀ ।  
ਅੰਤ ਖੇੜਿਆਂ ਹੀਰ ਲੈ ਜਾਵਣੀ ਸੀ, ਯਾਰੀ ਓਸ ਦੇ ਨਾਲ ਕਿਉਂ ਲਾਵਣੀ ਸੀ ।  
ਏਡੀ ਧੁੰਮ ਕਿਉਂ ਮੂਰਖਾ ਪਾਵਣੀ ਸੀ, ਨਹੀਂ ਯਾਰੀ ਹੀ ਮੂਲ ਨਾ ਲਾਵਣੀ ਸੀ ।  
ਉਸ ਦੇ ਨਾਲ ਨਾ ਕੋਲ ਕਰਾਰ ਕਰਦੇ, ਨਹੀਂ ਯਾਰੀ ਹੀ ਸਮਝਕੇ ਲਾਵਣੀ ਸੀ ।

ਕਟਕ ਤਖਤ ਹਜ਼ਾਰੇ ਦਾ ਲਿਆ ਕੇ ਤੇ, ਹਾਜ਼ਰ ਕਦ ਸਭ ਜੰਝ ਬਣਾਵਣੀ ਸੀ ।  
ਤੇਰੀ ਫ਼ਤਿਹ ਸੀ ਮੂਰਖਾ ਦੇਹੀਂ ਦਾਹੀਂ, ਏਹ ਵਾਰ ਨਾ ਮੂਲ ਗਵਾਵਣੀ ਸੀ ।  
ਇਕੇ ਹੀਰ ਨੂੰ ਮਾਰ ਕੇ ਡੋਬ ਦੱਦੇ, ਇਕੇ ਹੀਰ ਹੀ ਮਾਰ ਮੁਕਾਵਣੀ ਸੀ ।  
ਇਕੇ ਹੀਰ ਵੀ ਕੱਢ ਲੈ ਜਾਵਣੀ ਸੀ, ਇਕੇ ਖੂਹ ਦੇ ਵਿਚ ਪਾਵਣੀ ਸੀ ।  
ਨਾਲ ਸੇਹਰਿਆਂ ਹੀਰ ਵਿਆਹਵਣੀ ਸੀ, ਹੀਰ ਅੱਗੇ ਸਹੀਦੀ ਪਾਵਣੀ ਸੀ ।  
ਬਣੇ ਗਾਜ਼ੀ ਜੇ ਮਰੇ ਸਹੀਦ ਹੋਵੇ, ਏਹ ਖ਼ਲਕ ਤੇਰੇ ਹੱਥ ਆਵਣੀ ਸੀ ।  
ਤੇਰੇ ਮੂੰਹ ਤੇ ਜੱਟ ਹੰਢਾਵਦਾ ਏ, ਜ਼ਹਿਰ ਖਾਇ ਕੇ ਹੀ ਮਰ ਜਾਵਣੀ ਸੀ ।  
ਇੱਕੇ ਯਾਰੀ ਤੈਂ ਮੂਲ ਨਾ ਲਾਵਣੀ ਸੀ, ਚਿੜੀ ਬਾਜ਼ ਦੇ ਮੂੰਹੋਂ ਛਡਾਵਣੀ ਸੀ ।  
ਲੈ ਗਏ ਵਿਆਹ ਕੇ ਜੀਉਂਦਾ ਮਰ ਜਾਏ, ਏਹ ਲੀਕ ਤੂੰ ਕਾਹੇ ਲਾਵਣੀ ਸੀ ।  
ਮਰ ਜਾਵਣਾ ਸੀ ਦਰ ਯਾਰ ਦੇ ਤੇ, ਇਹ ਸੂਰਤ ਕਿਉਂ ਗਏ ਚੜ੍ਹਾਵਣੀ ਸੀ ।  
ਵਾਰਿਸ ਸ਼ਾਹ ਜੇ ਮੰਗ ਲੈ ਗਏ ਖੇੜੇ, ਦਾੜੀ ਪਰੇ ਦੇ ਵਿੱਚ ਮੁਨਾਵਣੀ ਸੀ ।

(ਸੂਰਤ ਗਏ ਚੜ੍ਹਾਵਣੀ=ਬੁਰੀ ਸ਼ਕਲ ਬਨਾਉਣੀ)

## 300. ਰਾਂਝਾ

ਅੱਖੀਂ ਵੇਖ ਕੇ ਮਰਦ ਹਨ ਚੁੱਪ ਕਰਦੇ, ਭਾਵੇਂ ਚੇਰ ਈ ਝੁੱਗੜਾ ਲੁਟ ਜਾਏ ।  
ਦੇਣਾ ਨਹੀਂ ਜੇ ਭੇਤ ਵਿੱਚ ਖੇੜਿਆਂ ਦੇ, ਗੱਲ ਖੁਆਰ ਹੋਵੇ ਕਿ ਖਿੰਡ ਫੁਟ ਜਾਏ ।  
ਤੇਦਾ ਖੇੜਿਆਂ ਦੇ ਬੂਹੇ ਅੱਡਿਆ ਏ, ਮਤਾਂ ਚਾਂਗ ਨਿਸ਼ਾਨੜਾ ਚੁਟ ਜਾਏ ।  
ਹਾਥੀ ਚੇਰ ਗੁਲੇਰ ਥੀਂ ਫੁਟ ਜਾਂਦੇ, ਏਹਾ ਕੋਣ ਜੇ ਇਸ਼ਕ ਥੀਂ ਫੁਟ ਜਾਏ ।

(ਝੁੱਗੜਾ=ਘਰ,ਝੁੱਗਾ, ਖਿੰਡ ਫੁਟ=ਖਿੰਡ ਪੁੰਡ , ਤੇਦਾ=ਚਾਂਦਮਾਰੀ ਲਈ  
ਬਣਾਇਆ ਮਿੱਟੀ ਦਾ ਕੱਚਾ ਥੜਾ , ਚਾਂਗ=ਲੋਕਾਂ ਦੀ ਭੀੜ , ਮਤਾਂ ਨਿਸ਼ਾਨੜਾ  
ਫੁਟ ਜਾਏ=ਏਦਾਂ ਨਾ ਹੋਵੇ ਕਿ ਨਿਸ਼ਾਨਾ ਟਿਕਾਣੇ ਤੇ ਨਾ ਲੱਗੇ , ਹਾਥੀ ਚੇਰ ਗੁਲੇਰ  
ਫੁਟ ਜਾਂਦੇ=ਕਵੀ ਦਾ ਇਸ਼ਾਰਾ ਏਥੇ ਇੱਕ ਸੁਨਿਆਰੇ ਦੀ ਕਹਾਣੀ ਵੱਲ ਹੈ ।  
ਇੱਕ ਰਾਜੇ ਨੇ ਦਸ ਮਣ ਸੋਨੇ ਦਾ ਹਾਥੀ ਬਣਾਉਣ ਲਈ ਇੱਕ ਸੁਨਿਆਰਾ ਆਪਣੇ  
ਮਹਲ ਵਿਚ ਇਸ ਕੰਮ ਤੇ ਲਾ ਦਿੱਤਾ ਅਤੇ ਉਸ ਦੀ ਪੂਰੀ ਨਿਗਰਾਨੀ ਰੱਖੀ ।  
ਸੁਨਿਆਰੇ ਨੇ ਇੱਕ ਪਿੱਤਲ ਦਾ ਦਸ ਮਣ ਦਾ ਹਾਥੀ ਆਪਣੇ ਘਰ ਬਣਾ ਕੇ ਨਾਲ  
ਵਗਦੀ ਨਦੀ ਵਿੱਚ ਲੁਕਾ ਦਿੱਤਾ ।ਜਦੋਂ ਮਹਲ ਵਿੱਚ ਹਾਥੀ ਤਿਆਰ ਹੋ ਗਿਆ ਤਾਂ  
ਉਹ ਹਾਥੀ ਨੂੰ ਰਾਜੇ ਦੇ ਬੰਦਿਆਂ ਦੀ ਮਦਦ ਨਾਲ ਵਗਦੇ ਪਾਣੀ ਵਿੱਚ ਰਗੜ ਕੇ  
ਸਾਫ਼ ਕਰਨ ਦੇ ਬਹਾਨੇ ਨਦੀ ਵਿਚ ਲੈ ਗਿਆ । ਉਹ ਸੋਨੇ ਦਾ ਹਾਥੀ ਪਿੱਤਲ ਦੇ  
ਹਾਥੀ ਨਾਲ ਬਦਲ ਕੇ ਮੇੜ ਲਿਆਇਆ ।ਕੁੱਝ ਸਮੇਂ ਪਿੱਛੋਂ ਉਹਦੀ ਬੇਈਮਾਨੀ ਦਾ  
ਪਤਾ ਲੱਗਣ ਤੇ ਉਹਨੂੰ ਮੌਤ ਦੀ ਸਜ਼ਾ ਦਾ ਹੁਕਮ ਹੋਇਆ ।ਮਰਨ ਤੋਂ ਪਹਿਲਾਂ  
ਉਹਨੇ ਆਪਣੀ ਆਖਰੀ ਮੰਗ ਵਿੱਚ ਦਸ ਮੀਟਰ ਰੋਸ਼ਮ ਦੀ ਪਗੜੀ ਮੰਗ ਕੇ ਲਈ ।  
ਉਹਦੇ ਵਿੱਚ ਇੱਕ ਕਿਲ ਅਤੇ ਹਥੜੀ ਲੁਕਾ ਲਈ ਰਾਜੇ ਨੇ ਰਵਾਇਤ ਅਨੁਸਰ ਉਸ  
ਨੂੰ ਬਿਨਾਂ ਕਿਸੇ ਰਾਸ਼ਨ ਪਾਣੀ ਗੁਲੇਰ ਭਾਵ ਇੱਕ ਉਚੇ ਮੁਨਾਰੇ ਉਤੇ ਚੜ੍ਹਾ ਦਿੱਤਾ ਤਾਂ  
ਕਿ ਉਹ ਓਥੇ ਹੀ ਭੁੱਖਾ ਤਿਆਰਿਆ ਮਰ ਜਾਵੇ ।ਸੁਨਿਆਰ ਰਾਤ ਨੂੰ ਲੋਕਾਂ ਦੇ ਜਾਣ  
ਪਿੱਛੋਂ ਹਥੜੀ ਨਾਲ ਕਿੱਲ ਗੱਡ ਕੇ ਉੱਪਰੋਂ ਰੋਸ਼ਮ ਦੀ ਪਗੜੀ ਨਾਲ ਉੱਤਰ ਕੇ ਦੌੜ  
ਗਿਆ ।ਰਾਜੇ ਨੇ ਐਲਾਨ ਕੀਤਾ ਕਿ ਜੇ ਉਹ ਸਿਆਣਾ ਸੁਨਿਆਰ ਆ  
ਜਾਵੇ ਤਾਂ ਉਹਨੂੰ ਉਹ ਆਪਣਾ ਵਜ਼ੀਰ ਬਣਾ ਦੇਵੇਗਾ ।ਸੁਨਿਆਰ ਨੇ ਆ ਕੇ ਰਾਜੇ  
ਨੂੰ ਆਪਣੀ ਕਹਾਣੀ ਦੱਸੀ ਅਤੇ ਰਾਜੇ ਨੇ ਆਪਣਾ ਵਚਨ ਪੂਰਾ ਕੀਤਾ)

### 301. ਆਜੜੀ

ਅਸਾਂ ਰਾਂਝਿਆ ਹੱਸ ਕੇ ਗੱਲ ਕੀਤੀ, ਜਾ ਲਾ ਲੈ ਦਾਉ ਜੇ ਲੱਗਦਾ ਈ ।  
ਲਾਟ ਰਹੇ ਨਾ ਜੀਉ ਦੇ ਵਿੱਚ ਲੁਕੀ, ਇਹ ਇਸਕ ਅਲੰਬੜਾ ਅੱਗ ਦਾ ਈ ।  
ਜਾ ਵੇਖ ਮਾਅਸੂਕ ਦੇ ਨੈਣ ਖੂਨੀ, ਤੈਨੂੰ ਨਿਤ ਉਲਾਂਬੜਾ ਜਗ ਦਾ ਈ ।  
ਸਮਾਂ ਯਾਰ ਦਾ ਤੇ ਘੱਸਾ ਬਾਜ਼ ਵਾਲਾ, ਝੁਟ ਚੋਰ ਦਾ ਤੇ ਦਾਉ ਠਗ ਦਾ ਈ ।  
ਲੈ ਕੇ ਨੱਢੜੀ ਨੂੰ ਛਿਣਕ ਜਾ ਚਾਕਾ, ਸੈਦਾ ਸਾਕ ਨਾ ਸਾਡੜਾ ਲਗਦਾ ਈ ।  
ਵਾਰਿਸ ਕੰਨ ਪਾਟੇ ਮਹੀਂ ਚਾਰ ਮੁੜਿਉਂ, ਅਜੇ ਮੁੱਕਾ ਨਾ ਮਿਹਣਾ ਜੱਗ ਦਾ ਈ ।

(ਅਲੰਬੜਾ = ਲਾਂਬੂ, ਛਿਣਕ ਜਾ = ਦੌੜ ਜਾ)

### 302. ਤਥਾ

ਸੁਣ ਮੂਰਖਾ ਫੇਰ ਜੇ ਦਾਉ ਲੱਗੇ, ਨਾਲ ਸਹਿਤੀ ਦੇ ਝਗੜਾ ਪਾਵਣਾ ਈ ।  
ਸਹਿਤੀ ਵੱਡੀ ਝਗੜੈਲ ਮਰੀਕਣੀ ਹੈ, ਓਹਦੇ ਨਾਲ ਮੱਥਾ ਜਾ ਲਾਵਣਾ ਈ ।  
ਹੋਸੀ ਝਗੜਿਉਂ ਮੁਸ਼ਕਲ ਆਸਾਨ ਤੇਰੀ, ਨਾਲੇ ਘੂਰਨਾ ਤੇ ਨਾਲੇ ਖਾਵਣਾ ਈ ।  
ਚੈਦਾਂ ਤਬਕ ਦੇ ਮਕਰ ਉਹ ਜਾਣਦੀ ਏ, ਜ਼ਰਾ ਓਸ ਦੇ ਮਕਰ ਨੂੰ ਪਾਵਣਾ ਈ ।  
ਕਦਮ ਪਕੜਸੀ ਜੋਗੀਆ ਆਇ ਤੇਰੇ, ਜ਼ਰਾ ਸਹਿਤੀ ਦਾ ਜੀਉ ਠਹਿਰਾਵਣਾ ਈ ।  
ਵਾਰਿਸ ਸ਼ਾਹ ਹੈ ਵੱਡੀ ਉਸ਼ਟੰਡ ਸਹਿਤੀ, ਕੋਈ ਕਸ਼ਫ ਦਾ ਜੋਰ ਵਿਖਾਵਣਾ ਈ ।

(ਕਸ਼ਫ = ਕਰਾਮਾਤ)

### 303. ਰਾਂਝਾ

ਮਰਦ ਬਾਝ ਮਹਿਰੀ ਪਾਈ ਬਾਝ ਧਰਤੀ, ਆਸ਼ਕ ਡਿਠੜੇ ਬਾਝ ਨਾ ਰੱਜਦੇ ਨੇ ।  
ਲਖ ਸਿਰੀਂ ਅਵੱਲ ਸਵੱਲ ਆਵਣ, ਯਾਰ ਯਾਰਾਂ ਥੋਂ ਮੂਲ ਨਾ ਭੱਜਦੇ ਨੇ ।  
ਭੀੜਾਂ ਬਣਦੀਆਂ ਅੰਗ ਵਟਾਇ ਦੌਦੇ, ਪਰਦੇ ਆਸ਼ਕਾਂ ਦੇ ਮਰਦ ਕੱਜਦੇ ਨੇ ।  
ਦਾ ਚੋਰ ਤੇ ਯਾਰ ਦਾ ਇੱਕ ਸਾਇਤ, ਨਹੀਂ ਵੱਸਦੇ ਮੀਂਹ ਜੇ ਗੱਜਦੇ ਨੇ ।

(ਮਹਿਰੀ = ਜ਼ਨਾਨੀ, ਸਿਰੀਂ = ਸਿਰ ਤੇ, ਅਵੱਲ ਸਵੱਲ = ਔਖ ਸੌਖ, ਅੰਗ  
ਵਟਾਇ ਦੌਦੇ = ਸੂਰਤਾਂ ਬਦਲ ਦਿੰਦੇ, ਕੱਜਦੇ = ਢਕਦੇ, ਇੱਕ ਸਾਇਤ = ਬਹੁਤ  
ਥੋੜ੍ਹਾ ਸਮਾਂ)

### 304. ਰਾਂਝਾ ਰੰਗਪੁਰ ਖੇੜੀ ਪੁੱਜਾ

ਰਾਂਝੇ ਅੱਗੇ ਇਆਲ ਨੇ ਕਸਮ ਖਾਧੀ, ਨਗਰ ਖੇੜਿਆਂ ਦੇ ਜਾਇ ਪੱਸਿਆ ਈ ।  
ਯਾਰੇ ਕੋਣ ਗਿਰਾਉ ਸਰਦਾਰ ਕਿਹੜਾ, ਕੋਣ ਲੋਕ ਕਦੇਕਣਾ ਵੱਸਿਆ ਈ ।  
ਅੱਗੇ ਪਿੰਡ ਦੇ ਖੂਹ ਤੇ ਭਰਨ ਪਾਈ, ਕੁੜੀਆਂ ਘੱਤਿਆ ਹੱਸ ਖਰਖੱਸਿਆ ਈ ।  
ਯਾਰ ਹੀਰ ਦਾ ਭਾਵੇਂ ਤੇ ਇਹ ਜੋਗੀ, ਕਿਸੇ ਲਭਿਆ ਤੇ ਨਾਹੀਂ ਦੱਸਿਆ ਈ ।  
ਪਾਈ ਪੀ ਠੰਡਾ ਛਾਵੇਂ ਘੋਟ ਬੂਟੀ, ਸੁਣ ਪਿੰਡ ਦਾ ਨਾਉਂ ਖਿੜ ਰੱਸਿਆ ਈ ।  
ਇਹਦਾ ਨਾਉਂ ਹੈ ਰੰਗਪੁਰ ਖੇੜਿਆਂ ਦਾ, ਕਿਸੇ ਭਾਗ ਭਰੀ ਚਾ ਦੱਸਿਆ ਈ ।  
ਅਰੀ ਕੋਣ ਸਰਦਾਰ ਹੈ ਭਾਤ ਖਾਈ, ਸਖੀ ਸੂਮ ਕੇਹਾ ਲਿਆ ਜੱਸਿਆ ਈ ।  
ਅੱਜੂ ਨਾਮ ਸਰਦਾਰ ਤੇ ਪੁਤ ਸੈਦਾ, ਜਿਸ ਨੇ ਹੱਕ ਰੰਝੇਟੇ ਦਾ ਖੱਸਿਆ ਈ ।

ਬਾਗ਼ ਬਾਗ਼ ਰੰਝੇਟੜਾ ਹੋ ਗਿਆ, ਜਦੋਂ ਨਾਉਂ ਜਟੇਟੀਆਂ ਦੱਸਿਆ ਈ ।  
ਸਿੰਝੀ ਖੱਪਰੀ ਬੰਨ੍ਹ ਤਿਆਰ ਹੋਇਆ, ਲੱਕ ਚਾ ਫਕੀਰ ਨੇ ਕੱਸਿਆ ਈ ।  
ਕਦੀ ਲਏ ਹੂਲਾਂ ਕਦੀ ਝੂਲਦਾ ਏ, ਕਦੀ ਰੋ ਪਿਆ ਕਦੀ ਹੱਸਿਆ ਈ ।  
ਵਾਰਿਸ ਸ਼ਾਹ ਕਿਰਸਾਨ ਜਿਉਂ ਹਣ ਰਾਜ਼ੀ, ਮੀਂਹ ਔੜ ਦੇ ਦਿਹਾਂ ਤੇ ਵੱਸਿਆ ਈ ।

(ਖਰਖੱਸ = ਝਗੜਾ, ਭਾਤ ਖਾਈ = ਚੋਲ ਖਾਈ, ਕਿਸਮਤ ਵਾਲੀ. ਸਖੀ = ਪੈਸੇ  
ਟਕੇ ਵੱਲੋਂ ਖੁੱਲ੍ਹ ਦਿਲ, ਸੂਮ = ਸਖੀ ਦਾ ਉਲਟ, ਹੱਥ ਘੁਟ, ਹੂਲਾਂ = ਠੰਡੇ ਸਾਹ,  
ਔੜ = ਮੀਂਹ ਵਲੋਂ ਸੋਕਾ)

### 305. ਰਾਂਝੇ ਦੁਆਲੇ ਗੱਭਰੂ

ਆ ਜੋਗੀਆ ਕੇਹਾ ਇਹ ਦੇਸ ਡਿੱਠੇ, ਪੁੱਛਣ ਗੱਭਰੂ ਬੈਠ ਵਿੱਚ ਦਾਰੀਆਂ ਦੇ ।  
ਓਥੇ ਝੱਲ ਮਸਤਾਨੀਆਂ ਕਰੇ ਗੱਲਾਂ, ਸੁਖਨ ਸੁਣੇ ਕੰਨ ਪਾਟਿਆਂ ਪਿਆਰਿਆਂ ਦੇ ।  
ਕਰਾਂ ਕੋਣ ਸਲਾਹ ਮੈਂ ਖੇੜਿਆਂ ਦੀ, ਡਾਰ ਫਿਰਨ ਚੌਤਰਫ ਕਵਾਰੀਆਂ ਦੇ ।  
ਮਾਰ ਆਸ਼ਕਾਂ ਨੂੰ ਕਰਨ ਚਾ ਬੇਰੇ, ਨੈਣ ਤਿਖੜੇ ਨੇਕ ਕਟਾਰੀਆਂ ਦੇ ।  
ਦੇਣ ਆਸ਼ਕਾਂ ਨੂੰ ਤੋੜੇ ਨਾਲ ਨੈਣਾਂ, ਨੈਣ ਰਹਿਣ ਨਾਹੀਂ ਹਰਿਆਰੀਆਂ ਦੇ ।  
ਏਸ ਜੋਬਨੇ ਦੀਆਂ ਵਣਜਾਰੀਆਂ ਨੂੰ, ਮਿਲੇ ਆਣ ਸੈਦਾਗਰ ਯਾਰੀਆਂ ਦੇ ।  
ਸੁਰਮਾ ਫੁਲ ਦੰਦਾਸੜਾ ਸੁਰਖ ਮਹਿੰਦੀ, ਲੁਟ ਲਏ ਨੇ ਹੱਟ ਪਸਾਰੀਆਂ ਦੇ ।  
ਨੈਣਾਂ ਨਾਲ ਕਲੇਜੜਾ ਛਿਕ ਕੱਢਣ, ਦਿਸਣ ਭੋਲੜੇ ਮੁਖ ਵਿਚਾਰੀਆਂ ਦੇ ।  
ਜੋਗੀ ਵੇਖ ਕੇ ਆਣ ਚੋਗਿਰਦ ਹੋਈਆਂ, ਛੁੱਟੇ ਪਰ੍ਹੇ ਵਿੱਚ ਨਾਗ਼ ਪਟਾਰੀਆਂ ਦੇ ।  
ਓਥੇ ਖੋਲ੍ਹ ਕੇ ਅੱਖੀਆਂ ਹੱਸ ਪੌਦਾ, ਡਿਠੇ ਖ਼ਾਬ ਵਿੱਚ ਮੇਲ ਕਵਾਰੀਆਂ ਦੇ ।  
ਆਣ ਗਿਰਦ ਹੋਈਆਂ ਬੈਠਾ ਵਿੱਚ ਝੂਲੇ, ਬਾਦਸ਼ਾਹ ਜਿਉਂ ਵਿੱਚ ਅੰਮਾਰੀਆਂ ਦੇ ।  
ਵਾਰਿਸ ਸ਼ਾਹ ਨਾ ਰਹਿਣ ਨਿਚੱਲੜੇ ਬਹਿ, ਜਿਨ੍ਹਾਂ ਨਰਾਂ ਨੂੰ ਸੌਕ ਨੇ ਨਾਰੀਆਂ ਦੇ ।

(ਤੋੜੇ ਦੇਣਾ = ਦਿਖਾਵਾ ਕਰਨਾ ਕਿ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ, ਛਿੱਕ  
ਕੱਢਣ = ਕਢ ਲੈਣ, ਅੰਮਾਰੀਆਂ = ਹਾਥੀ ਉਤੇ ਬੈਠਣ ਲਈ ਪਰਬੰਧ, ਨਿਚੱਲੜੇ =  
ਚੁਪ ਚਾਪ)

### 306. ਰਾਂਝਾ

ਮਾਹੀ ਮੁੰਡਿਉ ਘਰੀਂ ਨਾ ਜਾ ਕਹਿਣਾ, ਜੋਗੀ ਮਸਤ ਕਮਲਾ ਇੱਕ ਆਇ ਵੜਿਆ ।  
ਕੰਨੀਂ ਮੁੰਦਰਾਂ ਸੇਲ੍ਹੀਆਂ ਨੈਣ ਸੁੰਦਰ, ਦਾੜ੍ਹੀ ਪਟੇ ਸਿਰ ਭਵਾਂ ਮੁਨਾਇ ਵੜਿਆ ।  
ਜਹਾਂ ਨਾਉਂ ਮੇਰਾ ਕੋਈ ਜਾ ਲੈਂਦਾ, ਮਹਾ ਦੇਵ ਲੈ ਦੋਲਤਾਂ ਆਇ ਵੜਿਆ ।  
ਕਿਸੇ ਨਾਲ ਕੁਦਰਤ ਫੁੱਲ ਜੰਗਲੇ ਥੀਂ, ਕਿਵੇਂ ਭੁਲ ਭੁਲਾਵੜੇ ਆਇ ਵੜਿਆ ।  
ਵਾਰਿਸ ਕੰਮ ਸੋਈ ਜਿਹੜੇ ਰੱਬ ਕਰਸੀ, ਮੈਂ ਤਾਂ ਓਸ ਦਾ ਭੋਜਿਆ ਆਇ ਵੜਿਆ ।

(ਮਾਹੀ ਮੁੰਡਿਉ = ਰਾਂਝਾ ਮੁੰਡਿਆਂ ਨੂੰ ਉਲਟਾ ਕਹਿ ਰਿਹਾ ਕਿ ਤੁਸੀਂ ਘਰ ਜਾ ਕੇ  
ਨਾ ਦਸਿਉ ਕਿ ਜੋਗੀ ਆਇਆ ਹੈ ਕਿਉਂਕਿ ਉਹਨੂੰ ਪਤਾ ਹੈ ਏਦਾਂ ਕਹਿਣ ਨਾਲ  
ਮਾਹੀ ਮੁੰਡੇ ਜ਼ਰੂਰ ਘਰ ਜਾ ਕੇ ਦੱਸਣਗੇ। ਜਿਹੜਾ ਕੰਮ ਕਰਵਾਉਣਾ ਹੋਵੇ ਉਸਤੋਂ  
ਉਲਟ ਕਰਨ ਲਈ ਆਖਣਾ, ਜੰਗਲੇ = ਜੰਗਲ ਦਾ, ਜਹਾਂ ਨਾਉਂ = ਜਿੱਥੇ ਕੋਈ ਮੇਰਾ  
ਨਾਂ ਲੈਂਦਾ ਹੈ ਸ਼ਿਵ ਜੀ ਮਹਾਰਾਜ ਆਪ ਨਾਲ ਲੈ ਕੇ ਆਉਂਦੇ ਹਨ)

### 307. ਕੁੜੀਆਂ ਦੀਆਂ ਘਰ ਜਾ ਕੇ ਗੱਲਾਂ

ਕੁੜੀਆਂ ਵੇਖ ਕੇ ਜੋਗੀ ਦੀ ਤਬਾਅ ਸਾਰੀ, ਘਰੀਂ ਹੱਸਦੀਆਂ ਹੱਸਦੀਆਂ ਆਈਆਂ ਨੇ ।  
 ਮਾਏ ਇੱਕ ਜੋਗੀ ਸਾਡੇ ਨਗਰ ਆਇਆ, ਕੰਨੀਂ ਮੁੰਦਰਾਂ ਓਸ ਨੇ ਪਾਈਆਂ ਨੇ ।  
 ਨਹੀਂ ਬੋਲਦਾ ਬੁਰਾ ਜ਼ਬਾਨ ਵਿੱਚੋਂ, ਭਾਵੇਂ ਭਿੱਛਿਆ ਨਾਹੀਉਂ ਪਾਈਆਂ ਨੇ ।  
 ਹੱਥ ਖੱਪਰੀ ਫਾਹੁੜੀ ਮੋਢਿਆਂ ਤੇ, ਗਲ ਸੇਲੀਆਂ ਅਜਬ ਬਣਾਈਆਂ ਨੇ ।  
 ਅਰਤਾਂਵਦਾ ਵਾਗ ਜਲਾਲੀਆਂ ਦੇ, ਜਟਾਂ ਵਾਂਗ ਮਦਾਰੀਆਂ ਛਾਈਆਂ ਨੇ ।  
 ਨਾ ਉਹ ਮੁੰਡੀਆ ਗੋਦੜੀ ਨਾਥ ਜੰਗਮ, ਨਾ ਉਦਾਸੀਆਂ ਵਿੱਚ ਠਹਿਰਾਈਆਂ ਨੇ ।  
 ਪ੍ਰੇਮ-ਮੱਤੀਆਂ ਅੱਖੀਆਂ ਰੰਗ ਭਰੀਆਂ, ਸਦਾ ਗੂੜੀਆਂ ਲਾਲ ਸਵਾਈਆਂ ਨੇ ।  
 ਖੂਨੀ ਬਾਂਕੀਆਂ ਨਸੇ ਦੇ ਨਾਲ ਭਰੀਆਂ, ਨੈਣਾਂ ਖੀਵੀਆਂ ਸਾਣ ਚੜ੍ਹਾਈਆਂ ਨੇ ।  
 ਕਦੀ ਸੰਗਲੀ ਸੁੱਟ ਕੇ ਸ਼ਗਨ ਵਾਚੇ, ਕਦੀ ਅੱਸੀਆਂ ਸਵਾਰ ਤੇ ਪਾਈਆਂ ਨੇ ।  
 ਕਦੀ ਕਿੰਗ ਵਜਾਇਕੇ ਖੜ੍ਹਾ ਰੇਵੇ, ਕਦੀ ਸੰਖ ਤੇ ਨਾਦ ਘੁਕਾਈਆਂ ਨੇ ।  
 ਅੱਠੇ ਪਹਿਰ ਅੱਲਾਹ ਨੂੰ ਯਾਦ ਕਰਦਾ, ਖੈਰ ਓਸ ਨੂੰ ਪਾਉਂਦੀਆਂ ਮਾਈਆਂ ਨੇ ।  
 ਨਸੇ ਬਾਝ ਭਵਾਂ ਉਹਦੀਆਂ ਮੱਤੀਆਂ ਨੇ, ਮਿਰਗਾਈਆਂ ਗਲੇ ਬਣਾਈਆਂ ਨੇ ।  
 ਜਟਾਂ ਸੁੰਹਦੀਆਂ ਛੈਲ ਓਸ ਜੋਗੀੜੇ ਨੂੰ, ਜਿਵੇਂ ਚੰਦ ਦਵਾਲੇ ਘਟਾਂ ਆਈਆਂ ਨੇ ।  
 ਨਾ ਕੋਇ ਮਾਰਦਾ ਨਾ ਕਿਸੇ ਨਾਲ ਲੜਿਆ, ਨੈਣਾਂ ਓਸ ਦਿਆਂ ਝੰਬਰਾਂ ਲਾਈਆਂ ਨੇ ।  
 ਕੋਈ ਗੁਰੂ ਪੂਰਾ ਓਸ ਨੂੰ ਆਣ ਮਿਲਿਆ, ਕੰਨ ਛੇਦ ਕੇ ਮੁੰਦਰਾਂ ਪਾਈਆਂ ਨੇ ।  
 ਵਾਰਿਸ ਸ਼ਾਹ ਚੇਲਾ ਬਾਲਨਾਥ ਦਾ ਏ, ਝੋਕਾਂ ਪ੍ਰੇਮ ਦੀਆਂ ਕਿਸੇ ਤੇ ਲਾਈਆਂ ਨੇ ।

(ਜਲਾਲੀ=ਸੱਯਦ ਸ਼ਾਹ ਜਲਾਲੀ ਦੇ ਮੁਰੀਦ,ਜੋਸ਼ੀਲੇ ਅਤੇ ਗੁਸੈਲੇ ਸੁਭਾ ਵਾਲੇ  
 ਮਲੰਗ, ਮਦਾਰੀ=ਹਜ਼ਰਤ ਸ਼ਾਹ ਮਦਾਰ ਦੇ ਮੁਰੀਦ ਮੁੰਡੀ, ਗੋਦੜੀ ਅਤੇ ਜੰਗਮ=  
 ਫਕੀਰਾਂ ਦੇ ਫਿਰਕੇ ਹਨ, ਸ਼ਾਹ ਮਦਾਰ=ਇਨ੍ਹਾਂ ਦਾ ਮਜ਼ਹਬ ਮੱਕਨਪਰ (ਅਵਧ)  
 ਭਾਰਤ ਵਿੱਚ ਹੈ,ਇਹਦੇ ਚੇਲੇ ਸਿਰ ਤੇ ਬਹੁਤ ਸੰਘਣੀਆਂ ਜਟਾਂ ਰੱਖਦੇ ਹਨ ।  
 ਮਦਾਰੀ ਸਾਧ ਭੰਗ ਬਹੁਤ ਘੋਟਦੇ ਅਤੇ ਪੀਂਦੇ ਹਨ, ਉਨ੍ਹਾਂ ਨੂੰ ਬਖਸ਼ ਹੈ ਕਿ ਸੱਪ  
 ਦੇ ਕੱਟੇ ਦਾ ਇਲਾਜ ਕਰ ਸਕਦੇ ਹਨ, ਜੇ ਜ਼ਹਿਰੀਲਾ ਸੱਪ ਇਨ੍ਹਾਂ ਦੀ ਹੱਦ ਵਿੱਚ  
 ਆ ਜਾਵੇ ਤਾਂ ਦੱਸਦੇ ਹਨ ਕਿ ਉਹ ਅੰਨ੍ਹਾਂ ਹੋ ਜਾਂਦਾ ਸੀ, ਮਿਰਗਾਈਆਂ=ਹਿਰਨ,  
 ਸ਼ੇਰ ਜਾਂ ਚੀਤੇ ਦੀ ਖਲ, ਝੰਬਰਾਂ=ਛਹਿਬਰਾਂ)

### 308. ਹੀਰ ਦੀ ਨਨਾਣ ਸਹਿਤੀ ਨੇ ਹੀਰ ਨੂੰ ਜੋਗੀ ਬਾਰੇ ਦੱਸਣਾ

ਘਰ ਆਇ ਨਿਨਾਣ ਨੇ ਗੱਲ ਕੀਤੀ, ਹੀਰੇ ਇੱਕ ਜੋਗੀ ਨਵਾਂ ਆਇਆ ਨੀ ।  
 ਕੰਨੀਂ ਓਸ ਦੇ ਦਰਸ਼ਨੀਂ ਮੁੰਦਰਾਂ ਨੇ, ਗਲ ਹੈਕਲਾ ਅਜਬ ਸੁਹਾਹਿਆ ਨੀ ।  
 ਫਿਰੇ ਢੂੰਡਦਾ ਵਿੱਚ ਹਵੇਲੀਆਂ ਦੇ, ਕੋਈ ਓਸ ਨੇ ਲਾਲ ਗਵਾਇਆ ਨੀ ।  
 ਨਾਲੇ ਗਾਂਵਦਾ ਤੇ ਨਾਲੇ ਰੋਵਦਾ ਏ, ਵੱਡਾ ਓਸ ਨੇ ਰੰਗ ਵਟਾਇਆ ਨੀ ।  
 ਹੀਰੇ ਕਿਸੇ ਰਜਵੰਸ ਦਾ ਉਹ ਪੁੱਤਰ, ਰੂਪ ਤੁਧ ਥੀਂ ਦੂਣ ਸਵਾਇਆ ਨੀ ।  
 ਵਿੱਚ ਤ੍ਰਿੰਵਣਾਂ ਗਾਂਵਦਾ ਫਿਰੇ ਭੌਂਦਾ, ਅੰਤ ਓਸਦਾ ਕਿਸੇ ਨਾ ਪਾਇਆ ਨੀ ।  
 ਫਿਰੇ ਵੇਖਦਾ ਵਹੁਟੀਆਂ ਛੈਲ ਕੁੜੀਆਂ, ਮਨ ਕਿਸੇ ਤੇ ਨਹੀਂ ਭਰਮਾਇਆ ਨੀ ।  
 ਕਾਈ ਆਖਦੀ ਪ੍ਰੇਮ ਦੀ ਚਾਟ ਲੱਗੀ, ਤਾਂ ਹੀ ਓਸ ਨੇ ਸੀਸ ਮੁਨਾਇਆ ਨੀ ।  
 ਕਾਈ ਆਖਦੀ ਕਿਸੇ ਦੇ ਇਸ਼ਕ ਪਿੱਛੇ, ਬੁੰਦੇ ਲਾਹ ਕੇ ਕੰਨ ਪੜਾਇਆ ਨੀ ।  
 ਕਹਿਨ ਤਖਤ ਹਜ਼ਾਰੇ ਦਾ ਇਹ ਰਾਂਝਾ, ਬਾਲ ਨਾਥ ਤੋਂ ਜੋਗ ਲਿਆਇਆ ਨੀ ।  
 ਵਾਰਿਸ ਇਹ ਫਕਰ ਤਾਂ ਨਹੀਂ ਖ਼ਾਲੀ, ਕਿਸੇ ਕਾਰਨੇ ਤੇ ਉਤੇ ਆਇਆ ਨੀ ।

(ਅਜਬ=ਅਜੀਬ, ਸੁਹਾਇਆ=ਸਜਾਇਆ, ਰਜਵੰਸ=ਰਾਜਵੰਸ,ਸਾਹੀ  
 ਖ਼ਾਨਦਾਨ, ਕਾਰਨੇ ਉਤੇ=ਕਾਰਾ ਕਰਨ)

### 309. ਹੀਰ

ਮੁਠੀ ਮੁਠੀ ਇਹ ਗੱਲ ਨਾ ਕਰੇ ਭੈਣਾਂ, ਮੈਂ ਸੁਣਦਿਆਂ ਈ ਮਰ ਗਈ ਜੇ ਨੀ ।  
 ਤੁਸਾਂ ਇਹ ਜਦੋਕਨੀ ਗੱਲ ਟੋਰੀ, ਖਲੀ ਤਲੀ ਹੀ ਮੈਂ ਲਹਿ ਗਈ ਜੇ ਨੀ ।  
 ਗਏ ਟੁਟ ਸਤਰਾਣ ਤੇ ਅਕਲ ਡੁੱਬੀ, ਮੇਰੇ ਧੁਖ ਕਲੇਜੜੇ ਪਈ ਜੇ ਨੀ ।  
 ਕੀਕੂੰ ਕੰਨ ਪੜਾਇਕੇ ਜੀਵਦਾ ਏ, ਗੱਲਾਂ ਸੁਣਦਿਆਂ ਹੀ ਜਿੰਦ ਗਈ ਜੇ ਨੀ ।  
 ਰੇਵਾਂ ਜਦੋਂ ਸੁਣਿਆਂ ਓਸਦੇ ਦੁਖੜੇ ਨੂੰ, ਮੁੱਠੀ ਮੀਟ ਕੇ ਮੈਂ ਬਹਿ ਗਈ ਜੇ ਨੀ ।  
 ਮੱਸੂ-ਭਿੰਨੇ ਦਾ ਨਾਉ ਜਾਂ ਲੈਂਦੀਆਂ ਹੋ, ਜਿੰਦ ਸੁਣਦਿਆਂ ਹੀ ਲੁੜ ਗਈ ਜੇ ਨੀ ।  
 ਕਿਵੇਂ ਵੇਖੀਏ ਓਸ ਮਸਤਾਨੜੇ ਨੂੰ, ਜਿਸ ਦੀ ਤ੍ਰਿੰਵਣਾਂ ਵਿੱਚ ਧੁੰਮ ਪਈ ਜੇ ਨੀ ।  
 ਵੇਖਾਂ ਕਿਹੜੇ ਦੇਸ ਦਾ ਉਹ ਜੋਗੀ, ਓਸ ਥੋਂ ਕੈਣ ਪਿਆਰੀ ਰੁੱਸ ਗਈ ਜੇ ਨੀ ।  
 ਇੱਕ ਪੇਸਤ ਧਤੂਰਾ ਭੰਗ ਪੀ ਕੇ, ਮੌਤ ਓਸ ਨੇ ਮੁੱਲ ਕਿਉਂ ਲਈ ਜੇ ਨੀ ।  
 ਜਿਸ ਦਾ ਮਾਉ ਨਾ ਬਾਪ ਨਾ ਭੈਣ ਭਾਈ, ਕੈਣ ਕਰੇਗਾ ਓਸ ਦੀ ਰਈ ਜੇ ਨੀ ।  
 ਭਾਵੇਂ ਭੁਖੜਾ ਰਾਹ ਵਿੱਚ ਰਹੇ ਢੱਠਾ, ਕਿਸੇ ਖ਼ਬਰ ਨਾ ਓਸ ਦੀ ਲਈ ਜੇ ਨੀ ।  
 ਹਾਏ ਹਾਏ ਮੁੱਠੀ ਉਹਦੀ ਗੱਲ ਸੁਣ ਕੇ, ਮੈਂ ਤਾਂ ਨਿੱਘੜਾ ਬੋੜ ਹੋ ਗਈ ਜੇ ਨੀ ।  
 ਨਹੀਂ ਰਬ ਦੇ ਗ਼ਜ਼ਬ ਤੋਂ ਲੋਕ ਡਰਦੇ, ਮੱਥੇ ਲੇਖ ਦੀ ਰੇਖ ਵਹਿ ਗਈ ਜੇ ਨੀ ।  
 ਜਿਸ ਦਾ ਚੰਨ ਪੁੱਤਰ ਸਵਾਰ ਲਾ ਬੈਠਾ, ਦਿੱਤਾ ਰਬ ਦਾ ਮਾਉ ਸਹਿ ਗਈ ਜੇ ਨੀ ।  
 ਜਿਸ ਦੇ ਸੋਹਣੇ ਯਾਰ ਦੇ ਕੰਨ ਪਾਟੇ, ਉਹ ਤਾਂ ਨੱਢੜੀ ਚੌੜ ਹੋ ਗਈ ਜੇ ਨੀ ।  
 ਵਾਰਿਸ ਸ਼ਾਹ ਫਿਰੇ ਦੁੱਖਾਂ ਨਾਲ ਭਰਿਆ, ਖ਼ਲਕ ਮਗਰ ਕਿਉਂ ਓਸ ਦੇ ਪਈ ਜੇ ਨੀ ।

(ਮੁਠੀ ਮੁਠੀ=ਦੁਹਾਈ ਦੇ ਸ਼ਬਦ ਹਨ,ਹਾਏ ਲੋਕਾਂ ਮੈਂ ਧੋਖੇ ਵਿੱਚ ਲੁੱਟੀ ਗਈ,  
 ਜਦੋਕਨੀ=ਜਦੋਂ ਦੀ, ਲਹਿ ਗਈ=ਧਰਤੀ ਵਿੱਚ ਨਿੱਘਰ ਗਈ, ਸਤਰਾਣ=ਤਾਕਤ,  
 ਕਲੇਜੜੇ ਧੁਖ ਲੱਗੀ=ਕਾਲਜਾ ਸੜਣ ਲੱਗਾ, ਚੌੜ ਹੋ ਗਈ=ਬਰਬਾਦ ਹੋ ਗਈ)

### 310. ਤਬਾ

ਰੱਬ ਝੂਠ ਨਾ ਕਰੇ ਜੇ ਹੋਏ ਰਾਂਝਾ, ਤਾਂ ਮੈਂ ਚੌੜ ਹੋਈ ਮੈਨੂੰ ਪੱਟਿਆ ਸੂ ।  
 ਅੱਗੇ ਅੱਗ ਫਿਰਾਕ ਦੀ ਸਾੜ ਸੁੱਟੀ, ਸੜੀ ਬਲੀ ਨੂੰ ਮੋੜ ਕੇ ਫੱਟਿਆ ਸੂ ।  
 ਨਾਲੇ ਰੰਨ ਗਈ ਨਾਲੇ ਕੰਨ ਪਾਟੇ, ਆਖ ਇਸ਼ਕ ਥੀਂ ਨਫਾ ਕੀ ਖਟਿਆ ਸੂ ।  
 ਮੇਰੇ ਵਾਸਤੇ ਦੁਖੜੇ ਫਿਰੇ ਜਰਦਾ, ਲੋਹਾ ਤਾਇ ਜੀਭੇ ਨਾਲ ਚੱਟਿਆ ਸੂ ।  
 ਬੁੱਕਲ ਵਿੱਚ ਚੋਰੀ ਚੋਰੀ ਹੀਰ ਰੇਵੇ, ਘੜਾ ਨੀਰ ਦਾ ਚਾ ਪਲੱਟਿਆ ਸੂ ।  
 ਹੋਇਆ ਚਾਕ ਮਲੀ ਪਿੰਡੇ ਖਾਕ ਰਾਂਝੇ, ਲਾਹ ਨੰਗ ਨਾਮੂਸ ਨੂੰ ਸੱਟਿਆ ਸੂ ।  
 ਵਾਰਿਸ ਸ਼ਾਹ ਇਸ ਇਸ਼ਕ ਦੇ ਵਣਜ ਵਿੱਚੋਂ, ਜਫਾ ਜਾਲ ਕੀ ਖੱਟਿਆ ਵੱਟਿਆ ਸੂ ।

(ਜਰਦਾ=ਝਲਦਾ, ਸਹਿੰਦਾ, ਤਾਅ ਕੇ=ਗਰਮ ਕਰਕੇ, ਨੀਰ=ਪਾਣੀ,ਹੰਝੂ,  
 ਨੰਗ ਨਾਮੂਸ=ਸ਼ਰਮ ਹਿਆ, ਜਫਾ ਜਾਲ ਕੇ=ਦੁਖ ਝੱਲ ਕੇ)

### 311. ਹੀਰ ਕੁੜੀਆਂ ਨੂੰ

ਗੱਲੀਂ ਲਾਇਕੇ ਕਿਵੇਂ ਲਿਆਉ ਉਸਨੂੰ, ਰਲ ਪੁਛੀਏ ਕਿਹੜੇ ਥਾਂਉਂਦਾ ਈ ।  
 ਖੇਹ ਲਾਇਕੇ ਦੇਸ ਵਿੱਚ ਫਿਰੇ ਭੌਂਦਾ, ਅਤੇ ਨਾਉਂ ਦਾ ਕੈਣ ਕਹਾਂਉਂਦਾ ਈ ।  
 ਵੇਖਾਂ ਕਿਹੜੇ ਦੇਸ ਦਾ ਚੌਧਰੀ ਹੈ, ਅਤੇ ਜਾਤ ਦਾ ਕੈਣ ਸਦਾਉਂਦਾ ਈ ।  
 ਵੇਖਾਂ ਰੋਹੀਓਂ, ਮਾਝਿਉ ਪੱਟੀਉਂ ਹੈ, ਰਾਵੀ ਬਿਆਸ ਦਾ ਇੱਕੋ ਝਨਾਉਂ ਦਾ ਈ ।  
 ਫਿਰੇ ਤ੍ਰਿੰਵਣਾ ਵਿੱਚ ਖੁਆਰ ਹੁੰਦਾ, ਵਿੱਚ ਵਿਹੜਿਆਂ ਫੇਰੀਆਂ ਪਾਉਂਦਾ ਈ ।  
 ਵਾਰਿਸ ਸ਼ਾਹ ਮੁੜ ਟੋਹ ਇਹ ਕਾਸ ਦਾ ਨੀ, ਕੋਈ ਏਸ ਦਾ ਭੇਤ ਨਾ ਪਾਉਂਦਾ ਈ ।

(ਭੌਂਦਾ=ਘੁੰਮਦਾ, ਰੋਹੀ=ਬਹਾਵਲਪੁਰ ਚੂਲਸਤਾਨ ਬੀਕਾਨੇਰ ਦਾ ਇਲਾਕਾ)

### 312. ਕੁੜੀਆਂ ਜੋਗੀ ਕੋਲ

ਲੈਣ ਜੋਗੀ ਨੂੰ ਆਈਆਂ ਯੁੰਬਲਾ ਹੇ, ਚਲੇ ਗੱਲ ਬਣਾਇ ਸਵਾਰੀਏ ਨੀ ।  
 ਸੱਭੇ ਬੋਲੀਆਂ 'ਵੇ ਨਮਸਕਾਰ ਜੋਗੀ', ਕਿਉਂ ਨੀ ਸਾਈਂ ਸਵਾਰੀਏ ਪਿਆਰੀਏ ਨੀ ।  
 ਵੱਡੀ ਮਿਹਰ ਹੋਈ ਏਸ ਦੇਸ ਉਤੇ, ਵਿਹੜੇ ਹੀਰ ਦੇ ਨੂੰ ਚਲ ਤਾਰੀਏ ਨੀ ।  
 ਨਗਰ ਮੰਗ ਅਤੀਤ ਨੇ ਅਜੇ ਖਾਣਾ, ਬਾਤਾਂ ਸ਼ੈਕ ਦੀਆਂ ਚਾਇ ਵਿਸਾਰੀਏ ਨੀ ।  
 ਮੇਲੇ ਕੁੰਭ ਦੇ ਹਮੀਂ ਅਤੀਤ ਚੱਲੇ, ਨਗਰ ਜਾਇਕੇ ਭੀਖ ਚਿਤਾਰੀਏ ਨੀ ।  
 ਵਾਰਿਸ ਸ਼ਾਹ ਤੁਮਹੀਂ ਘਰੋਂ ਖਾਇ ਆਈਆਂ, ਨਾਲ ਚਾਵੜਾਂ ਲਉ ਗੁਟਕਾਰੀਏ ਨੀ ।

(ਯੁੰਬਲਾ=ਗਰੇਹ ਬਣ ਕੇ, ਅਤੀਤ=ਜੋਗੀ, ਬੈਰਾਗੀ, ਸਾਈਂ ਸਵਾਰੀ=ਜਿਹਦੇ ਉਤੇ  
 ਰਬ ਆਪ ਮਿਹਰ ਕਰੇ, ਗੁਟਕਾਰੀਏ=ਗੁਟਕਣਾ;  
 ਪਾਠ ਭੇਦ: ਗੁਟਕਾਰੀਏ=ਘੁਮਕਾਰੀਏ)

### 313. ਕੁੜੀਆਂ

'ਰਸਮ ਜਗ ਦੀ ਕਰੇ ਅਤੀਤ ਸਾਈਂ, ਸਾਡੀਆਂ ਸੂਰਤਾਂ ਵਲ ਧਿਆਨ ਕੀਚੈ ।  
 ਅਜੂ ਖੇੜੇ ਦੇ ਵਿਹੜੇ ਨੂੰ ਕਰੇ ਫੇਰਾ, ਜ਼ਰਾ ਹੀਰ ਦੀ ਤਰਫ ਧਿਆਨ ਕੀਚੈ ।  
 ਵਿਹੜਾ ਮਹਿਰ ਦਾ ਚਲੇ ਵਿਖਾ ਲਿਆਈਏ, ਸਹਿਤੀ ਮੋਹਣੀ ਤੇ ਨਜ਼ਰ ਆਣ ਕੀਚੈ ।  
 ਵਾਰਿਸ ਵੇਖੀਏ ਘਰਾਂ ਸਰਦਾਰ ਦੀਆਂ ਨੂੰ, ਅਜੀ ਸਾਹਿਬੋ! ਨਾ ਗੁਮਾਨ ਕੀਚੈ ।

(ਮੋਹਣੀ=ਮੋਹ ਲਣੈ ਵਾਲੀ, ਸੁਹਣੀ)

### 314. ਰਾਂਝਾ

ਹਮੀਂ ਬੱਡੇ ਫਕੀਰ ਸਤ ਪੀੜੀਏ ਹਾਂ, ਰਸਮ ਜਗ ਦੀ ਹਮੀਂ ਨਾ ਜਾਨਤੇ ਹਾਂ ।  
 ਕੰਦ ਮੂਲ ਉਜਾੜ ਵਿੱਚ ਖਾਇਕੇ ਤੇ, ਬਣ ਬਾਸ ਲੈ ਕੇ ਮੈਂਜਾਂ ਮਾਨਤੇ ਹਾਂ ।  
 ਬਖਿਆੜ ਸ਼ੇਰ ਅਰ ਮਿਰਗ ਚੀਤੇ, ਹਮੀਂ ਤਿਨ੍ਹਾਂ ਦੀਆਂ ਸੂਰਤਾਂ ਝਾਨਤੇ ਹਾਂ ।  
 ਤੁਮਹੀਂ ਸੁੰਦਰਾਂ ਬੈਠੀਆਂ ਖੂਬਸੂਰਤ, ਹਮੀਂ ਬੂਟੀਆਂ ਝਾਣੀਆਂ ਛਾਨਤੇ ਹਾਂ ।  
 ਨਗਰ ਬੀਚ ਨਾ ਆਤਮਾ ਪਰਚਦਾ ਏ, ਉਦਿਆਨ ਪਖੀ ਤੰਬੂ ਤਾਨਤੇ ਹਾਂ ।  
 ਗੁਰੂ ਤੀਰਥ ਜੋਗ ਬੈਰਾਗ ਹੋਵੇ, ਰੂਪ ਤਿਨ੍ਹਾਂ ਦੇ ਹਮੀਂ ਪਛਾਨਤੇ ਹਾਂ ।

(ਅਰ=ਅਤੇ, ਝਾਨਤੇ=ਵੇਖਦੇ, ਝਾਣੀਆਂ=ਵੇਖਦੇ, ਉਦਿਆਨ=ਵਸੋਂ ਤੋਂ ਦੂਰ, ਜੰਗਲ  
 ਵਿੱਚ ਪੱਖੀ ਤੰਬੂ=ਝੁੰਗੀ, ਦੋ ਬਾਂਸ ਜਾਂ ਲੱਕੜਾਂ ਸਿੱਧੀਆਂ ਗੱਡ ਕੇ ਉਨ੍ਹਾਂ ਦੇ ਸਿਰਿਆਂ  
 ਉਪਰ ਵਿਚਕਾਰ ਇੱਕ ਹੋਰ ਲੱਕੜ ਬੰਨ੍ਹ ਕੇ, ਉੱਪਰ ਪਾਈ ਢਾਲੂ ਛੱਤ)

### 315. ਕੁੱਝ ਹੋਰ ਕੁੜੀਆਂ

ਪਿੱਛੋਂ ਹੋਰ ਆਈਆਂ ਮੁਟਿਆਰ ਕੁੜੀਆਂ, ਵੇਖ ਰਾਂਝਣੇ ਨੂੰ ਮੂਰਛਤ ਹੋਈਆਂ ।  
 ਅੱਖੀਂ ਟੱਡੀਆਂ ਰਹਿਉਂ ਨੇ ਮੁਖ ਮੀਟੇ, ਟੰਗਾਂ ਬਾਹਾਂ ਵੱਗਾ ਬੇਸੱਤ ਹੋਈਆਂ ।  
 ਅਨੀ ਆਉ ਖਾਂ ਪੁਛੀਏ ਨੱਚੜੇ ਨੂੰ, ਦੇਹੀਆਂ ਵੇਖ ਜੋਗੀ ਉਦਮਤ ਹੋਈਆਂ ।  
 ਧੁੱਪੇ ਆਣ ਖਲੋਤੀਆਂ ਵੱਚਦੀਆਂ ਨੇ, ਮੁੜਕੇ ਡੁੱਬੀਆਂ ਤੇ ਰੱਤੇ-ਰੱਤ ਹੋਈਆਂ ।

(ਮੂਰਛਤ=ਬੇਸੁਧ, ਟੱਡੀਆਂ=ਅੱਡੀਆਂ ਹੋਈਆਂ, ਵੱਗਾ=ਚਿੱਟਾ, ਬੇਸਤ=  
 ਬਿਨਾ ਸਾਹ ਸਤ ਦੇ, ਉਦਮਤ=ਮਸਤ, ਹੈਰਾਨ)

### 316. ਕੁੜੀਆਂ ਆਪੇ ਵਿੱਚ

ਸਈਉ ਵੇਖੇ ਤੇ ਮਸਤ ਅਲੱਸਤ ਜੋਗੀ, ਜੈਦਾ ਰਬ ਦੇ ਨਾਲ ਧਿਆਨ ਹੈ ਨੀ ।  
 ਇਨ੍ਹਾਂ ਭੈਰਾਂ ਨੂੰ ਆਸਰਾ ਰਬ ਦਾ ਹੈ, ਘਰ ਬਾਰ ਨਾ ਤਾਣ ਨਾ ਮਾਣ ਹੈ ਨੀ ।  
 ਸੋਇਨੇ ਵੰਨੜੀ ਦੇਹੀ ਨੂੰ ਖੇਰ ਕਰਕੇ, ਚਲਣਾ ਖ਼ਾਕ ਵਿੱਚ ਫੁਕਰ ਦੀ ਬਾਣ ਹੈ ਨੀ ।  
 ਸੋਹਣਾ ਫੁਲ ਗੁਲਾਬ ਮਾਸੂਕ ਨੱਢਾ, ਰਾਜ ਪੁੱਤਰ ਤੇ ਸੁਖੜ ਸੁਜਾਨ ਹੈ ਨੀ ।  
 ਜਿਨ੍ਹਾਂ ਭੰਗ ਪੀੜੀ ਸਵਾਰ ਲਾਇ ਬੈਠੇ, ਓਨ੍ਹਾਂ ਮਾਹਣੂਆਂ ਦੀ ਕੇਹੀ ਕਾਣ ਹੈ ਨੀ ।  
 ਜਿਵੇਂ ਅਸੀਂ ਮੁਟਿਆਰ ਹਾਂ ਰੰਗ ਭਰੀਆਂ, ਤਿਵੇਂ ਇਹ ਭੀ ਅਸਾਡੜਾ ਹਾਣ ਹੈ ਨੀ ।  
 ਆਓ, ਪੁੱਛੀਏ ਕਿਹੜੇ ਦੇਸ ਦਾ ਹੈ, ਅਤੇ ਏਸ ਦਾ ਕੋਣ ਮਕਾਨ ਹੈ ਨੀ ।

(ਭੈਰ=ਆਸ਼ਕ, ਕਾਣ=ਸ਼ਰਮ, ਪਰਵਾਰ, ਮਕਾਨ=ਥਾਂ)

### 317. ਕੁੜੀਆਂ ਰਾਂਝੇ ਨੂੰ

ਸੁਣੀ ਜੋਗੀਆ ਗੱਭਰੂਆ ਛੈਲ ਬਾਂਕੇ, ਨੈਣਾਂ ਖੀਵਿਆ ਮਸਤ ਦੀਵਾਨਿਆ ਵੇ ।  
 ਕੰਨੀਂ ਮੁੰਦਰਾਂ ਖੱਪਰੀ ਨਾਦ ਸਿੰਝੀ, ਗਲ ਸੇਲੀਆਂ ਤੇ ਰਬ ਗਾਨਿਆ ਵੇ ।  
 ਵਿੱਚੋਂ ਨੈਣ ਹੱਸਣ ਹੇਠ ਭੇਤ ਦੱਸਣ, ਅੱਖੀਂ ਮੀਟਦਾ ਨਾਲ ਬਹਾਨਿਆ ਵੇ ।  
 ਕਿਸ ਮੁਨਿਉ ਕੰਨ ਕਿਸ ਪਾੜਿਉ ਨੀ, ਤੇਰਾ ਵਤਨ ਹੈ ਕੋਣ ਦੀਵਾਨਿਆ ਵੇ ।  
 ਕੋਣ ਜਾਤ ਹੈ ਕਾਸ ਤੋਂ ਜੋਗ ਲੀਤੇ, ਸੱਚੇ ਸੱਚ ਹੀ ਦੱਸ ਮਸਤਾਨਿਆ ਵੇ ।  
 ਏਸ ਉਮਰ ਕੀ ਵਾਇਦੇ ਪਏ ਤੈਨੂੰ, ਕਿਉਂ ਭੈਨਾ ਏਂ ਦੇਸ ਬੇਗਾਨਿਆ ਵੇ ।  
 ਕਿਸੇ ਰੰਨ ਭਾਬੀ ਬੋਲੀ ਮਾਰਿਆ ਏ, ਹਿੱਕ ਸਾੜਿਆ ਸੂ ਨਾਲ ਤਾਨਿਆਂ ਵੇ ।  
 ਵਿੱਚ ਤਿੰਨਵਣਾ ਪਵੇ ਵਿਚਾਰ ਤੇਰੀ, ਹੋਵੇ ਜ਼ਿਕਰ ਤੇਰਾ ਚੱਕੀ-ਹਾਨਿਆਂ ਵੇ ।  
 ਬੀਬਾ ਦੱਸ ਸਤਾਬ ਹੋ ਜੀਉ ਜਾਂਦਾ, ਅਸੀਂ ਧੁਪ ਦੇ ਨਾਲ ਮਰ ਜਾਨੀਆਂ ਵੇ ।  
 ਕਰਨ ਮਿੰਨਤਾਂ ਮੁੱਠੀਆਂ ਭਰਨ ਲੱਗੀਆਂ, ਅਸੀਂ ਪੁਛ ਕੇ ਹੀ ਟੁਰ ਜਾਨੀਆਂ ਵੇ ।  
 ਵਾਰਿਸ ਸ਼ਾਹ ਗੁਮਾਨ ਨਾ ਪਵੀਂ ਮੀਆਂ, ਅਵੇ ਹੀਰ ਦਿਆ ਮਾਲ ਖਜ਼ਾਨਿਆ ਵੇ ।

(ਵਾਇਦੇ=ਦੁਖ, ਚੱਕੀ ਹਾਨਾ=ਚੱਕੀ-ਖਾਨਾ, ਸਤਾਬ=ਛੇਤੀ, ਜੀਉ ਜਾਂਦਾ=  
 ਗਰਮੀ ਨਾਲ ਦਿਲ ਘਬਰਾ ਰਿਹਾ)

### 318. ਰਾਂਝਾ

ਰਾਂਝਾ ਆਖਦਾ ਖਿਆਲ ਨਾ ਪਵੇ ਮੇਰੇ, ਸੱਪ ਸੀਂਹ ਫਕੀਰ ਦਾ ਦੇਸ ਕੇਹਾ ।  
 ਕੁੰਜਾਂ ਵਾਂਗ ਮਮੇਲੀਆਂ ਦੇਸ ਛੱਡੇ, ਅਸਾਂ ਜਾਤ ਸਿਫਾਤ ਤੇ ਭੇਸ ਕੇਹਾ ।  
 ਵਤਨ ਦਮਾਂ ਦੇ ਨਾਲ ਤੇ ਜਾਤ ਜੋਗੀ, ਸਾਨੂੰ ਸਾਕ ਕਬੀਲੜਾ ਖੇਸ ਕੇਹਾ ।  
 ਜੇਹੜਾ ਵਤਨ ਤੇ ਜਾਤ ਵਲ ਧਿਆਨ ਰੱਖੇ, ਦੁਨੀਆਂਦਾਰ ਹੈ ਉਹ ਦਰਵੇਸ਼ ਕੇਹਾ ।  
 ਦੁਨੀਆਂ ਨਾਲ ਪੈਵੰਦ ਹੈ ਅਸਾਂ ਕੇਹਾ, ਪੱਥਰ ਜੋੜਨਾ ਨਾਲ ਸਰੇਸ਼ ਕੇਹਾ ।  
 ਸੱਭਾ ਖ਼ਾਕ ਦਰ ਖ਼ਾਕ ਫੁਨਾ ਹੋਣਾ, ਵਾਰਿਸ ਸ਼ਾਹ ਫਿਰ ਤਿਨ੍ਹਾਂ ਨੂੰ ਐਸ਼ ਕੇਹਾ ।

(ਕਬੀਲੜਾ=ਟੱਬਰ, ਕੁਟੰਭ, ਦਮਾਂ=ਸਾਰਾਂ)

### 319. ਤਬਾ

ਸਾਨੂੰ ਨਾ ਅਕਾਉ ਰੀ ਭਾਤ ਖਾਣੀ, ਖੰਡਾ ਕਰੇਧ ਕਾ ਹਮੀਂ ਨਾ ਸੂਤਨੇ ਹਾਂ ।  
 ਜੇ ਕਰ ਆਪਣੀ ਆਈ ਤੇ ਆ ਜਾਈਏ, ਖੁੱਲ੍ਹੀ ਝੰਡ ਸਿਰ ਤੇ ਅਸੀਂ ਭੂਤਨੇ ਹਾਂ ।  
 ਘਰ ਮਹਿਰਾਂ ਦੇ ਕਾਸਨੂੰ ਅਸਾਂ ਜਾਣਾ, ਸਿਰ ਮਹਿਰੀਆਂ ਦੇ ਅਸੀਂ ਮੂਤਨੇ ਹਾਂ ।  
 ਵਾਰਿਸ ਸ਼ਾਹ ਮੀਆਂ ਹੇਠ ਬਾਲ ਭਾਂਬੜ, ਉਲਟੇ ਹੋਇਕੇ ਰਾਤ ਨੂੰ ਝੂਟਨੇ ਹਾਂ ।

## 320. ਕੁੜੀਆਂ ਤੇ ਰਾੜਾ

ਅਸਾਂ ਅਰਜ਼ ਕੀਤਾ ਤੈਨੂੰ ਗੁਰੂ ਕਰਕੇ, ਬਾਲ ਨਾਥ ਦੀਆਂ ਤੁਸੀਂ ਨਿਸ਼ਾਨੀਆਂ ਹੋ ।  
ਤਨ ਛੇਦਿਆ ਹੈ ਕਿਵੇਂ ਜ਼ਾਲਮਾਂ ਨੇ, ਕਸ਼ਮੀਰ ਦੀਆਂ ਤੁਸੀਂ ਖੁਰਮਾਨੀਆਂ ਹੋ ।  
ਸਾਡੀ ਆਜ਼ਦੀ ਤੁਸੀਂ ਨਾ ਮੰਨਦੇ ਹੋ, ਗੁੱਸੇ ਨਾਲ ਪਸਾਰ ਦੇ ਆਨੀਆਂ ਹੋ ।  
ਅਸਾਂ ਆਖਿਆ ਮਹਿਰ ਦੇ ਚਲੇ ਵਿਹੜੇ, ਤੁਸੀਂ ਨਹੀਂ ਕਰਦੇ ਮਿਹਰਬਾਨੀਆਂ ਹੋ ।  
ਸਭੇ ਸੋਹਦੀਆਂ ਤ੍ਰਿੰਵਣੀ ਸਾਹ ਪਰੀਆਂ, ਜਿਵੇਂ ਤਕਰਸਾਂ ਦੀਆਂ ਤੁਸੀਂ ਕਾਨੀਆਂ ਹੋ ।  
ਚਲ ਕਰੋ ਅੰਗੁਸਤ ਫ਼ਰਿਸ਼ਤਿਆਂ ਨੂੰ, ਤੁਸੀਂ ਅਸਲ ਸ਼ੈਤਾਨ ਦੀਆਂ ਨਾਨੀਆਂ ਹੋ ।  
ਤੁਸਾਂ ਸ਼ੇਖ ਸਾਅਦੀ ਨਾਲ ਮਕਰ ਕੀਤਾ, ਤੁਸੀਂ ਵੱਡੇ ਸ਼ਰਰ ਦੀਆਂ ਬਾਨੀਆਂ ਹੋ ।  
ਅਸੀਂ ਕਿਸੇ ਪਰਦੇਸ ਦੇ ਫ਼ਕਰ ਆਏ, ਤੁਸੀਂ ਨਾਲ ਸ਼ਰੀਕਾਂ ਦੇ ਸਾਨੀਆਂ ਹੋ ।  
ਜਾਉ ਵਾਸਤੇ ਰਬ ਦੇ ਖਿਆਲ ਛੱਡੋ, ਸਾਡੇ ਹਾਲ ਥੀਂ ਤੁਸੀਂ ਬੇਗਾਨੀਆਂ ਹੋ ।  
ਵਾਰਿਸ ਸਾਹ ਫ਼ਕੀਰ ਦੀਵਾਨੜੇ ਨੇ, ਤੁਸੀਂ ਦਾਨੀਆਂ ਅਤੇ ਪਰਧਾਨੀਆਂ ਹੋ ।

(ਤਨ ਛੇਦਿਆ=ਸਰੀਰ ਵਿੱਚ ਗਲੀਆਂ ਕੀਤੀਆਂ , ਆਨੀਆਂ ਪਸਾਰਦੇ=ਡੋਲ ਕੱਢਦੇ ਹੋ, ਤਕਰਸ=ਤੀਰਾਂ ਦਾ ਭੱਥਾ, ਅੰਗੁਸਤ=ਉਂਗਲੀ,ਇਸ਼ਾਰਾ, ਸ਼ੇਖ ਸਾਅਦੀ=ਈਰਾਨ ਦੇ ਬਹੁਤ ਵੱਡੇ ਸਾਇਰ , 'ਗੁਲਿਸਤਾਂ' ਅਤੇ 'ਬੋਸਤਾਂ' ਦੇ ਜਗਤ ਪ੍ਰਸਿੱਧ ਕਿਤਾਬਾਂ ਦੇ ਰਚੇਤਾ ਹਨ ।ਦੱਸਿਆ ਜਾਂਦਾ ਹੈ ਕਿ ਉਹ ਭਾਰਤ ਵੀ ਆਏ ਸਨ। ਉਨ੍ਹਾਂ ਔਰਤਾਂ ਦੇ ਚਲਿੱਤਰਾਂ ਬਾਰੇ ਸੁਣਿਆ ਹੋਇਆ ਸੀ ।ਇੱਕ ਪਿੰਡ ਜਾ ਕੇ ਸਭ ਤੋਂ ਵਧ ਭਲੀਮਾਨਸ ਔਰਤ ਦਾ ਪਤਾ ਕੀਤਾ । ਜਦੋਂ ਉਹ ਖੂਹ ਤੇ ਪਾਣੀ ਭਰਨ ਆਈ ਤਾਂ ਉਹਨੂੰ ਚਲਿੱਤਰਾਂ ਬਾਬਤ ਪੁੱਛਿਆ ।ਉਹ ਕਹਿਣ ਲੱਗੀ ਕਿ ਉਹਨੂੰ ਨਹੀਂ ਆਉਂਦੇ, ਉਹ ਹੋਰ ਔਰਤਾਂ ਦਾ ਪਤਾ ਦੱਸ ਸਕਦੀ ਹੈ ।ਉਹਨੂੰ ਇੱਕ ਨਿੱਕੀ ਜਹੀ ਮਕਰੀ ਆਉਂਦੀ ਹੈ ।ਉਹ ਦਿਖਾ ਸਕਦੀ ਹੈ ।ਸ਼ੇਖ ਦੇ ਹਾਂ ਕਹਿਣ ਤੇ ਉਹਨੇ ਕਿਹਾ ਕਿ ਜਦੋਂ ਉਹ ਉਹਦੇ ਕੋਲੋਂ ਕੁੱਝ ਕਦਮ ਪਰੇ ਜਾਵੇਗਾ ਸੁਰੂ ਕਰੇਗੀ ।ਜਦੋਂ ਸ਼ੇਖ ਸਾਹਿਬ ਕੁੱਝ ਕਦਮ ਪਰੇ ਨਾਲ ਦੀ ਗਲੀ ਮੁੜੇ ਤਾਂ ਉਹਨੇ ਰੋਲਾ ਪਾ ਦਿੱਤਾ ਕਿ ਲੋਕੋ ਫੜੋ, ਨਾਲ ਦੀ ਗਲੀ ਜਾਣ ਵਾਲਾਕਾਣਾ ਪੁਰਸ ਉਹਦੀ ਇੱਜ਼ਤ ਲੁੱਟਣੀ ਚਾਹੁੰਦਾ ਹੈ, ਲੋਕਾਂ ਫੜ ਕੇ ਸ਼ੇਖ ਦੀ ਖਿੱਚ ਧੂਹ ਕੀਤੀ ।ਕੇਤਵਾਲ ਕੋਲ ਲਿਜਾ ਕੇ ਇੱਕ ਮਕਾਨ ਵਿੱਚ ਬੰਦ ਕਰ ਦਿੱਤਾ ।ਫਿਰ ਉਹ ਔਰਤ ਫੜਣ ਵਾਲਿਆਂ ਨੂੰ ਕਹਿਣ ਲੱਗੀ ਤੁਸੀਂ ਉਸ ਕਾਣੇ ਆਦਮੀ ਨਾਲ ਚੰਗੀ ਕੀਤੀ ਉਹ ਬਦਮਾਸ਼ ਏਸੇ ਦਾ ਹੱਕਦਾਰ ਸੀ ।ਫੜਣ ਵਾਲੇ ਆਖਣ ਲੱਗੇ ਕਿ ਉਹ ਗਲਤ ਪੁਰਸ ਫੜ ਲਿਆਏ ਹਨ ।ਸ਼ੇਖ ਨੂੰ ਵੇਖ ਕੇ ਉਹ ਆਖਣ ਲੱਗੀ ਕਿ ਮੈਨੂੰ ਛੇੜਣ ਵਾਲਾ ਪੁਰਸ ਅੱਖੋਂ ਕਾਣਾ ਸੀ ।ਜਿਹੜਾ ਤੁਸੀਂ ਫੜ ਲਿਆਏ ਹੋ ਉਹ ਤਾ ਸ਼ੇਖ ਸਾਅਦੀ ਹੈ ਜਿਹੜਾ ਉਹਨੇ ਰਾਤੀਂ ਸੁਫਨੇ ਵਿੱਚ ਵੇਖਿਆ ਸੀ ।ਔਰਤ ਨੇ ਸ਼ੇਖ ਦੇ ਪੈਰੀਂ ਹੱਥ ਲਾਏ ਅਤੇ ਕਿਹਾ ਇਹ ਤਾਂ ਵਲੀ ਪੁਰਸ ਫਰਿਸ਼ਤਾ ਹੈ ।ਉਹ ਕਾਣਾ ਸੂਰ ਵੀ ਇਸੇ ਗਲੀ ਵਿੱਚ ਭੱਜਾ ਸੀ ।ਮੈਨੂੰ ਮੁਆਫ਼ ਕਰੋ ।ਫੜਣ ਵਾਲਿਆਂ ਵੀ ਸਾਅਦੀ ਤੋਂ ਮੁਆਫ਼ੀ ਮੰਗੀ । ਜਾਂਦੀ ਹੋਈ ਉਹ ਔਰਤ ਕਹਿ ਗਈ ਕਿ ਉਹਨੂੰ ਤਾਂ ਨਿੱਕੀ ਜਹੀ ਮਕਰੀ ਆਉਂਦੀ ਸੀ ਉਹ ਦਿਖਾ ਦਿੱਤੀ ਹੈ , ਸ਼ਰਰ=ਸ਼ਰਾਰਤ, ਸਾਨੀ= ਬਰਾਬਰ)

## 321. ਰਾੜਾ

ਹਮੀਂ ਭਿਛਿਆ ਵਾਸਤੇ ਤਿਆਰ ਬੈਠੇ, ਤੁਮਹੀਂ ਆਣ ਕੇ ਰਿੱਕਤਾਂ ਛੇੜਦੀਆਂ ਹੋ ।  
ਅਸਾਂ ਲਾਹ ਪੰਜਾਲੀਆਂ ਜੋਗ ਛੱਡੀ, ਤੁਸੀਂ ਫੇਰ ਮੁੜ ਖੂਹ ਨੂੰ ਗੋੜਦੀਆਂ ਹੋ ।  
ਅਸੀਂ ਛੱਡ ਝੜੇ ਜੋਗ ਲਾਇ ਬੈਠੇ, ਤੁਸੀਂ ਫੇਰ ਆਲੂਦ ਲਬੇੜਦੀਆਂ ਹੋ ।  
ਪਿੱਛੋਂ ਕਹੇਗੀ ਭੂਤਨੇ ਆਣ ਲੱਗੇ, ਅੰਨ੍ਹੇ ਖੂਹ ਵਿੱਚ ਸੰਗ ਕਿਉਂ ਰੇੜਦੀਆਂ ਹੋ ।  
ਹਮੀਂ ਭਿਛਿਆ ਮਾਂਗਨੇ ਚਲੇ ਹਾਂ ਰੀ, ਤੁਮੀਂ ਆਣ ਕੇ ਕਾਹਿ ਖਹੇੜਦੀਆਂ ਹੋ ।

(ਆਲੂਦ=ਲਿਬੜਿਆ ਹੋਇਆ, ਸੰਗ=ਪੱਥਰ, ਅੰਨ੍ਹਾ ਖੂਹ=ਬੇਆਬਾਦ ਜਾਂ ਉਜੜਿਆ ਖੂਹ ਜਿਸ ਬਾਬਤ ਵਹਿਮ ਸੀ ਕਿ ਉਸ ਵਿੱਚ ਇੱਕ ਪੱਥਰ ਮਾਰਨ ਨਾਲ ਭੂਤ ਲਗ ਜਾਂਦੇ ਹਨ)

## 322. ਰਾੜਾ ਗਜ਼ਾ ਕਰਨ ਤੁਰ ਪਿਆ

ਰਾੜਾ ਖੱਪਰੀ ਪਕੜ ਕੇ ਗਜ਼ੇ ਚੜ੍ਹਿਆ, ਸਿੰਝੀ ਦਵਾਰ-ਬ-ਦਵਾਰ ਵਜਾਉਂਦਾ ਏ ।  
ਕੋਈ ਦੇ ਸੀਧਾ ਕੋਈ ਪਾਏ ਟੁੱਕੜ, ਕੋਈ ਥਾਲੀਆਂ ਪਰੋਸ ਲਿਆਉਂਦਾ ਏ ।  
ਕੋਈ ਆਖਦੀ ਜੋਗੀੜਾ ਨਵਾਂ ਬਣਿਆ, ਰੰਗ ਰੰਗ ਦੀ ਕਿੰਗ ਵਜਾਉਂਦਾ ਏ ।  
ਕੋਈ ਦੇ ਗਾਲੀ ਧਾੜੇ ਮਾਰ ਫਿਰਦਾ, ਕੋਈ ਬੋਲਦੀ ਜੇ ਮਨ ਭਾਉਂਦਾ ਏ ।  
ਕੋਈ ਜੋੜ ਕੇ ਹੱਥ ਤੇ ਕਰੇ ਮਿੰਨਤ, ਸਾਨੂੰ ਆਸਰਾ ਫਕਰ ਦੇ ਨਾਉਂ ਦਾ ਏ ।  
ਕੋਈ ਆਖਦੀ ਮਸਤਿਆ ਚਾਕ ਫਿਰਦਾ, ਨਾਲ ਮਸਤੀਆਂ ਘੂਰਦਾ ਗਾਉਂਦਾ ਏ ।  
ਕੋਈ ਆਖਦੀ ਮਸਤ ਦੀਵਾਨੜਾ ਹੈ, ਬੁਰਾ ਲੇਖ ਜਨੈਂਦੜੀ ਮਾਉਂ ਦਾ ਏ ।  
ਕੋਈ ਆਖਦੀ ਠਗ ਉਧਾਲ ਫਿਰਦਾ, ਸੂਹਾ ਚੇਰਾਂ ਦੇ ਕਿਸੇ ਰਾਉਂ ਦਾ ਏ ।  
ਲੜੇ ਭਿੜੇ ਤੇ ਗਾਲੀਆਂ ਦਏ ਲੋਕਾਂ, ਠਠੇ ਮਾਰਦਾ ਲੋੜੁ ਕਮਾਉਂਦਾ ਏ ।  
ਆਟਾ ਕਣਕ ਦਾ ਲਏ ਤੇ ਘਿਉ ਭੱਤਾ, ਦਾਣਾ ਟੁਕੜਾ ਗੋਦ ਨਾ ਪਾਉਂਦਾ ਏ ।  
ਵਾਰਿਸ ਸਾਹ ਰੰਝੇਟੜਾ ਚੰਦ ਚੜ੍ਹਿਆ, ਘਰੇ ਘਰੀ ਮੁਬਾਰਕਾਂ ਲਿਆਉਂਦਾ ਏ ।

(ਗਜ਼ਾ ਕਰਨ=ਮੰਗਣ, ਸੀਧਾ=ਕੱਚਾ ਖੁਸ਼ਕ ਰਾਸ਼ਨ, ਧਾੜੇ ਮਾਰ=ਚੋਰ,ਡਾਕੂ, ਠਠੇ ਮਾਰ=ਮਖੌਲ ਉਡਾਉਣ ਵਾਲਾ)

## 323. ਰਾੜਾ

ਆ ਵੜੇ ਹਾਂ ਉਜੜੇ ਪਿੰਡ ਅੰਦਰ, ਕਾਈ ਕੁੜੀ ਨਾ ਤ੍ਰਿੰਵਣੀ ਗਾਂਵਦੀ ਹੈ ।  
ਨਾਹੀਂ ਕਿਕਲੀ ਪਾਂਵਦੀ ਨਾ ਸੰਮੀ, ਪੰਬੀ ਪਾ ਨਾ ਧਰਤ ਹਲਾਂਵਦੀ ਹੈ ।  
ਨਾਹੀਂ ਚੂਹੜੀ ਦਾ ਗੀਤ ਗਾਉਂਦੀਆਂ ਨੇ, ਗਿੱਧਾ ਰਾਹ ਵਿੱਚ ਕਾਈ ਨਾ ਪਾਂਵਦੀ ਹੈ ।  
ਵਾਰਿਸ ਸਾਹ ਛੱਡ ਚੱਲੀਏ ਇਹ ਨਗਰੀ, ਐਸੀ ਤਬ੍ਰਾ ਫਕੀਰ ਦੀ ਆਂਵਦੀ ਹੈ ।

(ਸੰਮੀ=ਹਲਕਾ ਚੁਸਤ ਨਾਚ, ਪੰਬੀ=ਛਾਲ ਮਾਰ ਕੇ ਨੱਚਣਾ)

## 324. ਕੁੜੀਆਂ

ਚਲ ਜੋਗੀਆ ਅਸੀਂ ਵਿਖਾ ਲਿਆਈਏ, ਜਿੱਥੇ ਤ੍ਰਿੰਵਣੀ ਛੇਹਰੀਆਂ ਗਾਉਂਦੀਆਂ ਨੇ ।  
ਲੈ ਕੇ ਜੋਗੀ ਨੂੰ ਆਣ ਵਿਖਾਲਿਉ ਨੇ, ਜਿੱਥੇ ਵਹੁਟੀਆਂ ਛੇਪ ਰਲ ਪਾਉਂਦੀਆਂ ਨੇ ।  
ਇੱਕ ਨੱਚਦੀਆਂ ਮਸਤ ਮਲੰਗ ਬਣ ਕੇ, ਇੱਕ ਸਾਂਗ ਚੂੜੀ ਦਾ ਲਾਉਂਦੀਆਂ ਨੇ ।  
ਇੱਕ ਬਾਇੜਾਂ ਨਾਲ ਘਸਾ ਬਾਇੜ, ਇੱਕ ਮਾਲੂ ਤੇ ਮਾਲੂ ਫਿਰਾਉਂਦੀਆਂ ਨੇ ।  
ਵਾਰਿਸ ਸਾਹ ਜੋਗੀ ਆਣ ਧੁੱਸ ਦਿੱਤੀ,ਕੁੜੀਆਂ ਸੱਦ ਕੇ ਕੋਲ ਬਹਾਉਂਦੀਆਂ ਨੇ ।

(ਛੇਪ=ਜੋਟੇ, ਬਾਇੜਾਂ=ਲਕੜੀ ਦਾ ਗੋਲ ਚੱਕਰ)



## 325. ਤ੍ਰਿੰਦੁਵ ਵਿੱਚ ਜਾਤਾਂ ਦਾ ਵੇਰਵਾ

ਜਿੱਥੇ ਤ੍ਰਿੰਦੁਵ ਦੀ ਘੁਮਕਾਰ ਪੱਦੀ, ਅੱਤਣ ਬੈਠੀਆਂ ਲਖ ਮਹਿਰੇਟੀਆਂ ਨੇ ।  
ਖਤਰੇਟੀਆਂ ਅਤੇ ਬਹਿਮਨੇਟੀਆਂ ਨੇ, ਤੁਰਕੇਟੀਆਂ ਅਤੇ ਜਟੇਟੀਆਂ ਨੇ ।  
ਲੁਹਾਰੀਆਂ ਲੋਗ ਸੁਪਾਰੀਆਂ ਨੇ, ਸੁੰਦਰ ਖੇਜੀਆਂ ਅਤੇ ਰੰਘੜੇਟੀਆਂ ਨੇ ।  
ਸੁੰਦਰ ਕੁਆਰੀਆਂ ਰੂਪ ਸੰਗਾਰੀਆਂ ਨੇ, ਅਤੇ ਵਿਆਹੀਆਂ ਮੁਸਕ ਲਪੇਟੀਆਂ ਨੇ ।  
ਅਰੇੜੀਆਂ ਮੁਸਕ ਵਿੱਚ ਬੋੜੀਆਂ ਨੇ, ਫੁਲਹਾਰੀਆਂ ਫੈਲ ਸੁਨਰੇਟੀਆਂ ਨੇ ।  
ਮਨਿਹਾਰੀਆਂ ਤੇ ਪੱਖੀਵਾਰੀਆਂ, ਨੇ ਸੁੰਦਰ ਤੇਲਣਾਂ ਨਾਲ ਮੋਚੇਟੀਆਂ ਨੇ ।  
ਪਠਾਣੀਆਂ ਚਾਦਰਾਂ ਤਾਣੀਆਂ ਨੇ, ਪਸ਼ਤੇ ਮਾਰਦੀਆਂ ਨਾਲ ਮੁਗਲੇਟੀਆਂ ਨੇ ।  
ਪਿੰਜਾਰੀਆਂ ਨਾਲ ਚਮਿਆਰੀਆਂ ਨੇ, ਰਾਜਪੂਤਨੀਆਂ ਨਾਲ ਭਟੇਟੀਆਂ ਨੇ ।  
ਦਰਜਾਨੀਆਂ ਸੁਖੜ ਸਿਆਣੀਆਂ ਨੇ, ਬਰਵਾਲੀਆਂ ਨਾਲ ਮਛੇਟੀਆਂ ਨੇ ।  
ਸਈਅੱਦ ਜ਼ਾਦੀਆਂ ਤੇ ਸੈਖ ਜ਼ਾਦੀਆਂ, ਨੇ ਤਰਖਾਣੀਆਂ ਨਾਲ ਘੁਮਰੇਟੀਆਂ ਨੇ ।  
ਰਾਉਲਿਆਣੀਆਂ ਬੋਟੀਆਂ ਬਾਣੀਆਂ ਦੀਆਂ, ਛੰਨਾਂ ਵਾਲੀਆਂ ਨਾਲ ਵਣੇਟੀਆਂ ਨੇ ।  
ਚੰਗੜਿਆਣੀਆਂ ਨਾਇਣਾਂ ਮੀਰਜ਼ਾਦਾਂ, ਜਿਨ੍ਹਾਂ ਲੱਸੀਆਂ ਨਾਲ ਲਪੇਟੀਆਂ ਨੇ ।  
ਗੰਧੀਲਣਾਂ ਫੈਲ ਛਬੀਲੀਆਂ ਨੇ, ਤੇ ਕਲਾਲਣਾਂ ਭਾਬੜੀਆਂ ਬੋਟੀਆਂ ਨੇ ।  
ਬਾਜ਼ੀਗਰਨੀਆਂ ਨਟਨੀਆਂ ਕੁੰਗੜਾਨੀਆਂ, ਵੀਰਾ ਰਾਧਣਾਂ ਰਾਮ ਜਣੇਟੀਆਂ ਨੇ ।  
ਪੂਰਬਿਆਣੀਆਂ ਛੀਬਣਾਂ ਰੰਗਰੇਜ਼ਾਂ, ਬੈਰਾਗਣਾਂ ਨਾਲ ਠਠਰੇਟੀਆਂ ਨੀ ।  
ਸੰਡਾਸਣਾਂ ਅਤੇ ਖਰਾਸਣਾਂ ਨੀ, ਢਾਲਗਰਨੀਆਂ ਨਾਲ ਵਣਸੇਟੀਆਂ ਨੀ ।  
ਕੁੰਗਰਾਣੀਆਂ ਡੂਮਣੀਆਂ ਦਾਈਂ ਕੁੱਟਾਂ, ਆਤਿਸ਼ਬਾਜ਼ਣਾਂ ਨਾਲ ਪਹਿਲਵੇਟੀਆਂ ਨੇ ।  
ਖਟੀਕਣਾਂ ਤੇ ਨੇਚਾ ਬੰਦਨਾਂ ਨੇ, ਦੂੜੀਗਰਨੀਆਂ ਤੇ ਕੰਮਗਰੇਟੀਆਂ ਨੇ ।  
ਭਰਾਇਣਾਂ ਵਾਹਨਾਂ ਸਰਸਿਆਣੀਆਂ, ਸਾਉਂਸਿਆਣੀਆਂ ਕਿਤਨ ਕੋਝੇਟੀਆਂ ਨੇ ।  
ਬਹਿਰੂਪਣਾਂ ਰਾਂਝਣਾਂ ਜ਼ੀਲਵੱਟਾਂ, ਬਰਵਾਲੀਆਂ ਭੱਟ ਬਹਿਮਨੇਟੀਆਂ ਨੇ ।  
ਲੁਬਾਣੀਆਂ ਢੀਡਣਾਂ ਪੀਰਨੀਆਂ ਨੇ, ਸਾਉਂਆਣੀਆਂ ਦੁਧ ਦੁਧੇਟੀਆਂ ਨੇ ।  
ਝਬੇਲਣਾ ਮਿਉਣੀਆਂ ਫਫੇਕੁਟਣੀਆਂ, ਜੁਲਹੇਟੀਆਂ ਨਾਲ ਕਸੇਟੀਆਂ ਨੇ ।  
ਕਾਗਜ਼-ਕੁੱਟ ਡਬਗਰਨੀਆਂ ਉਰਦ-ਬੇਗਾਂ, ਹਾਥੀਵਾਨੀਆਂ ਨਾਲ ਬਲੇਚੇਟੀਆਂ ਨੇ ।  
ਬਾਂਕੀਆਂ ਗੁਜਰੀਆਂ ਡੇਗਰੀਆਂ ਫੈਲ ਬਣੀਆਂ, ਰਾਜਵੰਸਣਾਂ ਰਾਜੇ ਦੀਆਂ ਬੋਟੀਆਂ ਨੇ ।  
ਪਕੜ ਅੰਚਲਾ ਜੇਗੀ ਨੂੰ ਲਾ ਗੱਲੀਂ, ਵਿਹੜੇ ਵਾੜ ਕੇ ਘੇਰ ਲੈ ਬੈਠੀਆਂ ਨੇ ।  
ਵਾਰਿਸ ਸ਼ਾਹ ਜੀਜਾ ਬੈਠਾ ਹੋ ਜੇਗੀ, ਦਵਾਲੇ ਬੈਠੀਆਂ ਸਾਲੀਆਂ ਜੇਠੀਆਂ ਨੇ ।

(ਘੁਮਕਾਰ=ਗੁੰਜ, ਅੱਤਣ=ਕੁੜੀਆਂ ਦੀ ਮਹਿਫਲ, ਵਣੇਟੀ=ਵਾਣ ਵੱਟਨ ਵਾਲੀ,  
ਮੀਰਜ਼ਾਦੀ=ਸੱਯਦਜ਼ਾਦੀ, ਕਲਾਲਣ=ਸਰਾਬ ਕੱਢਣ ਤੇ ਵੇਚਣ ਵਾਲੀ, ਰਾਮ ਜਣੀ=  
ਨਾਚੀ, ਵਣਸੇਟੀ=ਬਾਂਸ, ਨੜੇ ਅਤੇ ਸਰਕੰਡੇ ਦਾ ਸਮਾਨ ਬਣਾਉਣ ਵਾਲੀ, ਅੰਚਲਾ=  
ਆਂਚਲ, ਪੱਲਾ, ਕੁੰਗਰਾਣੀ=ਮਿੱਟੀ ਦੇ ਖਿਡੌਣੇ ਬਣਾਉਣ ਵਾਲੀ ਪਹਿਲਵੇਟੀ=  
ਪਹਿਲਵਾਨ ਦੀ ਇਸਤਰੀ, ਕੰਮਗਰੇਟੀ=ਕਮਾਨ ਬਣਾਉਣ ਵਾਲੀ)

## 326. ਤਥਾ

ਕਾਈ ਆ ਰੰਝੇਟੇ ਦੇ ਨੈਣ ਵੇਖੋ, ਕਾਈ ਮੁਖੜਾ ਵੇਖ ਸਲਾਹੁੰਦੀ ਹੈ ।  
ਅੜੀਉ ਵੇਖੋ ਤਾਂ ਸ਼ਾਨ ਇਸ ਜੇਗੀੜੇ ਦੀ, ਰਾਹ ਜਾਂਦੜੇ ਮਿਰਗ ਫਹਾਉਂਦੀ ਹੈ ।  
ਝੂਠੀ ਦੋਸਤੀ ਉਮਰ ਦੇ ਨਾਲ ਜੁੱਸੇ, ਦਿਨ ਚਾਰ ਨਾ ਤੋੜ ਨਿਬਾਹੁੰਦੀ ਹੈ ।  
ਕੋਈ ਓਢਨੀ ਲਾਹ ਕੇ ਮੁਖ ਪੁੰਝੇ, ਧੋ ਧਾ ਬਿਭੂਤ ਚਾ ਲਾਹੁੰਦੀ ਹੈ ।  
ਕਾਈ ਮੁਖ ਰੰਝੇਟੇ ਦੇ ਨਾਲ ਜੋੜੇ, ਤੇਰੀ ਤਥਾ ਕੀ ਜੇਗੀਆ ਚਾਹੁੰਦੀ ਹੈ ।  
ਸਹਿਤੀ ਲਾਡ ਦੇ ਨਾਲ ਚਵਾ ਕਰਕੇ, ਚਾਇ ਸੇਲੀਆਂ ਜੇਗੀ ਦੀਆਂ ਲਾਹੁੰਦੀ ਹੈ ।  
ਰਾਂਝੇ ਪੁੱਛਿਆ ਕੋਣ ਹੈ ਇਹ ਨੱਢੀ, ਧੀ ਅਜੂ ਦੀ ਕਾਈ ਚਾ ਆਂਹਦੀ ਹੈ ।  
ਅੱਜੂ ਬੱਜੂ ਛੱਜੂ ਅਤੇ ਕੱਜੂ, ਹੁੰਦਾ ਕੋਣ ਹੈ ਤਾਂ ਅੱਗੋਂ ਆਂਹਦੀ ਹੈ ।  
ਵਾਰਿਸ ਸ਼ਾਹ ਨਿਨਾਣ ਹੈ ਹੀਰ ਸੰਦੀ, ਧੀਉ ਖੇੜਿਆਂ ਦੇ ਬਾਦਸ਼ਾਹ ਦੀ ਹੈ ।

## 327. ਰਾਂਝੇ ਤੇ ਸਹਿਤੀ ਦੇ ਸਵਾਲ ਜਵਾਬ

ਅੱਜੂ ਧੀ ਰੱਖੀ ਧਾੜੇ ਮਾਰ ਲੱਪੜ, ਮੁਸਟੰਡੜੀ ਤ੍ਰਿੰਦੁਵੀ ਘੁੰਮਦੀ ਹੈ ।  
ਕਰੇ ਆਣ ਬੇਅਦਬੀਆਂ ਨਾਲ ਫੱਕਰਾਂ, ਸਗੋਂ ਸੇਲੀਆਂ ਨੂੰ ਨਾਹੀਂ ਚੁਮਦੀ ਹੈ ।  
ਲਾਹ ਸੇਲੀਆਂ ਮਾਰਦੀ ਜੇਗੀਆਂ ਨੂੰ, ਅਤੇ ਮਿਲਦੀਆਂ ਮਹੀਂ ਨੂੰ ਟੁੰਬਦੀ ਹੈ ।  
ਫਿਰੇ ਨਚਦੀ ਸੋਖ ਬੋਹਾਣ ਘੋੜੀ, ਨਾ ਇਹ ਬਰ ਨਾ ਕਤਦੀ ਤੁੰਬਦੀ ਹੈ ।  
ਸਿਰਦਾਰ ਹੈ ਲੋਹਕਾਂ ਲਾਹਕਾਂ ਦੀ, ਪੀਹਣ ਡੋਲਦੀ ਤੇ ਤੌਣ ਲੁੰਬਦੀ ਹੈ ।  
ਵਾਰਿਸ ਸ਼ਾਹ ਦਿਲ ਆਂਵਦਾ ਚੀਰ ਸੁੱਟਾਂ, ਬੁਨਿਆਦ ਪਰ ਜੁਲਮ ਦੀ ਖੁੰਬ ਦੀ ਹੈ ।

(ਧਾੜੇਮਾਰ=ਵਾਰਦਾਤਨ, ਬੋਹਾਣ=ਬਛੇਰੀ, ਲੁੰਬਣਾ=ਝਪਟਾ ਮਾਰਨਾ,  
ਤੌਣ=ਗੁੰਨਿਆ ਹੋਇਆ ਆਟਾ)

## 328. ਸਹਿਤੀ

ਲੱਗੋਂ ਹੱਥ ਤਾਂ ਪਕੜ ਪਛਾੜ ਸੁੱਟਾਂ, ਤੇਰੇ ਨਾਲ ਕਰਸਾਂ ਸੇ ਤੂੰ ਜਾਣਸੋਂ ਵੇ ।  
ਹਿੱਕੇ ਹਿੱਕ ਕਰਸਾਂ ਭੰਨ ਲਿੰਗ ਗੋਡੇ, ਤਦੋਂ ਰਬ ਨੂੰ ਇੱਕ ਪਛਾਣਸੋਂ ਵੇ ।  
ਵਿਹੜੇ ਵੜਿਉ ਤਾਂ ਖੋਹ ਚਟਕੋਰਿਆਂ ਨੂੰ, ਤਦੋਂ ਸੁਕਰ ਬਜਾ ਲਿਆਵਸੋਂ ਵੇ ।  
ਗੱਦੋਂ ਵਾਂਗ ਜਾਂ ਜੂੜ ਕੇ ਘੜਾਂ ਤੈਨੂੰ, ਤਦੋਂ ਛੱਟ ਤਦਬੀਰ ਦੀ ਆਣਸੋਂ ਵੇ ।  
ਸਹਿਤੀ ਉਠ ਕੇ ਘਰਾਂ ਨੂੰ ਖਿਸਕ ਚੱਲੀ, ਮੰਗਣ ਆਵਸੋਂ ਤਾਂ ਮੈਨੂੰ ਜਾਣਸੋਂ ਵੇ ।  
ਵਾਰਿਸ ਸ਼ਾਹ ਵਾਂਗੂੰ ਤੇਰੀ ਕਰਾਂ ਖਿਦਮਤ, ਮੇਜ ਸੇਜਿਆ ਦੀ ਤਦੋਂ ਮਾਣਸੋਂ ਵੇ ।

(ਹਿੱਕੇ ਹਿੱਕ ਕਰਸਾਂ=ਹੱਡ ਗੋਡੇ ਸੁਜਾ ਕੇ ਇੱਕ ਕਰ ਦੇਵਾਂਗੀ, ਸੇਜਿਆ=ਸੇਜ)

## 329. ਰਾਂਝਾ

ਸੱਪ ਸੀਹਣੀ ਵਾਂਗ ਕੁਲਹਿਣੀਏਂ ਨੀ, ਮਾਸ ਖਾਣੀਏਂ ਤੇ ਰੱਤ ਪੀਣੀਏਂ ਨੀ ।  
ਕਾਹੇ ਫੱਕਰ ਦੇ ਨਾਲ ਰੇਹਾੜ ਪਈਏਂ, ਭਲਾ ਬਖਸ਼ ਸਾਨੂੰ ਮਾਪੇ ਜੀਣੀਏਂ ਨੀ ।  
ਦੁਖੀ ਜੀਉ ਦੁਖਾ ਨਾ ਭਾਗ ਭਰੀਏ, ਸੇਇਨ-ਚਿੜੀ ਤੇ ਕੁੰਜ ਲਖੀਣੀਏਂ ਨੀ ।  
ਸਾਥੋਂ ਨਿਸ਼ਾ ਨਾ ਹੋਸੀਆ ਮੂਲ ਤੇਰੀ, ਸਕੇ ਖਸਮ ਥੀ ਨਾ ਪਤੀਣੀਏਂ ਨੀ ।  
ਚਰਖਾ ਚਾਇ ਨਿਹੱਥੜੇ ਮਰਦ ਮਾਰੇ, ਕਿਸੇ ਯਾਰ ਨੇ ਪਕੜ ਪਲੀਹਣੀਏਂ ਨੀ ।  
ਵਾਰਿਸ ਸ਼ਾਹ ਫਕੀਰ ਦੇ ਵੈਰ ਪਈਏ, ਜਰਮ-ਤੱਤੀਏ ਕਰਮ ਦੀ ਹੀਣੀਏਂ ਨੀ ।

(ਰੇਹਾੜ=ਝਗੜਾ, ਲਖੀਣੀਏਂ=ਵੇਖਣ ਯੋਗ, ਪਲੀਹਣਾ=ਬੀਜਣ ਤੋਂ ਪਹਿਲਾਂ  
ਖੇਤ ਨੂੰ ਸਿੰਜਣਾ)

## 330. ਰਾਂਝਾ ਇੱਕ ਜੱਟ ਦੇ ਵਿਹੜੇ ਵਿੱਚ

ਵਿਹੜੇ ਜੱਟਾਂ ਦੇ ਮੰਗਦਾ ਜਾ ਵੜਿਆ, ਅੱਗੇ ਜੱਟ ਬੈਠਾ ਗਾਉਂ ਮੇਲਦਾ ਹੈ ।  
ਸਿੰਝੀ ਫੂਕ ਕੇ ਨਾਦ ਘੁਕਾਇਆ ਸੂ, ਜੇਗੀ ਗੱਜ ਗਜੇ ਵਿੱਚ ਜਾਇ ਠੇਲੁਦਾ ਹੈ ।  
ਵਿਹੜੇ ਵਿੱਚ ਔਧੂਤ ਜਾ ਗੱਜਿਆ ਈ, ਮਸਤ ਸਾਨੂੰ ਵਾਂਗੂੰ ਜਾਇ ਮੇਲੁਦਾ ਹੈ ।  
ਹੂ, ਹੂ ਕਰਕੇ ਸੰਘ ਟੱਡਿਆ ਸੂ, ਫੀਲਵਾਨ ਜਿਉਂ ਹਸਤ ਨੂੰ ਪੇਲਦਾ ਹੈ ।

(ਮੇਲਦਾ=ਚੋਣ ਲਈ ਤਿਆਰ ਕਰਦਾ, ਫੀਲਵਾਨ=ਹਥਵਾਨ, ਮਹਾਵਤ, ਹਸਤ=  
ਹਾਥੀ, ਪੇਲਦਾ=ਹਕਦਾ)

### 331. ਜੱਟ ਨੇ ਕਿਹਾ

ਨਿਆਣਾ ਤੋੜ ਕੇ ਢਾਂਡੜੀ ਉਠ ਨੱਠੀ, ਭੰਨ ਦੇਹਣੀ ਦੁੱਧ ਸਭ ਡੋਹਲਿਆ ਈ ।  
ਘੱਤ ਖੈਰ ਏਸ ਕਟਕ ਦੇ ਮੋਹਰੀ ਨੂੰ, ਜੱਟ ਉਠਕੇ ਰੋਹ ਹੋ ਬੋਲਿਆ ਈ ।  
ਝਿਰਕ ਭੁੱਖੜੇ ਦੇਸ ਦਾ ਇਹ ਜੋਗੀ, ਏਥੇ ਦੁੰਦ ਕੀ ਆਣ ਕੇ ਘੋਲਿਆ ਈ ।  
ਸੂਰਤ ਜੋਗੀਆਂ ਦੀ ਅੱਖ ਗੁੰਡਿਆਂ ਦੀ, ਦਾਬ ਕਟਕ ਦੇ ਤੇ ਜੀਊ ਡੋਲਿਆ ਈ ।  
ਜੋਗੀ ਅੱਖੀਆਂ ਕਢ ਕੇ ਘਤ ਤਿਉੜੀ, ਲੈ ਕੇ ਖੱਪਰਾ ਹੱਥ ਵਿੱਚ ਤੋਲਿਆ ਈ ।  
ਵਾਰਿਸ ਸ਼ਾਹ ਹੁਣ ਜੰਗ ਤਹਿਕੀਕ ਹੋਇਆ, ਜੰਬੂ ਸ਼ਾਕਣੀ ਦੇ ਅੱਗੇ ਬੋਲਿਆ ਈ ।

(ਨਿਆਣਾ=ਟੰਗੀ ਪਾਈ ਰੱਸੀ, ਢਾਂਡੜੀ=ਬੁੱਢੀ ਗਾਂ, ਦੁੰਦ=ਫਸਾਦ, ਝਿਰਕ=ਭੁਖੜ, ਜੰਬੂ=ਦੇਵਤਿਆਂ ਵਿਰੁੱਧ ਲੜਣ ਵਾਲਾ ਇੱਕ ਰਾਕਸ਼ ਸ਼ਾਕਣੀ=ਇੱਕ ਭਿਆਨਕ ਦੇਵੀ ਜਿਹੜੀ ਦੁਰਗਾ ਦੀ ਸੇਵਾਦਾਰਨੀ ਸੀ)

### 332. ਜੱਟੀ ਨੇ ਰਾਂਝੇ ਨੂੰ ਬੁਰਾ ਭਲਾ ਕਿਹਾ

ਜੱਟੀ ਬੋਲ ਕੇ ਦੁੱਧ ਦੀ ਕਸਰ ਕੱਢੀ, ਸੱਭੇ ਅੜਤਨੇ ਪੜਤਨੇ ਪਾੜ ਸੁੱਟੇ ।  
ਪੁਣੇ ਦਾਦ ਪੜਦਾਦੜੇ ਜੋਗੀੜੇ ਦੇ, ਸੱਭੇ ਟੰਗਨੇ ਤੇ ਸਾਕ ਚਾੜ੍ਹ ਸੁੱਟੇ ।  
ਮਾਰ ਬੋਲੀਆਂ ਗਾਲੀਆਂ ਦੇ ਜੱਟੀ, ਸਭ ਫੱਕਰ ਦੇ ਪਿੱਤੜੇ ਸਾੜ ਸੁੱਟੇ ।  
ਜੋਗੀ ਰੋਹ ਦੇ ਨਾਲ ਖੜਲੱਤ ਘੱਤੀ, ਧੌਲ ਮਾਰ ਕੇ ਦੰਦ ਸਭ ਝਾੜ ਸੁੱਟੇ ।  
ਜੱਟੀ ਜ਼ਿਮੀਂ 'ਤੇ ਪਟੜੇ ਵਾਂਗ ਢੱਠੀ, ਜੈਸੇ ਵਾਹਰੂ ਫੱਟ ਕੇ ਧਾੜ ਸੁੱਟੇ ।  
ਵਾਰਿਸ ਸ਼ਾਹ ਮੀਆਂ ਜਿਵੇਂ ਮਾਰ ਤੇਸੇ ਫ਼ਰਹਾਦ ਨੇ ਚੀਰ ਪਹਾੜ ਸੁੱਟੇ ।

(ਅੜਤਨੇ ਪੜਤਨੇ=ਅੱਗ ਪਿੱਛਾ, ਟੰਗਣੇ ਤੇ ਸਾਕ ਚਾੜ੍ਹ ਦਿੱਤੇ=ਸਾਕਾਂ ਨੂੰ ਗਾਲਾਂ ਕੱਢੀਆਂ, ਪਿੱਤੜੇ=ਪਿੱਤੇ, ਗੁੱਸਾ ਕਰਨ ਵਾਲਾ ਬਕਵਾਸ ਕੀਤਾ, ਫ਼ਰਹਾਦ=ਸ਼ੀਰੀ ਫ਼ਰਹਾਦ ਦੀ ਪਿਆਰ ਗਾਥਾ ਦਾ ਨਾਇਕ। ਈਰਾਨੀ ਬਾਦਸ਼ਾਹ ਖੁਸਰੋ ਪਰਵੇਜ਼ ਦੀ ਮਲਕਾ ਦਾ ਆਸ਼ਕ। ਖੁਸਰੋ ਨੇ ਫ਼ਰਹਾਦ ਦੀ ਆਜ਼ਮਾਇਸ਼ ਕਰਨ ਲਈ ਇਹ ਸ਼ਰਤ ਰਖ ਦਿੱਤੀ ਕਿ ਜੇ ਉਹ ਵਸਤੂ ਨਾਮੀ ਪਹਾੜ ਵਿੱਚੋਂ ਦੁੱਧ ਦੀ ਨਹਿਰ ਰਾਨੀ ਦੇ ਮਹੱਲ ਤੱਕ ਲੈ ਆਵੇ ਤਾਂ ਸ਼ੀਰੀ ਉਹਦੇ ਹਵਾਲੇ ਕਰ ਦਿੱਤੀ ਜਾਵੇਗੀ। ਫ਼ਰਹਾਦ ਦੇ ਸੱਚੇ ਪਿਆਰ ਨੇ ਪੱਥਰ ਦੇ ਪਹਾੜ ਨੂੰ ਸਿਦਕ ਅਤੇ ਬੇਮਿਸਾਲ ਹਿੰਮਤ ਲਾਲ ਕੱਟ ਕੇ ਦੁੱਧ ਦੀ ਨਹਿਰ ਕੱਢ ਦਿੱਤੀ ਐਪਰ ਬਾਦਸ਼ਾਹ ਨੇ ਬਾਦਸ਼ਾਹਾਂ ਵਾਲੀ ਗੱਲ ਕੀਤੀ ਅਤੇ ਇੱਕ ਫਫਾਕੁਟਣੀ ਰਾਹੀਂ ਫ਼ਰਹਾਦ ਨੂੰ ਕਿਹਾ ਕਿ ਸ਼ੀਰੀ ਮਰ ਗਈ। ਉਹਨੇ ਇਸ ਖ਼ਬਰ ਨੂੰ ਸੱਚ ਮੰਨ ਕੇ ਪਹਾੜ ਕੱਟਣ ਵਾਲਾ ਤੇਸ਼ਾ ਆਪਣੇ ਸਿਰ ਵਿੱਚ ਮਾਰ ਕੇ ਆਪਣੀ ਜਾਨ ਲੈ ਲਈ। ਇਹ ਖ਼ਬਰ ਸੁਣ ਕੇ ਸ਼ੀਰੀ ਨੇ ਵੀ ਮਹੱਲ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ)

### 333. ਜੱਟ ਦੀ ਫ਼ਰਿਆਦ

ਜੱਟ ਵੇਖ ਕੇ ਜੱਟੀ ਨੂੰ ਕਾਂਗ ਘੱਤੀ, ਵੇਖੇ ਪਰੀ ਨੂੰ ਰਿਛ ਪਥੱਲਿਆ ਜੇ ।  
ਮੇਰੀ ਸੈਆਂ ਦੀ ਮਹਿਰ ਨੂੰ ਮਾਰ ਜਿੰਦੋਂ, ਤਿਲਕ ਮਹਿਰ ਦੀ ਜੂਹ ਨੂੰ ਚੱਲਿਆ ਜੇ ।  
ਲੋਕਾ ਬਾਹੁੜੀ ਤੇ ਫ਼ਰਿਆਦ ਕੂਕੇ, ਮੇਰਾ ਝੁੱਗੜਾ ਚੌੜ ਕਰ ਚੱਲਿਆ ਜੇ ।  
ਪਿੰਡ ਵਿੱਚ ਇਹ ਆਣ ਬਲਾਇ ਵੱਜੀ, ਜੇਹਾ ਜਿੰਨਪਛਵਾੜ ਵਿੱਚ ਮੱਲਿਆ ਜੇ ।  
ਪਕੜ ਲਾਠੀਆਂ ਗੱਭਰੂ ਆਣ ਢੁੱਕੇ, ਵਾਂਗ ਕਾਢਵੇਂ ਕਣਕ ਦੇ ਹੱਲਿਆ ਜੇ ।  
ਵਾਰਿਸ ਸ਼ਾਹ ਜਿਉਂ ਧੂੰਇਆਂ ਸਰਕਿਆਂ 'ਤੇ, ਬੱਦਲ ਪਾਟ ਕੇ ਘਟਾਂ ਹੋ ਚੱਲਿਆ ਜੇ ।

(ਕਾਂਗ=ਦੁਹਾਈ ਪਾਹਰਿਆ, ਝੁੱਗੜਾ=ਵਸਦਾ ਘਰ, ਵੱਜੀ=ਆ ਗਈ)

### 334. ਜੱਟੀ ਦੀ ਮਦਦ ਤੇ ਲੋਕ ਆਏ

ਆਇ, ਆਇ ਮੁਹਾਣਿਆਂ ਜਦੋਂ ਕੀਤੀ, ਚੌਰੀਂ ਵਲੀਂ ਜਾਂ ਪਲਮ ਕੇ ਆਇ ਗਏ ।  
ਸੱਚੇ ਸੱਚ ਜਾਂ ਫਾਟ ਤੇ ਝਵੇਂ ਵੈਰੀ, ਜੋਗੀ ਹੋਰੀਂ ਭੀ ਜੀ ਚੁਰਾਇ ਗਏ ।  
ਵੇਖੇ ਫੱਕਰ ਅੱਲਾਹ ਦੇ ਮਾਰ ਜੱਟੀ, ਓਸ ਜਟ ਨੂੰ ਵਾਇਦਾ ਪਾਇ ਗਏ ।  
ਜਦੋਂ ਮਾਰ ਚੱਤਰਫ ਤਿਆਰ ਹੋਈ, ਓਥੋਂ ਆਪਣਾ ਆਪ ਖਿਸਕਾਇ ਗਏ ।  
ਇੱਕ ਫਾਟ ਕੱਢੀ ਸਭੇ ਸਮਝ ਗਈਆਂ, ਰੰਨਾਂ ਪਿੰਡ ਦੀਆਂ ਨੂੰ ਰਾਹ ਪਾਇ ਗਏ ।  
ਜਦੋਂ ਖਸਮ ਮਿਲੇ ਪਿੱਛੋਂ ਵਾਹਰਾਂ ਦੇ, ਤਦੋਂ ਧਾੜਵੀ ਖੁਰੇ ਉਠਾਇ ਗਏ ।  
ਹੱਥ ਲਾਇਕੇ ਬਰਕਤੀ ਜਵਾਨ ਪੂਰੇ, ਕਰਾਮਾਤ ਜ਼ਾਹਰਾ ਦਿਖਲਾਇ ਗਏ ।  
ਵਾਰਿਸ ਸ਼ਾਹ ਮੀਆਂ ਪਟੇ ਬਾਜ਼ ਛੁੱਟੇ, ਜਾਨ ਰੱਖ ਕੇ ਚੇਟ ਚਲਾਇ ਗਏ ।

(ਮੁਹਾਣਿਆਂ=ਵੱਗ ਦੇ ਛੇਤੂਆਂ ਦੀਆਂ ਤੀਵੀਆਂ, ਚੌਰੀ ਵਲੀਂ=ਚਾਰੇ ਪਾਸਿਉਂ, ਪਲਮ ਕੇ=ਇਕੱਠੀਆਂ ਹੋਕੇ, ਝਵੇਂ=ਤਿਆਰ ਹੋਏ, ਵਾਇਦਾ=ਦੁਖ, ਖਸਮ=ਮਾਲਕ, ਬਰਕਤੀ ਜਵਾਨ=ਬਰਕਤ ਵਾਲਾ ਫਕੀਰ ਪਟੇ ਬਾਜ਼=ਲਕੜੀ ਜਾਂ ਗਤਕੇ ਨਾਲ ਦੇ ਹੱਥ ਦਿਖਾਉਣ ਵਾਲਾ)

### 335. ਜੋਗੀ ਦੀ ਤਿਆਰੀ

ਜੋਗੀ ਮੰਗ ਕੇ ਪਿੰਡ ਤਿਆਰ ਹੋਇਆ, ਆਟਾ ਮੇਲ ਕੇ ਖੱਪਰਾ ਪੂਰਿਆ ਈ ।  
ਕਿਸੇ ਹੱਸ ਕੇ ਰੁਗ ਚਾ ਪਾਇਆ ਈ, ਕਿਸੇ ਜੋਗੀ ਨੂੰ ਚਾ ਵਡੂਰਿਆ ਈ ।  
ਕਾਈ ਦੱਬ ਕੇ ਜੋਗੀ ਨੂੰ ਡਾਂਟ ਲੈਂਦੀ, ਕਿਤੇ ਓਨ੍ਹਾਂ ਨੂੰ ਜੋਗੀ ਨੇ ਘੂਰਿਆ ਈ ।  
ਫਲੇ ਖੇੜਿਆਂ ਦੇ ਝਾਤ ਪਾਇਆ ਸੂ, ਜਿਵੇਂ ਸੋਲ੍ਹਵੀਂ ਦਾ ਚੰਦ ਪੂਰਿਆ ਈ ।  
(ਵਡੂਰਿਆ=ਚੰਗਾ ਮੰਦਾ ਕਿਹਾ, ਫਲੇ=ਦਰਵਾਜ਼ੇ, ਸੋਲ੍ਹਵੀਂ ਦਾ ਚੰਦ=ਭਾਵੇਂ ਉਹ ਚੌਧਵੀਂ ਦਾ ਚੰਦ ਸੀ ਪਰ ਜੋਗੀ ਬਣ ਕੇ ਸੋਲ੍ਹਵੀਂ ਦਾ ਲਗਦਾ ਸੀ)

### 336. ਰਾਂਝਾ ਖੇੜਿਆਂ ਦੇ ਘਰੀਂ ਆਇਆ

ਕਹੀਆਂ ਵਲਗਣਾਂ ਵਿਹੜੇ ਤੇ ਅਰਲਖੇੜਾਂ, ਕਹੀਆਂ ਬੱਖਲਾਂ ਤੇ ਖੁਰਲਾਈਆਂ ਨੀ ।  
ਕਹੀਆਂ ਕੋਰੀਆਂ ਚਾਟੀਆਂ ਨੇਹੀਆਂ ਤੇ, ਕਹੀਆਂ ਕਿੱਲੀਆਂ ਨਾਲ ਮਧਾਈਆਂ ਨੀ ।  
ਓਥੇ ਇੱਕ ਛਛੇਹਰੀ ਜੋਗੀ ਬੈਠੀ, ਕਿਤੇ ਨਿਕਲੀਆਂ ਘਰੋਂ ਸਵਾਈਆਂ ਨੀ ।  
ਛੱਤ ਨਾਲ ਟੰਗੇ ਹੋਏ ਨਜ਼ਰ ਆਵਣ, ਖੋਪੇ ਨਾੜੀਆਂ ਅਤੇ ਪਰਾਈਆਂ ਨੀ ।  
ਕੋਈ ਪਲੰਘ ਉਤੇ ਨਾਗਰਵੇਲ ਪਈਆਂ, ਜਿਹੀਆਂ ਰੰਗ ਮਹਿਲ ਵਿੱਚ ਰਾਈਆਂ ਨੀ ।  
ਵਾਰਿਸ ਕੁਆਰੀਆਂ ਕਸਟਨੇ ਕਰਨ ਪਈਆਂ, ਮੇਏ ਮਾਪੜੇ ਤੇ ਮਿਹਨਤਾਈਆਂ ਨੀ ।  
ਸਹਿਤੀ ਆਖਿਆ ਭਾਬੀਏ ਵੇਖਨੀ ਹੈਂ, ਫਿਰਦਾ ਲੁੱਚਾ ਮੁੰਡਾ ਘਰ ਸਵਾਈਆਂ ਨੀ ।  
ਕਿਤੇ ਸੱਜਰੇ ਕੰਨ ਪੜਾ ਲੀਤੇ, ਧੁਰੋਂ ਲਾਹਨਤਾਂ ਇਹ ਪੁਰਾਈਆਂ ਨੀ ।

(ਅਰਲ ਖੇੜ=ਵਾਰਿਸ ਸ਼ਾਹ ਦੇ ਸਮੇਂ ਚੇਰਾਂ ਦੇ ਡਰ ਤੋਂ ਪਸ਼ੂਆਂ ਵਾਲੀ ਹਵੇਲੀ ਨੂੰ ਅੰਦਰੋਂ ਬੰਦ ਕਰਕੇ ਸੁਰੱਖਿਆ ਲਈ ਅੰਦਰ ਹੀ ਸੌਂਦੇ ਸਨ। ਦਰਵਾਜ਼ੇ ਦੇ ਪਿੱਛੇ ਇੱਕ ਲਕੜੀ ਦਾ ਅਰਲ ਵੀ ਰੱਖਿਆ ਜਾਂਦਾ ਸੀ ਜਿਹਦੇ ਦੋਨੋਂ ਸਿਰੇ ਕੰਧ ਵਿੱਚ ਚਲੇ ਜਾਂਦੇ ਸਨ। ਇੱਕ ਪਾਸੇ ਸਾਰਾ ਅਰਲ ਕੰਧ ਵਿੱਚ ਚਲਾ ਜਾਂਦਾ ਸੀ, ਬੁੱਖਲ=ਪਸ਼ੂਆਂ ਵਾਲਾ ਮਕਾਨ, ਨੇਹੀਆਂ=ਛੋਟੀ ਘੜੀ, ਨਾਗਰ ਵੇਲ=ਸਭ ਤੋਂ ਵਧੀਆ ਪਾਨ ਦੀ ਵੇਲ ਨਾਜ਼ੁਕ ਸਰੀਰ ਵਾਲੀ ਸੁਹਣੀ, ਕਸਟਨੇ=ਸਖਤ ਮਿਹਨਤ ਵਾਲੇ ਕੰਮ)

### 337. ਰਾਂਝਾ ਹੀਰ ਦੇ ਘਰ ਆਇਆ

ਜੇਗੀ ਹੀਰ ਦੇ ਸਾਹੁਰੇ ਜਾ ਵੜਿਆ, ਭੁਖਾ ਬਾਜ਼ ਜਿਉਂ ਫਿਰੇ ਲਲੇਰਦਾ ਜੀ ।  
 ਆਇਆ ਖੁਸ਼ੀ ਦੇ ਨਾਲ ਦੇ ਚੰਦ ਹੋ ਕੇ, ਸੂਬਾਦਾਰ ਜਿਉਂ ਨਵਾਂ ਲਾਹੌਰ ਦਾ ਜੀ ।  
 ਧੁੱਸ ਦੇ ਵਿਹੜੇ ਜਾ ਵੜਿਆ, ਹੱਥ ਕੀਤਾ ਸੂ ਸੰਨ੍ਹ ਦੇ ਚੇਰ ਦਾ ਜੀ ।  
 ਜਾ ਅਲਖ ਵਜਾਇਕੇ ਨਾਦ ਫੂਕੇ, ਸਵਾਲ ਪਾਉਂਦਾ ਲੁਤਪੁਤਾ ਲੇੜ ਦਾ ਜੀ ।  
 ਅਨੀ ਖੇੜਿਆਂ ਦੀ ਪਿਆਰੀਏ ਵਹੁਟੀਏ ਨੀ, ਹੀਰੇ ਸੁਖ ਹੈ ਚਾਇ ਟਕੋਰਦਾ ਜੀ ।  
 ਵਾਰਿਸ ਸ਼ਾਹ ਹੁਣ ਅੱਗ ਨੂੰ ਪਈ ਫਵੀ, ਸ਼ਗਨ ਹੋਇਆ ਜੰਗ ਤੇ ਸ਼ੇਰ ਦਾ ਜੀ ।

(ਲਲੇਰਦਾ=ਲੂਰ ਲੂਰ ਕਰਦਾ,ਭਾਲਦਾ, ਦੇ ਚੰਦ=ਦੁਗਣਾ, ਲੁਤਪੁਤਾ=ਸੁਆਦਲਾ,  
 ਟਕੋਰਦਾ=ਟਨਕਾਉਂਦਾ,ਟੁੰਹਦਾ)

### 338. ਸਹਿਤੀ

ਸੱਚ ਆਖ ਤੂੰ ਰਾਵਲਾ ਕਰੇ ਸਹਿਤੀ, ਤੇਰਾ ਜੀਊ ਕਾਈ ਗੱਲ ਲੇੜਦਾ ਜੀ ।  
 ਵਿਹੜੇ ਵੜਦਿਆਂ ਰਿੱਕਤਾਂ ਛੇੜੀਆਂ ਨੀ, ਕੰਡਾ ਵਿੱਚ ਕਲੇਜੜੇ ਪੇੜਦਾ ਜੀ ।  
 ਬਾਦਸ਼ਾਹ ਦੇ ਬਾਗ ਵਿੱਚ ਨਾਲ ਚਾਵੜ, ਫਿਰੋਂ ਫੁਲ ਗੁਲਾਬ ਦਾ ਤੇੜਦਾ ਜੀ ।  
 ਵਾਰਿਸ ਸ਼ਾਹ ਨੂੰ ਸੁਤਰ ਮੁਹਾਰ ਬਾਝੋਂ, ਡਾਂਗ ਨਾਲ ਕੋਈ ਮੂੰਹ ਮੇੜਦਾ ਜੀ ।

(ਰਾਵਲਾ=ਇਹ ਜੇਗੀਆਂ ਦਾ ਫਿਰਕਾ ਹੈ ਜਿਸ ਬਾਬਤ ਕਥਾ ਪ੍ਰਚੱਲਤ ਹੈ  
 ਕਿ ਜਦ ਹੀਰ ਦੇ ਵਿਯੋਗ ਵਿੱਚ ਰਾਂਝਾ ਬਾਲਨਾਥ ਦਾ ਚੇਲਾ ਹੋਇਆ ਉਸ  
 ਤੋਂ ਇਹ ਫਿਰਕਾ ਚਲਿਆ, ਕਾਈ=ਕਿਹੜੀ, ਪੇੜਦਾ=ਚੁਭੋਂਦਾ, ਸੁਤਰ=ਊਠ)

### 339. ਰਾਂਝਾ

ਆ ਕੁਆਰੀਏ ਐਡ ਅਪਰਾਧਨੇ ਨੀ, ਧੱਕਾ ਦੇ ਨਾ ਹਿੱਕ ਦੇ ਜ਼ੋਰ ਦਾ ਨੀ ।  
 ਬੁੰਦੇ ਕੰਧਲੀ ਨਥਲੀ ਹੱਸ ਕੜੀਆਂ, ਬੈਸੋਂ ਰੂਪ ਬਣਾਇਕੇ ਮੇਰ ਦਾ ਨੀ ।  
 ਅਨੀ ਨੱਢੀਏ ਰਿਕਤਾਂ ਛੇੜ ਨਾਹੀਂ, ਇਹ ਕੰਮ ਨਾਹੀਂ ਧੁੰਮ ਸ਼ੇਰ ਦਾ ਨੀ ।  
 ਵਾਰਿਸ ਸ਼ਾਹ ਫਕੀਰ ਗ਼ਰੀਬ ਉਤੇ, ਵੈਰ ਕੱਢਿਉਈ ਕਿਸੇ ਖੇਰ ਦਾ ਨੀ ।

(ਅਪਰਾਧਨੇ=ਜ਼ਾਲਮੇ, ਬੁੰਦੇ, ਨਥਲੀ, ਹੱਸ ਕੜੀਆਂ=ਗਹਿਨਿਆਂ ਦੇ ਨਾਂ,  
 ਖੇਰ=ਖੇਰੀ)

### 340. ਸਹਿਤੀ

ਕਲ੍ਹ ਜਾਇਕੇ ਨਾਲ ਚਵਾਇ ਚਾਵੜ, ਸਾਨੂੰ ਭੰਨ ਭੰਡਾਰ ਕਢਾਇਉ ਵੇ ।  
 ਅੱਜ ਆਣ ਵੜਿਉਂ ਜਿੰਨ ਵਾਂਗ ਵਿਹੜੇ, ਵੈਰ ਕਲ੍ਹ ਦਾ ਆਣ ਜਗਾਇਉ ਵੇ ।  
 ਗਦੋਂ ਆਣ ਵੜਿਉਂ ਵਿੱਚ ਛੇਹਰਾਂ ਦੇ, ਕਿਨ੍ਹਾਂ ਸ਼ਾਮਤਾਂ ਆਣ ਫਰਾਇਉ ਵੇ ।  
 ਵਾਰਿਸ ਸ਼ਾਹ ਰਜਾਇ ਦੇ ਕੰਮ ਵੇਖੋ, ਅੱਜ ਰੱਬ ਨੇ ਠੀਕ ਕੁਟਾਇਉ ਵੇ ।

(ਭੰਨ=ਭੰਡ ਕੇ, ਛੇਹਰਾਂ=ਕੁੜੀਆਂ)

### 341. ਰਾਂਝਾ

ਕੱਚੀ ਕੁਆਰੀਏ ਲੇੜ ਦੀਏ ਮਾਰੀਏ ਨੀ, ਟੂਣੇ ਹਾਰੀਏ ਆਖ ਕੀ ਆਹਨੀ ਹੈ ।  
 ਭਲਿਆਂ ਨਾਲ ਬੁਰਿਆਂ ਕਾਰੇ ਹੋਵਣੀ ਹੈ, ਕਾਈ ਬੁਰੇ ਹੀ ਫਾਹੁਣੇ ਫਾਹੁਨੀ ਹੈ ।  
 ਅਸਾਂ ਭੁਖਿਆਂ ਆਣ ਸਵਾਲ ਕੀਤਾ, ਕਹੀਆਂ ਗ਼ੈਬ ਦੀਆਂ ਰਿੱਕਤਾਂ ਡਾਹੁਨੀ ਹੈ ।  
 ਵਿੱਚੋਂ ਪੱਕੀਏ ਛੈਲ ਉਚੱਕੀਏ ਨੀ, ਰਾਹ ਜਾਂਦੜੇ ਮਿਰਗ ਕਿਉਂ ਫਾਹੁਨੀ ਹੈ ।  
 ਗੱਲ ਹੋ ਚੁੱਕੀ ਫੇਰ ਛੇੜਨੀ ਹੈ, ਹਰੀ ਸਾਖ ਨੂੰ ਮੋੜ ਕਿਉਂ ਵਾਹੁਨੀ ਹੈ ।  
 ਘਰ ਜਾਣ ਸਰਦਾਰ ਦਾ ਭੀਖ ਮਾਂਗੀ, ਸਾਡਾ ਅਰਸ਼ ਦਾ ਕਿੰਗਾਰਾ ਫਾਹੁਨੀ ਹੈ ।  
 ਕੇਹਾ ਨਾਲ ਪਰਦੇਸੀਆਂ ਵੈਰ ਚਾਇਉ, ਚੈਚਰ ਹਾਰੀਏ ਆਖ ਕੀ ਆਹਨੀ ਹੈ ।  
 ਰਾਹ ਜਾਂਦੜੇ ਫਕਰ ਖਹੇੜੀ ਹੈ, ਆ ਨਹਿਰੀਏ ਸਿੰਗ ਕਿਉਂ ਡਾਹੁਨੀ ਹੈ ।  
 ਘਰ ਪੇਈਅੜੇ ਧਰੇਹੀਆਂ ਫੇਰੀਆਂ ਨੀ, ਢਗੀ ਵਿਹਰੀਏ ਸਾਨ੍ਹਾਂ ਨੂੰ ਵਾਹੁਨੀ ਹੈ ।  
 ਆ ਵਾਸਤਾ ਈ ਨੈਣਾਂ ਗੁੰਡਿਆਂ ਦਾ, ਇਹ ਕਲ੍ਹਾ ਕਿਵੇਂ ਪਿੱਛੋਂ ਲਾਹੁਣੀ ਹੈ ।  
 ਸ਼ਿਕਾਰ ਦਰਿਆ ਵਿੱਚ ਖੇਡ ਮੋਈਏ, ਕੇਹੀਆਂ ਮੂੜ ਵਿੱਚ ਮੱਛੀਆਂ ਫਾਹੁਨੀ ਹੈ ।  
 ਵਾਰਿਸ ਸ਼ਾਹ ਫਕੀਰ ਨੂੰ ਛੇੜਨੀ ਹੈ, ਅੱਖੀਂ ਨਾਲ ਕਿਉਂ ਖੱਖਰਾਂ ਲਾਹੁਨੀ ਹੈ ।

(ਸਾਖ=ਖੇਤੀ, ਨਹਿਰੀ=ਕੋੜ, ਢੱਗੀ ਵਹਿਰੀ...ਸਾਨ੍ਹਾਂ ਨੂੰ ਵਾਂਹਦੀ=ਮੱਛਰੀ  
 ਹੋਈ ਗਾਂ ਸਾਨ੍ਹਾਂ ਤੇ ਚੜ੍ਹਦੀ ਹੈ, ਕਲ੍ਹਾ=ਝਗੜਾ)

### 342. ਸਹਿਤੀ

ਅਨੀ ਸੁਣੇ ਭੈਣਾਂ ਕੋਈ ਛਿਟ ਜੇਗੀ, ਵੱਡੀ ਜੂਠ ਭੈੜਾ ਕਿਸੇ ਥਾਉਂ ਦਾ ਹੈ ।  
 ਝਗੜੈਲ ਮਰਖਨਾਂ ਘੰਢ ਮੱਚੜ ਰੱਪੜ ਖੰਡ ਇਹ ਕਿਸੇ ਗਿਰਾਉਂ ਦਾ ਹੈ ।  
 ਪਰਦੇਸੀਆਂ ਦੀ ਨਹੀਂ ਡੈਲ ਇਸ ਦੀ, ਇਹ ਵਾਕਿਫ਼ ਹੀਰ ਦੇ ਨਾਉਂ ਦਾ ਹੈ ।  
 ਗੱਲ ਆਖ ਕੇ ਹੱਥਾਂ ਤੇ ਪਵੇ ਮੁੱਕਰ, ਆਪੇ ਲਾਵਦਾ ਆਪ ਬੁਝਾਉਂਦਾ ਹੈ ।  
 ਹੁਣੇ ਭੰਨ ਕੇ ਖੱਪਰੀ ਤੇੜ ਸੇਲ੍ਹੀ, ਨਾਲੇ ਜਟਾਂ ਦੀ ਜੂਟ ਖੁਹਾਉਂਦਾ ਹੈ ।  
 ਜੇ ਮੈਂ ਉਠ ਕੇ ਪਾਣ ਪੱਤ ਲਾਹ ਸੁੱਟਾਂ, ਪੈਂਚ ਇਹ ਨਾ ਕਿਸੇ ਗਿਰਾਉਂ ਦਾ ਹੈ ।  
 ਕੋਈ ਡੂਮ ਮੋਚੀ ਇੱਕੇ ਢੇਡ ਕੰਜਰ, ਇੱਕੇ ਚੂਹੜਾ ਕਿਸੇ ਸਰਾਉਂ ਦਾ ਹੈ ।  
 ਵਾਰਿਸ ਸ਼ਾਹ ਮੀਆਂ ਵਾਹ ਲਾ ਰਹੀਆਂ, ਇਹ ਝਗੜਿਉਂ ਬਾਜ਼ ਨਾ ਆਉਂਦਾ ਹੈ ।

(ਛਿਟ=ਬਹੁਤ ਬੁਰਾ,ਫਸਾਦੀ, ਘੰਢ=ਹੰਢਿਆ ਹੋਇਆ, ਰੱਪੜ ਖੰਡ=ਝਗੜਾਲੂ,  
 ਰੱਪੜ ਜਮੀਨ ਵਰਗਾ, ਮਰਖਨਾ=ਮਾਰਨ ਖੰਡਾ, ਜੂਟ=ਜੂੜਾ, ਢੇਡ=ਢੀਠ,ਬੋਸਰਮ,  
 ਬਾਜ਼ ਨਹੀਂ ਆਉਂਦਾ=ਹਟਦਾ ਨਹੀਂ,ਟਲਦਾ ਨਹੀਂ)

### 343. ਰਾਂਝਾ

ਪਕੜ ਢਾਲ ਤਲਵਾਰ ਕਿਉਂ ਗਿਰਦ ਹੋਈ, ਮੱਥਾ ਮੁੰਨੀਏ ਕੜਮੀਏ ਭਾਗੀਏ ਨੀ ।  
 ਚੈਚਰ ਹਾਰੀਏ ਡਾਰੀਏ ਜੰਗ ਬਾਜ਼ੇ, ਛੱਪਰ ਨੱਕੀਏ ਬੁਰੇ ਤੇ ਲਾਗੀਏ ਨੀ ।  
 ਫਸਾਦ ਦੀ ਫ਼ੈਜ਼ ਦੀਏ ਪੇਸ਼ਵਾਏ, ਸ਼ੈਤਾਨ ਦੀ ਲੱਕ ਤੜਾਗੀਏ ਨੀ ।  
 ਅਸੀਂ ਜੱਟੀਆਂ ਨਾਲ ਜੇ ਕਰੇ ਝੋੜੇ, ਦੁਖ ਜੁਹਦ ਤੇ ਫਕਰ ਕਿਉਂ ਝਾਗੀਏ ਨੀ ।  
 ਮੱਥਾ ਡਾਹ ਨਾਹੀਂ ਆਓ ਛੱਡ ਪਿੱਛਾ, ਭੰਨੇ ਜਾਂਦੇ ਮਗਰ ਨਾਹੀਂ ਲਾਗੀਏ ਨੀ ।  
 ਵਾਰਿਸ ਸ਼ਾਹ ਫਕੀਰ ਦੇ ਕਦਮ ਫੜੀਏ, ਛੱਡ ਕਿਬਰ ਹੰਕਾਰ ਤਿਆਗੀਏ ਨੀ ।

(ਮੱਥਾ ਮੁੰਨੀ=ਸਿਰ ਮੁੰਨੀ, ਕੜਮੀ=ਮੰਦਭਾਗੀ, ਛੱਪਰ ਨੱਕੀ=ਬਦਸੂਰਤ,  
 ਬੁਰੇ ਤੇ ਲਾਗੀਏ=ਮਾੜੇ ਕੰਮਾਂ ਤੇ ਲੱਗੀ ਹੋਈ, ਪੇਸ਼ਵਾ=ਆਗੂ,ਦੱਖਣੀ ਭਾਰਤ  
 ਵਿੱਚ ਮਰਹਟਿਆਂ ਦੇ ਲੀਡਰ ਨੂੰ ਪੇਸ਼ਵਾ ਕਿਹਾ ਜਾਂਦਾ ਸੀ, ਲੱਕ ਤੜਾਗੀ=  
 ਲੱਕ ਦੀ ਤੜਾਗੀ,ਗੂੜਾ ਸਾਥੀ, ਭੰਨੇ=ਦੌੜੇ,ਭੱਜੇ)

### 344. ਸਹਿਤੀ

ਚੱਕੀ-ਹਾਨਿਆਂ ਵਿੱਚ ਵਿਚਾਰ ਪੱਦੀ, ਇਹਦੀ ਧੁੰਮ ਤਨੂਰ ਤੇ ਭੱਠ ਹੈ ਨੀ ।  
 ਕਮਜ਼ਾਤ ਕੁਪੱਤੜਾ ਚੀਠ ਬੈਂਡਾ, ਡਿੱਬੀਪੁਰੇ ਦੇ ਨਾਲ ਦੀ ਚੱਠ ਹੈ ਨੀ ।  
 ਭੇੜਕਾਰ ਘੁਠਾ ਠੱਗ ਮਾਝੜੇ ਦਾ, ਜੈਂਦਾ ਰੰਨ ਯਰੇਲੀ ਦਾ ਹੱਠ ਹੈ ਨੀ ।  
 ਮੰਗ ਖਾਣੇ ਹਰਾਮ ਮੁਸ਼ਟੰਡਿਆਂ ਨੂੰ, ਵੱਡਾ ਸਾਰ ਹਸ਼ਯਾਤ ਦੀ ਲੱਠ ਹੈ ਨੀ ।  
 ਮੁਸ਼ਟੰਡੜੇ ਤੁਰਤ ਪਛਾਣ ਲਈਦੇ, ਕੰਮ ਡਾਹ ਦਿਉ ਇਹ ਵੀ ਜੱਟ ਹੈ ਨੀ ।  
 ਇਹ ਜੱਟ ਹੈ ਪਰ ਝੁੱਘਾ ਪਟ ਹੈ ਨੀ, ਇਹ ਚੌਧਰੀ ਚੌੜ ਚੁੱਪਟ ਹੈ ਨੀ ।  
 ਗੱਦੇ ਲੱਦਿਆ ਸਣੇ ਇਹ ਛੱਟ ਹੈ ਨੀ, ਭਾਵੇਂ ਵੇਲਣੇ ਦੀ ਇਹ ਲਠ ਹੈ ਨੀ ।  
 ਵਾਰਿਸ ਸ਼ਾਹ ਹੈ ਇਹ ਤੇ ਰਸ ਮਿੱਠਾ, ਏਹ ਤਾਂ ਕਾਠੇ ਕਮਾਦ ਦੀ ਗੱਠ ਹੈ ਨੀ ।

(ਚੱਕੀ ਹਾਣਾ=ਜਿੱਥੇ ਬੰਦੇ ਇਕੱਠੇ ਹੁੰਦੇ ਹਨ, ਭੱਠ=ਦਾਣੇ ਆਦਿ ਭੁੰਨਣ ਦੀ ਵੱਡੀ ਭੱਠੀ, ਬੈਂਡਾ=ਖੁੰਢਾ, ਚਠ=ਚੁੜੇਲ, ਯਰੇਲੀ=ਯਾਰ, ਹਠ=ਜਿਦ, ਹਸ਼ਯਾਤ=ਹਸ਼ਤਯਾਤ, ਅਠਯਾਤਾ 1. ਸੈਨਾ, 2. ਚਾਂਦੀ, 3. ਲੇਹਾ, 4. ਤਾਂਬਾ, 5. ਜਿਸਤ, 6. ਪਿੱਤਲ, 7. ਸਿੱਕਾ ਅਤੇ 8 ਟੀਨ, ਕਾਠਾ=ਸਖ਼ਤ ਕਮਾਦ)

### 345. ਗੁਆਂਢਣਾਂ ਦਾ ਉੱਤਰ

ਵਿਹੜੇ ਵਾਲੀਆਂ ਦਾਨੀਆਂ ਆਣ ਖੜੀਆਂ, ਕਿਉਂ ਬੋਲਦੀ ਏਸ ਦੀਵਾਨੜੇ ਨੀ ।  
 ਕੁੜੀਏ ਕਾਸ ਨੂੰ ਲੁਝਦੀ ਨਾਲ ਜੇਗੀ, ਇਹ ਜੰਗਲੀ ਖਰੇ ਨਿਮਾਨੜੇ ਨੀ ।  
 ਮੰਗ ਖਾਇਕੇ ਸਦਾ ਇਹ ਦੇਸ ਤਿਆਗਣ, ਤੰਬੂ ਆਸ ਦੇ ਇਹ ਨਾ ਤਾਣਦੇ ਨੀ ।  
 ਜਾਪ ਜਾਣਦੇ ਰੱਬ ਦੀ ਯਾਦ ਵਾਲਾ, ਐਡੇ ਝਗੜੇ ਇਹ ਨਾ ਜਾਣਦੇ ਨੀ ।  
 ਸਦਾ ਰਹਿਣ ਉਦਾਸ ਨਿਰਾਸ ਨੰਗੇ, ਬਿਰਫ ਫੂਕ ਕੇ ਸਿਆਲ ਲੰਘਾਵਦੇ ਨੀ ।  
 ਵਾਰਿਸ ਸ਼ਾਹ ਪਰ ਅਸਾਂ ਮਾਲੂਮ ਕੀਤਾ, ਜੱਟੀ ਜੇਗੀ ਦੇਵੇਂ ਇਕਸੇ ਹਾਣ ਦੇ ਨੀ ।

(ਦਾਨੀਆਂ=ਅਕਲ ਵਾਲੀਆਂ, ਲੁਝਦੀ=ਲੜਦੀ)

### 346. ਸਹਿਤੀ

ਨੈਣਾਂ ਹੀਰ ਦਿਆਂ ਵੇਖ ਕੇ ਆਹ ਭਰਦਾ, ਵਾਂਗ ਆਸ਼ਕਾਂ ਅੱਖੀਆਂ ਮੀਟਦਾ ਈ ।  
 ਜਿਵੇਂ ਖਸਮ ਕੁਪੱਤੜਾ ਰੰਨ ਭੰਡੇ, ਕੀਤੀ ਗੱਲ ਨੂੰ ਪਿਆ ਘਸੀਟਦਾ ਈ ।  
 ਰੰਨਾਂ ਗੁੰਡੀਆਂ ਵਾਂਗ ਫਰਫੇਜ ਕਰਦਾ, ਤੇੜਣ ਹਾਰੜਾ ਲੱਗੜੀ ਪ੍ਰੀਤ ਦਾ ਈ ।  
 ਘਤ ਘਗਰੀ ਬਹੇ ਇਹ ਵੱਡਾ ਠੇਠਰ, ਇਹ ਉਸਤਾਦੜਾ ਕਿਸੇ ਮਸੀਤ ਦਾ ਈ ।  
 ਚੁੰਢੀ ਵੱਖੀਆਂ ਦੇ ਵਿੱਚ ਵੱਢ ਲੈਂਦਾ, ਪਿੱਛੋਂ ਆਪਣੀ ਵਾਰ ਮੁੜ ਚੀਕਦਾ ਈ ।  
 ਇੱਕੋ ਖ਼ੈਰ-ਹੱਥਾ ਨਹੀਂ ਇਹ ਰਾਵਲ, ਇੱਕੋ ਚੇਲੜਾ ਕਿਸੇ ਪਲੀਤ ਦਾ ਈ ।  
 ਨਾ ਇਹ ਜਿੰਨ ਨਾ ਭੂਤ ਨਾ ਰਿਫ ਬਾਂਦਰ, ਨਾ ਇਹ ਚੇਲੜਾ ਕਿਸੇ ਅਤੀਤ ਦਾ ਈ ।  
 ਵਾਰਿਸ ਸ਼ਾਹ ਪ੍ਰੇਮ ਦੀ ਜ਼ੀਲ ਨਿਆਰੀ, ਨਿਆਰਾ ਅੰਤਰਾ ਇਸਕ ਦੇ ਗੀਤ ਦਾ ਈ ।

(ਫਰਫੇਜ=ਫਰੇਬ, ਘਗਰੀ ਘਤ ਬਹਿਣਾ=ਡੇਰਾ ਲਾ ਲੈਣਾ, ਠੇਠਰ=ਗੰਵਾਰ, ਅਤੀਤ=ਜੇਗੀ, ਅੰਤਰਾ=ਗੀਤ ਦੇ ਦੋ ਹਿੱਸੇ ਹਨ, ਇੱਕ ਮੁੜ ਮੁੜ ਦੁਹਰਾਇਆ ਜਾਣ ਵਾਲਾ ਦੂਜਾ ਅੰਤਰਾ)

### 347. ਰਾਂਝਾ

ਇਹ ਮਿਸਲ ਮਸ਼ਹੂਰ ਹੈ ਜਗ ਸਾਰੇ ਕਰਮ ਰਬ ਦੇ ਜੇਡ ਨਾ ਮਿਹਰ ਹੈ ਨੀ ।  
 ਹੁਨਰ ਝੂਠ ਕਮਾਨ ਲਹੌਰ ਜੇਹੀ, ਅਤੇ ਕਾਂਵਰੂ ਜੇਡ ਨਾ ਸਿਹਰ ਹੈ ਨੀ ।  
 ਚੁਗਲੀ ਨਹੀਂ ਦੀਪਾਲਪੁਰ ਕੋਟ ਜੇਹੀ, ਉਹ ਨਮਰੂਦ ਦੀ ਥਾਉਂ ਬੇ ਮਿਹਰ ਹੈ ਨੀ ।  
 ਨਕਸ਼ ਚੀਨ ਤੇ ਮੁਸ਼ਕ ਨਾ ਖੁਤਨ ਜੇਹਾ, ਯੂਸਫ ਜੇਡ ਨਾ ਕਿਸੇ ਦਾ ਚਿਹਰ ਹੈ ਨੀ ।  
 ਮੈਂ ਤਾਂ ਤੇੜ ਹਸ਼ਯਾਤ ਦੇ ਕੋਟ ਸੁੱਟਾਂ, ਰੈਨੂੰ ਦੱਸ ਖਾਂ ਕਾਸ ਦੀ ਵਿਹਰ ਹੈ ਨੀ ।  
 ਬਾਤ ਬਾਤ ਤੇਰੀ ਵਿੱਚ ਹੈਣ ਕਾਮਣ, ਵਾਰਿਸ ਸ਼ਾਹ ਦਾ ਸ਼ਿਅਰ ਕੀ ਸਿਹਰ ਹੈ ਨੀ ।

(ਕਾਂਵਰੂ=ਕਾਮਰੂਪ, ਪੂਰਬੀ ਬੰਗਾਲ ਦਾ ਇੱਕ ਜ਼ਿਲ੍ਹਾ ਜਿਹੜਾ ਜਾਦੂ ਟੂਣੇ ਲਈ ਮਸ਼ਹੂਰ ਹੈ, ਚਿਹਰ=ਚਿਹਰਾ, ਕਾਮਣ=ਜਾਦੂ, ਟੂਣੇ ਵਾਲੀ, ਵਿਹਰ=ਦੁੱਖ)

### 348. ਤਬਾ

ਕੋਈ ਅਸਾਂ ਜਿਹਾ ਵਲੀ ਸਿਧ ਨਾਹੀਂ, ਜਗ ਆਂਵਦਾ ਨਜ਼ਰ ਜ਼ਹੂਰ ਜੇਹਾ ।  
 ਦਸਤਾਰ ਬਜਵਾੜਿਉ ਖੂਬ ਆਵੇ, ਅਤੇ ਬਾਫ਼ਤਾ ਨਹੀਂ ਕਸੂਰ ਜੇਹਾ ।  
 ਕਸ਼ਮੀਰ ਜੇਹਾ ਕੋਈ ਮੁਲਕ ਨਾਹੀਂ, ਨਹੀਂ ਚਾਨਣਾ ਚੰਦ ਦੇ ਨੂਰ ਜੇਹਾ ।  
 ਅੱਗੇ ਨਜ਼ਰ ਦੇ ਮਜ਼ਾ ਮਾਸੂਕ ਦਾ ਹੈ, ਅਤੇ ਫੇਲ ਨਾ ਸੌਹਦਾ ਦੂਰ ਜੇਹਾ ।  
 ਨਹੀਂ ਰੰਨ ਕੁਲੱਫਣੀ ਤੁਧ ਜੇਹੀ, ਨਹੀਂ ਜਲਜਲਾ ਹਸਰ ਦੇ ਸੂਰ ਜੇਹਾ ।  
 ਸਹਿਤੀ ਜੇਡ ਨਾ ਹੋਰ ਝਗੜੈਲ ਕੋਈ, ਅਤੇ ਸੁਹਣਾ ਹੋਰ ਨਾ ਤੂਰ ਜੇਹਾ ।  
 ਖੇੜਿਆਂ ਜੇਡ ਨਾ ਨੇਕ ਨਸੀਬ ਕੋਈ, ਕੋਈ ਥਾਉਂ ਨਾ ਬੈਤੁਲ ਮਾਮੂਰ ਜੇਹਾ ।  
 ਸਹਿਜ ਵਸਦੀਆਂ ਜੇਡ ਨਾਲ ਭਲਾ ਕੋਈ, ਬੁਰਾ ਨਹੀਂ ਹੈ ਕੰਮ ਫਤੂਰ ਜੇਹਾ ।  
 ਹਿੰਗ ਜੇਡ ਨਾ ਹੋਰ ਬਦਬੂ ਕੋਈ, ਬਾਸਦਾਰ ਨਾ ਹੋਰ ਕਚੂਰ ਜੇਹਾ ।  
 ਵਾਰਿਸ ਸ਼ਾਹ ਜੇਹਾ ਗੁਨਾਹਗਾਰ ਨਾਹੀਂ, ਕੋਈ ਤਾਓ ਨਾ ਤਪਤ ਤੰਦੂਰ ਜੇਹਾ ।

(ਦਸਤਾਰ=ਪਗੜੀ, ਬਾਫ਼ਤਾ=ਰੇਸ਼ਮ ਦਾ ਕੱਪੜਾ, ਕੁਲੱਫਣੀ=ਭੈੜੇ ਲੱਛਣਾਂ ਵਾਲੀ, ਜਲਜਲਾ=ਭੁਚਾਲ, ਹਸਰ=ਕਿਆਮਤ, ਸੂਰ=ਬਿਗਲ, ਬੈਤੁਲ ਮਾਮੂਰ=ਚੌਥੇ ਅਸਮਾਨ ਉਪਰੇ ਜ਼ਮੂਰਦ ਦੀ ਬਣੀ ਇੱਕ ਮਸਜਿਦ। ਕਹਿੰਦੇ ਹਨ ਕਿ ਜੇ ਕਰ ਕੋਈ ਚੀਜ਼ ਓਥੋਂ ਡਿਗ ਪਵੇ ਤਾਂ ਉਹ ਕਾਅਬੇ ਦੀ ਛਤ 'ਤੇ ਆ ਟਿਕਦੀ ਹੈ। ਫਤੂਰ=ਫਸਾਦ, ਖਰਾਬੀ, ਕਚੂਰ=ਕਾਫ਼ੂਰ)

### 349. ਸਹਿਤੀ

ਜੇਗ ਦੱਸ ਖਾਂ ਕਿੱਧਰੋਂ ਹੋਇਆ ਪੈਦਾ, ਕਿੱਥੋਂ ਹੋਇਆ ਸੰਦਾਸ ਬੈਰਾਗ ਹੈ ਵੇ ।  
 ਕੇਤੀ ਰਾਹ ਹੈ ਜੇਗ ਦੇ ਦੱਸ ਖਾਂ ਵੇ, ਕਿੱਥੋਂ ਨਿਕਲਿਆ ਜੇਗ ਦਾ ਰਾਗ ਹੈ ਵੇ ।  
 ਇਹ ਖੱਪਰੀ ਸੇਲੀਆਂ ਨਾਦ ਕਿੱਥੋਂ, ਕਿਸ ਬੱਧਿਆ ਜਟਾਂ ਦੀ ਪਾਗ ਹੈ ਵੇ ।  
 ਵਾਰਿਸ ਸ਼ਾਹ ਭਿਬੂਤ ਕਿਸ ਕੱਢਿਆ ਈ, ਕਿੱਥੋਂ ਨਿਕਲੀ ਪੂਜਣੀ ਆਗ ਹੈ ਵੇ ।

(ਸੰਦਾਸ=ਸਨਿਆਸ, ਕੇਤੀ=ਕਿੰਨੇ, ਪਾਗ=ਪਗੜੀ, ਭਿਬੂਤ=ਸਰੀਰ ਉਤੇ ਮਲੀ ਜਾਣ ਵਾਲੀ ਸੁਆਹ)

## 350. ਰਾਂਝਾ

ਮਹਾਂਦੇਵ ਥੋਂ ਜੋਗ ਦਾ ਪੰਥ ਬਣਿਆਂ, ਦੇਵਦਤ ਹੈ ਗੁਰੂ ਸੰਦਾਸੀਆਂ ਦਾ ।  
 ਰਾਮਾਨੰਦ ਥੋਂ ਸਭ ਵੈਰਾਗ ਹੋਇਆ, ਪਰਮ ਜੋਤ ਹੈ ਗੁਰੂ ਉਦਾਸੀਆਂ ਦਾ ।  
 ਬ੍ਰਹਮਾ ਬਰਾਹਮਣਾ ਦਾ ਰਾਮ ਹਿੰਦੂਆਂ ਦਾ, ਬਿਸ਼ਨ ਅਤੇ ਮਹੇਸ਼ ਸਭ ਰਾਸੀਆਂ ਦਾ ।  
 ਸੁਥਰਾ ਸੁਥਰਿਆਂ ਦਾ ਨਾਨਕ ਉਦਾਸੀਆਂ ਦਾ, ਸ਼ਾਹ ਮੱਖਣ ਹੈ ਮੁੰਡੇ ਉਪਾਸੀਆਂ ਦਾ ।  
 ਜਿਵੇਂ ਸਈਅੰਦ ਜਲਾਲ ਜਲਾਲੀਆਂ ਦਾ, ਤੇ ਅਵੈਸ ਕਰਨੀ ਖੱਗਾਂ ਕਾਸੀਆਂ ਦਾ ।  
 ਜਿਵੇਂ ਸ਼ਾਹ ਮਦਾਰ ਮਦਾਰੀਆਂ ਦਾ, ਤੇ ਅੰਸਾਰ ਅੰਸਾਰੀਆਂ ਤਾਸੀਆਂ ਦਾ ।  
 ਹੈ ਵਸ਼ਿਸ਼ਟ ਨਿਰਬਾਣ ਵੈਰਾਗੀਆਂ ਦਾ, ਸ੍ਰੀ ਕ੍ਰਿਸ਼ਨ ਭਗਵਾਨ ਉਪਾਸੀਆਂ ਦਾ ।  
 ਹਾਜੀ ਨੈਸ਼ਾਹ ਜਿਵੇਂ ਨੈਸ਼ਾਹੀਆਂ ਦਾ, ਅਤੇ ਭਗਤ ਕਬੀਰ ਜੈਲਾਸੀਆਂ ਦਾ ।  
 ਦਸਤਗੀਰ ਦਾ ਕਾਦਰੀ ਸਿਲਸਲਾ ਹੈ, ਤੇ ਫ਼ਰੀਦ ਹੈ ਚਿਸ਼ਤ ਅੱਬਾਸੀਆਂ ਦਾ ।  
 ਜਿਵੇਂ ਸ਼ੈਖ਼ ਤਾਹਿਰ ਪੀਰ ਹੈ ਮੇਚੀਆਂ ਦਾ, ਸ਼ਮਸ ਪੀਰ ਸੁਨਿਆਰਿਆਂ ਚਾਸੀਆਂ ਦਾ ।  
 ਨਾਮ ਦੇਵ ਹੈ ਗੁਰੂ ਛੀਂਬਿਆਂ ਦਾ, ਲੁਕਮਾਨ ਲੁਹਾਰ ਤਰਖਾਸੀਆਂ ਦਾ ।  
 ਖੁਆਜਾ ਖਿਜ਼ਰ ਹੈ ਮੇਆਂ ਮੁਹਾਣਿਆਂ ਦਾ, ਨਕਸ਼ਬੰਦ ਮੁਗ਼ਲਾਂ ਚੁਗ਼ਤਾਸੀਆਂ ਦਾ ।  
 ਸਰਵਰ ਸਖੀ ਭਰਾਈਆਂ ਸੇਵਕਾਂ ਦਾ, ਲਾਲ ਬੋਗ਼ ਹੈ ਚੂਹੜਿਆਂ ਖਾਸੀਆਂ ਦਾ ।  
 ਨਲ ਰਾਜਾ ਹੈ ਗੁਰੂ ਜਵਾਰੀਆਂ ਦਾ, ਸ਼ਾਹ ਸ਼ੱਮਸ ਨਿਆਰੀਆਂ ਹਾਸੀਆਂ ਦਾ ।  
 ਹਜ਼ਰਤ ਸੀਸ਼ ਹੈ ਪੀਰ ਜੁਲਾਹਿਆਂ ਦਾ, ਸ਼ੈਤਾਨ ਹੈ ਪੀਰ ਮਰਾਸੀਆਂ ਦਾ ।  
 ਜਿਵੇਂ ਹਾਜੀ ਗਿਲਗੋ ਨੂੰ ਘੁਮਿਆਰ ਮੰਨਣ, ਹਜ਼ਰਤ ਅਲੀ ਹੈ ਸ਼ੀਆਂ ਖਾਸੀਆਂ ਦਾ ।  
 ਸੁਲੇਮਾਨ ਪਾਰਸ ਪੀਰ ਨਾਈਆਂ ਦਾ, ਅਲੀ ਰੰਗਰੇਜ਼ ਅਦਰੀਸ ਦਰਜਾਸੀਆਂ ਦਾ ।  
 ਇਸ਼ਕ ਪੀਰ ਹੈ ਆਸ਼ਕਾਂ ਸਾਰਿਆਂ ਦਾ, ਭੁਖ ਪੀਰ ਹੈ ਮਸਤਿਆਂ ਪਾਸੀਆਂ ਦਾ ।  
 ਹੱਸੂ ਤੇਲੀ ਜਿਉਂ ਪੀਰ ਹੈ ਤੇਲੀਆਂ ਦਾ, ਸੁਲੇਮਾਨ ਹੈ ਜਿੰਨ ਭੂਤਾਸੀਆਂ ਦਾ ।  
 ਸੇਟਾ ਪੀਰ ਹੈ ਵਿਗੜਿਆਂ ਤਿਗੜਿਆਂ ਦਾ, ਤੇ ਦਾਉਦ ਹੈ ਜ਼ਰਾ-ਨਵਾਸੀਆਂ ਦਾ ।  
 ਵਾਰਿਸ ਸ਼ਾਹ ਜਿਉਂ ਰਾਮ ਹੈ ਹਿੰਦੂਆਂ ਦਾ, ਅਤੇ ਰਹਿਮਾਨ ਹੈ ਮੇਮਨਾਂ ਖਾਸੀਆਂ ਦਾ ।

(ਚਾਸੀ=ਕਿਸਾਨ, ਖਾਸੀ=ਕੂੜਾ ਕਰਕਟ ਚੁੱਕਣ ਵਾਲੇ, ਤਾਸੀ=ਸੋਨੇ ਦੇ ਗਹਿਣੇ ਬਨਾਉਣ ਵਾਲੇ, ਪਾਸੀ=ਤਾੜ ਦੇ ਦਰਖੱਤ ਤੋਂ ਤਾੜੀ ਕੱਢਣ ਵਾਲਾ, ਪੀਰ=ਗੁਰੂ, ਜ਼ਰਾ-ਨਵਾਸੀ=ਹਰ ਵੇਲੇ ਜ਼ੋਰਿ ਬਖ਼ਤਰ ਪਹਿਨਣ ਵਾਲਾ)

## 351. ਸਹਿਤੀ

ਮਾਯਾ ਉਠਾਈ ਫਿਰਨ ਏਸ ਜੱਗ ਉਤੇ, ਜਿਨ੍ਹਾਂ ਭੈਣ ਤੇ ਕੁਲ ਬਿਹਾਰ ਹੈ ਵੇ ।  
 ਏਨ੍ਹਾਂ ਫਿਰਨ ਜ਼ਰੂਰ ਹੈ ਦਿਹੂ ਰਾਤੀਂ, ਧੁਰੋਂ ਫਿਰਨ ਏਨ੍ਹਾਂਦੜੀ ਕਾਰ ਹੈ ਵੇ ।  
 ਸੂਰਜ ਚੰਦ ਘੋੜਾ ਅਤੇ ਰੂਹ ਚਕਲ, ਨਜ਼ਰ ਸ਼ੇਰ ਪਾਈ ਵਣਜਾਰ ਹੈ ਵੇ ।  
 ਤਾਣਾ ਤਣਨ ਵਾਲੀ ਇੱਲ ਗਧਾ ਕੁੱਤਾ, ਤੀਰ ਛੱਜ ਤੇ ਛੇਕਰਾ ਯਾਰ ਹੈ ਵੇ ।  
 ਟੋਪਾ ਛਾਣਨੀ ਤੱਕੜੀ ਤੇਜ਼ ਮਰੱਕਬ, ਕਿਲਾ ਤਰੱਕਲਾ ਫਿਰਨ ਵਫ਼ਾਰ ਹੈ ਵੇ ।  
 ਬਿੱਲੀ ਰੰਨ ਫ਼ਕੀਰ ਤੇ ਅੱਗ ਬਾਂਦੀ, ਏਨ੍ਹਾਂ ਫਿਰਨ ਘਰੇ ਘਰੀ ਕਾਰ ਹੈ ਵੇ ।  
 ਵਾਰਿਸ ਸ਼ਾਹ ਵੈਲੀ ਭੇਖੇ ਲਖ ਫਿਰਦੇ, ਸਬਰ ਫ਼ਕਰ ਦਾ ਕੋਲ ਕਰਾਰ ਹੈ ਵੇ ।

(ਮਾਯਾ =ਮਾਇਆ, ਭੈਣ=ਘੁੰਮਣ ਘਿਰਨ, ਬਿਹਾਰ=ਕੰਮ, ਚਕਲ=ਚੱਕਰ, ਮਰੱਕਬ=ਸਵਾਰੀ ਦੇ ਜਾਨਵਰ ਜਾਂ ਗੱਡੀ, ਵੈਲੀ=ਵੈਲ ਵਾਲੇ)

## 352. ਤਥਾ

ਫਿਰਨ ਬੁਰਾ ਹੈ ਜਗ ਤੇ ਏਨ੍ਹਾਂ ਤਾਈਂ, ਜੇ ਇਹ ਫਿਰਨ ਤਾਂ ਕੰਮ ਦੇ ਮੂਲ ਨਾਹੀਂ ।  
 ਫਿਰੇ ਕੋਲ ਜ਼ਬਾਨ ਜਵਾਨ ਰਣ ਥੀਂ, ਸਤਰਦਾਰ ਘਰ ਛੇੜ ਮਾਕੂਲ ਨਾਹੀਂ ।  
 ਰਜ਼ਾ ਅੱਲਾਹ ਦੀ ਹੁਕਮ ਕਤੌਈ ਜਾਣੇ, ਕੁਤਬ ਕੋਹ ਕਾਅਬਾ ਹੈ ਮਾਮੂਲ ਨਾਹੀਂ ।  
 ਰੰਨ ਆਏ ਵਿਗਾੜ ਤੇ ਚਿਹ ਚੜ੍ਹੀ, ਫ਼ੱਕਰ ਆਏ ਜਾਂ ਕਹਿਰ ਕਲੂਲ ਨਾਹੀਂ ।  
 ਜਿੰਮੀਂਦਾਰ ਕਨਕੂਤੀਆਂ ਖੁਸ਼ੀ ਨਾਹੀਂ, ਅਤੇ ਅਹਿਮਕ ਕਦੇ ਮਲੂਲ ਨਾਹੀਂ ।  
 ਵਾਰਿਸ ਸ਼ਾਹ ਦੀ ਬੰਦਗੀ ਲਿਲੂ ਨਾਹੀਂ, ਵੇਖਾਂ ਮੰਨ ਲਏ ਕਿ ਕਬੂਲ ਨਾਹੀਂ ।

(ਰਣ=ਜੰਗ, ਕਨਕੂਤੀਆਂ=ਮਹਿਕਮਾ ਮਾਲ ਦੇ ਉਹ ਨੈਕਰ ਜਿਹੜੇ ਖੜੀ ਫ਼ਸਲ ਦਾ ਅੰਦਾਜ਼ਾ ਲਾਉਂਦੇ ਸਨ, ਲਿਲੂ=ਬਿਨਾ ਮਤਲਬ)

## 353. ਤਥਾ

ਅਦਲ ਬਿਨਾਂ ਸਰਦਾਰ ਹੈ ਰੁਖ ਅੱਫਲ, ਰੰਨ ਗਧੀ ਹੈ ਜੇ ਵਫ਼ਾਦਾਰ ਨਾਹੀਂ ।  
 ਨਿਆਜ਼ ਬਿਨਾਂ ਹੈ ਕੰਚਨੀ ਬਾਝ ਭਾਵੇਂ, ਮਰਦ ਗਧਾ ਜੇ ਅਕਲ ਦਾ ਯਾਰ ਨਾਹੀਂ ।  
 ਬਿਨਾ ਆਦਮੀਅਤ ਨਾਹੀਂ ਇਨਸ ਜਾਪੇ, ਬਿਨਾ ਆਬ ਕੱਤਾਲ ਤਲਵਾਰ ਨਾਹੀਂ ।  
 ਸਬਜ਼ ਜਿਕਰ ਇਬਾਦਤਾਂ ਬਾਝ ਜੋਗੀ, ਦਮਾਂ ਬਾਝ ਜੀਵਨ ਦਰਕਾਰ ਨਾਹੀਂ ।  
 ਹਿੰਮਤ ਬਾਝ ਜਵਾਨ ਬਿਨ ਹੁਸਨ ਦਿਲਬਰ, ਲੂਣ ਬਾਝ ਤੁਆਮ ਸਵਾਰ ਨਾਹੀਂ ।  
 ਸ਼ਰਮ ਬਾਝ ਮੁੱਛਾਂ ਬਿਨਾਂ ਅਮਲ ਦਾੜ੍ਹੀ, ਤਲਬ ਬਾਝ ਫ਼ੌਜਾਂ ਭਰ ਭਾਰ ਨਾਹੀਂ ।  
 ਅਕਲ ਬਾਝ ਵਜ਼ੀਰ ਸਲਵਾਤ ਮੇਮਨ, ਬਿਨ ਦੀਵਾਨ ਹਿਸਾਬ ਸੁਮਾਰ ਨਾਹੀਂ ।  
 ਵਾਰਿਸ, ਰੰਨ, ਫ਼ਕੀਰ, ਤਲਵਾਰ, ਘੋੜਾ, ਚਾਰੇ ਥੋਕ ਇਹ ਕਿਸੇ ਦੇ ਯਾਰ ਨਾਹੀਂ ।

(ਅਫਲ=ਜਿਹਨੂੰ ਫਲ ਨਾ ਲੱਗੇ, ਕੰਚਨੀ=ਨਾਚੀ, ਇਨਸ=ਇੱਕ ਆਦਮੀ, ਆਬ=ਯਾਰ, ਤੇਜ਼ ਸ਼ਾਸਤਰ ਦੀ, ਕੱਤਾਲ=ਤਲਵਾਰ, ਇਬਾਦਤ=ਭਜਨ ਬੰਦਗੀ, ਦਮਾਂ=ਸਾਰਾਂ, ਦਰਕਾਰ ਨਾਹੀਂ=ਨਹੀਂ ਚਾਹੀਦਾ, ਤੁਆਮ=ਖਾਣਾ, ਸਵਾਰ=ਸੁਆਦ, ਤਲਬ=ਤਨਖਾਹ, ਸਲਵਾਤ=ਨਮਾਜ਼, ਦੀਵਾਨ=ਵਜ਼ੀਰੇ ਮਾਲ)

## 354. ਰਾਂਝਾ

ਮਰਦ ਕਰਮ ਦੇ ਨਕਦ ਹਨ ਸਹਿਤੀਏ ਨੀ, ਰੰਨਾਂ ਦੁਸ਼ਮਣਾਂ ਨੇਕ ਕਮਾਈਆਂ ਦੀਆਂ ।  
 ਤੁਸੀਂ ਏਸ ਜਹਾਨ ਵਿੱਚ ਹੋ ਰਹੀਆਂ, ਪੰਜ ਸੇਰੀਆਂ ਘਟ ਧੜਵਾਈਆਂ ਦੀਆਂ ।  
 ਮਰਦ ਹੈਣ ਜਹਾਜ਼ ਨੇ ਕੋਕੀਆਂ ਦੇ, ਰੰਨਾਂ ਬੇੜੀਆਂ ਹੈਣ ਬੁਰਾਈਆਂ ਦੀਆਂ ।  
 ਮਾਉਂ ਬਾਪ ਦਾ ਨਾਉਂ ਨਾਮੂਸ ਡੇਬਣ, ਪੱਤਾ ਲਾਹ ਸੁੱਟਣ ਭਲਿਆਂ ਭਾਈਆਂ ਦੀਆਂ ।  
 ਹੱਡ ਮਾਸ ਹਲਾਲ ਹਰਾਮ ਕੱਪਣ, ਏਹ ਕੁਰਾੜੀਆਂ ਹੈਣ ਕਸਾਈਆਂ ਦੀਆਂ ।  
 ਲਬਾਂ ਲਾਹੁੰਦੀਆਂ ਸਾਫ਼ ਕਰ ਦੇਣ ਦਾੜ੍ਹੀ, ਜਿਵੇਂ ਕੈਚੀਆਂ ਅਹਿਮਕਾਂ ਨਾਈਆਂ ਦੀਆਂ ।  
 ਸਿਰ ਜਾਏ, ਨਾ ਯਾਰ ਦਾ ਸਿਰ ਦੀਚੇ, ਸ਼ਰਮਾਂ ਰੱਖੀਏ ਅੱਖੀਆਂ ਲਾਈਆਂ ਦੀਆਂ ।  
 ਨੀ ਤੂੰ ਕੋਹੜੀ ਗੱਲ ਤੇ ਐਡ ਸੂਕੋਂ, ਗੱਲਾਂ ਦੱਸ ਖਾਂ ਪੂਰੀਆਂ ਪਾਈਆਂ ਦੀਆਂ ।  
 ਆਢਾ ਨਾਲ ਫ਼ਕੀਰਾਂ ਦੇ ਲਾਉਂਦੀਆਂ ਨੇ, ਖੂਬੀਆਂ ਵੇਖ ਨਨਾਣ ਭਰਜਾਈਆਂ ਦੀਆਂ ।  
 ਵਾਰਿਸ ਸ਼ਾਹ ਤੇਰੇ ਮੂੰਹ ਨਾਲ ਮਾਰਾਂ, ਪੰਡਾਂ ਬੰਨ੍ਹ ਕੇ ਸਭ ਭਲਿਆਈਆਂ ਦੀਆਂ ।

(ਕਰਮ ਦੇ ਨਕਦ=ਨੇਕ ਭਾਵ ਭਲੇ ਕੰਮ ਨੂੰ ਦੇਰ ਨਹੀਂ ਲਾਉਂਦੇ, ਕੱਪਣ=ਕੱਟਣ, ਸਿਰ=ਭੇਦ, ਮੂੰਹ ਨਾਲ ਮਾਰਨ=ਨਾਮੰਜੂਰ ਕਰਨ)

## 355. ਸਹਿਤੀ

ਰੀਸ ਜੇਗੀਆਂ ਦੀ ਤੈਥੋਂ ਨਹੀਂ ਹੁੰਦੀ, ਹੋਸਾਂ ਕੇਹੀਆਂ ਜਟਾਂ ਰਖਾਈਆਂ ਦੀਆਂ ।  
ਬੇਸਰਮ ਦੀ ਮੁਛ ਜਿਉਂ ਪੂਛ ਪਿੰਦੀ, ਜਿਹੀਆਂ ਮੁੰਜਰਾਂ ਬੇਟ ਦੇ ਧਾਈਆਂ ਦੀਆਂ ।  
ਤਾਨਸੈਨ ਜੇਹਾ ਰਾਗ ਨਹੀਂ ਬਣਦਾ, ਲਖ ਸਫ਼ਾਂ ਜੇ ਹੋਣ ਅਤਾਈਆਂ ਦੀਆਂ ।  
ਅਖੀਂ ਡਿੱਠੀਆਂ ਨਹੀਂ ਤੂੰ ਚੇਬਰਾ ਵੇ, ਪਿਰਮ ਕੁੱਠੀਆਂ ਬਿਰਹੋਂ ਸਤਾਈਆਂ ਦੀਆਂ ।  
ਸਿਰ ਮੁੰਨ ਦਾੜੀ ਖੇਰ ਲਾਈਆ ਈ, ਕਦਰਾਂ ਡਿੱਠੀਉ ਏਡੀਆਂ ਚਾਈਆਂ ਦੀਆਂ ।  
ਤੇਰੀ ਚਰਾਚਰ ਬਿਰਕਦੀ ਜੀਭ ਏਵੇਂ, ਜਿਉਂ ਮੁਰਕਦੀਆਂ ਜੁੱਤੀਆਂ ਸਾਈਆਂ ਦੀਆਂ ।  
ਲੰਡਿਆਂ ਨਾਲ ਘੁਲਣਾ ਮੰਦੇ ਬੋਲ ਬੋਲਣ ਨਹੀਂ ਚਾਲੀਆਂ ਏਹ ਭਲਿਆਈਆਂ ਦੀਆਂ ।  
ਨਹੀਂ ਕਾਅਬਿਉ ਚੂਹੜਾ ਹੋਇ ਵਾਕਿਫ਼ ਖ਼ਬਰਾਂ ਜਾਣਦੇ ਚੂਹੜੇ ਗੁਹਾਈਆਂ ਦੀਆਂ ।  
ਨਹੀਂ ਫਕਰ ਦੇ ਭੇਤ ਦਾ ਜਰਾ ਵਾਕਿਫ਼ ਖ਼ਬਰਾਂ ਤੁਧ ਨੂੰ ਮਹੀਂ ਚਰਾਈਆਂ ਦੀਆਂ ।  
ਚੁਤੜ ਸਵਾਹ ਭਰੇ ਵੇਖ ਮਗਰ ਲੱਗੋਂ, ਜਿਵੇਂ ਕੁੱਤੀਆਂ ਹੋਣ ਗੁਸਾਈਆਂ ਦੀਆਂ ।  
ਜਿਹੜੀਆਂ ਸੂਣ ਉਜਾੜ ਵਿੱਚ ਵਾਂਗ ਖੱਚਫਦਰਾਂ ਉਹ ਕੀ ਜਾਣਦੀਆਂ ਚਾਈਆਂ ਦੀਆਂ ।  
ਗੱਦੋਂ ਵਾਂਗ ਜਾਂ ਰਜਿਉ ਕਰੋਂ ਮਸਤੀ, ਕੱਛਾਂ ਸੁੰਘਨੇਂ ਰੰਨਾਂ ਪਰਾਈਆਂ ਦੀਆਂ ।  
ਬਾਪੂ ਨਹੀਂ ਪੂਰਾ ਤੈਨੂੰ ਕੋਈ ਮਿਲਿਆ, ਅਜੇ ਟੋਹੀਉ ਬੁੱਕਲਾਂ ਮਾਈਆਂ ਦੀਆਂ ।  
ਪੂਛਾਂ ਗਾਈ ਨੂੰ ਮਹੀਂ ਦੀਆਂ ਜੋੜਨਾ ਏਂ, ਖੁਰੀਆਂ ਮਹੀਂ ਨੂੰ ਲਾਉਨੇਂ ਗਾਈਆਂ ਦੀਆਂ ।  
ਹਾਸਾ ਵੇਖ ਕੇ ਆਉਂਦਾ ਸਿਫਲਵਾਈ, ਗੱਲਾਂ ਤਬਾ ਦੀਆਂ ਵੇਖ ਸਫਾਈਆਂ ਦੀਆਂ ।  
ਮੀਆਂ ਕੋਣ ਛੁਡਾਵਸੀ ਆਣ ਤੈਨੂੰ, ਧਮਕਾਂ ਪੌਣਗੀਆਂ ਜਦੋਂ ਕੁਟਾਈਆਂ ਦੀਆਂ ।  
ਗੱਲਾਂ ਇਸ਼ਕ ਦੇ ਵਾਲੀਆਂ ਨੇਈਂ ਰੁਲੀਆਂ, ਕੱਚੇ ਘੜੇ ਤੇ ਵਹਿਣ ਲੁੜਾਈਆਂ ਦੀਆਂ ।  
ਪਰੀਆਂ ਨਾਲ ਕੀ ਦੇਵਾਂ ਨੂੰ ਆਖ ਲੱਗੇ, ਜਿਨ੍ਹਾਂ ਵੱਖੀਆਂ ਭੰਨੀਆਂ ਭਾਈਆਂ ਦੀਆਂ ।  
ਇਹ ਇਸ਼ਕ ਕੀ ਜਾਣਦੈ ਚਾਕ ਚੋਬਰ, ਖ਼ਬਰਾਂ ਜਾਣਦੈ ਰੋਟੀਆਂ ਢਾਈਆਂ ਦੀਆਂ ।  
ਵਾਰਿਸ ਸ਼ਾਹ ਨਾ ਬੋਟੀਆਂ ਜਿਨ੍ਹਾਂ ਜਣੀਆਂ, ਕਦਰਾਂ ਜਾਣਦੇ ਨਹੀਂ ਜਵਾਈਆਂ ਦੀਆਂ ।

(ਹੋਸ=ਹਵਸ,ਲਾਲਚ ਬੇਟ ਦੇ ਧਈਆਂ=ਬੇਟ ਦੇ ਚੌਲ, ਮੁੰਜਰਾਂ=ਬੱਲੀਆਂ, ਸਿੱਟੇ,  
ਅਤਾਈਆਂ=ਬੇਸੁਆਦ ਗਵੱਈਆ, ਬਿਰਕਦੀ=ਚਲਦੀ, ਚਾਲੀਆਂ=ਚਾਲੇ,ਤੌਰ  
ਤਰੀਕੇ, ਮਰਕਦੀਆਂ=ਚੀਕਦੀਆਂ, ਗੁਹਾਈਆਂ=ਗੋਹੇ,ਗੁਸਈਂ=ਹਿੰਦੂ ਫਕੀਰ,  
ਬਾਪੂ=ਪੂਰਾ ਉਸਤਾਦ ਸਿਫਲਵਾਈ=ਘਟੀਆਪਣ, ਖ਼ਫਾਈ=ਆਪਣੇ ਭੇਦ ਨੂੰ  
ਲੁਕਾਉਣ ਵਾਲਾ, ਨੇਈਂ=ਨਦੀ)

## 356. ਰਾਂਝਾ

ਅਸੀਂ ਸਹਿਤੀਏ ਮੂਲ ਨਾਲ ਡਰਾਂ ਤੈਥੋਂ, ਤਿੱਖੇ ਦੀਦੜੇ ਤੈਦੜੇ ਸਾਰ ਦੇ ਨੀ ।  
ਹਾਥੀ ਨਹੀਂ ਤਸਵੀਰ ਦਾ ਕਿਲਾ ਢਾਹੇ ਸ਼ੇਰ ਮੱਖੀਆਂ ਨੂੰ ਨਾਹੀਂ ਮਾਰਦੇ ਨੀ ।  
ਕਰੇ ਕਾਂਵਾਂ ਦੇ ਢੇਰ ਨਾ ਕਦੇ ਮੇਏ, ਸ਼ੇਰ ਫੂਈਆਂ ਤੋਂ ਨਾਹੀਂ ਹਾਰਦੇ ਨੀ ।  
ਫਟ ਹੈ ਲੜਾਈ ਦੇ ਅਸਲ ਢਾਈ, ਹੋਰ ਐਵੇਂ ਪਸਾਰ ਪਸਾਰਦੇ ਨੀ ।  
ਇੱਕੇ ਮਾਰਨਾ ਇੱਕੇ ਤਾਂ ਆਪ ਮਰਨਾ, ਇੱਕੇ ਨੱਸ ਜਾਣਾ ਅੱਗੇ ਸਾਰ ਦੇ ਨੀ ।  
ਹਿੰਮਤ ਸੁਸਤ ਬਰੂਤ ਸਰੀਨ ਭਾਰੇ, ਇਹ ਗਭਰੂ ਕਿਸੇ ਨਾ ਕਾਰ ਦੇ ਨੀ ।  
ਬੰਨ੍ਹ ਟੋਰੀਏ ਜੰਗ ਨੂੰ ਢਿੱਗ ਕਰਕੇ, ਸਗੋਂ ਅਗਲਿਆਂ ਨੂੰ ਪਿੱਛੋਂ ਮਾਰਦੇ ਨੀ ।  
ਸੜਣ ਕੱਪੜੇ ਹੋਣ ਤਹਿਕੀਕ ਕਾਲੇ, ਜਿਹੜੇ ਗੋਸ਼ਟੀ ਹੋਣ ਲੇਹਾਰ ਦੇ ਨੀ ।  
ਝੂਠੇ ਮਿਹਣਿਆਂ ਨਾਲ ਨਾ ਜੇਗ ਜਾਂਦਾ, ਸੰਗ ਗਲੇ ਨਾ ਨਾਲ ਫੁਹਾਰ ਦੇ ਨੀ ।  
ਖੈਰ ਦਿੱਤਿਆਂ ਮਾਲ ਨਾ ਹੋਏ ਬੋੜਾ, ਬੋਹਲ ਬੁੜੇ ਨਾ ਚੁਣੇ ਗੁਟਾਰ ਦੇ ਨੀ ।  
ਜਦੋਂ ਚੂਹੜੇ ਨੂੰ ਜਿੰਨ ਕਰੇ ਦਖਲਾ, ਝਾੜਾ ਕਰੀਦਾ ਨਾਲ ਪੈਜ਼ਾਰ ਦੇ ਨੀ ।  
ਤੈ ਤਾਂ ਫ਼ਿਕਰ ਕੀਤਾ ਸਾਨੂੰ ਮਾਰਨੇ ਦਾ, ਤੈਨੂੰ ਵੇਖ ਲੈ ਯਾਰ ਹੁਣ ਮਾਰਦੇ ਨੀ ।  
ਜੇਹਾ ਕਰੇ ਕੋਈ ਤੇਹਾ ਪਾਂਵਦਾ ਹੈ, ਸੱਚੇ ਵਾਇਦੇ ਪਰਵਰਦਗਾਰ ਦੇ ਨੀ ।  
ਵਾਰਿਸ ਸ਼ਾਹ ਮੀਆਂ ਰੰਨ ਭੱਕਣੀ ਨੂੰ, ਫਕਰ ਪਾਇ ਜੜੀਆਂ ਚਾਇ ਮਾਰਦੇ ਨੀ ।

(ਫੂਈਆਂ=ਬਹਾਰੇ ਆਈ ਗਿਦੜੀਆਂ, ਸਰੀਨ=ਚੁੱਤੜ, ਬਰੂਤ=ਠੰਡ, ਲੁਹਾਰ ਦੇ  
ਗੋਸ਼ਟੀ=ਲੁਹਾਰ ਕੋਲ ਬੈਠਣ ਉਠਣ ਵਾਲੇ, ਸੰਗ=ਪੱਥਰ, ਚੁਣੇ=ਚੁਗੇ,  
ਪੈਜ਼ਾਰ=ਜੁੱਤੀ, ਪਰਵਰਦਗਾਰ=ਪਾਲਣਹਾਰ, ਜੜੀਆਂ=ਜਾਦੂ ਟੂਣੇ ਨਾਲ ਲੱਗਾ  
ਇੱਕ ਰੋਗ ਜਿਹੜਾ ਅਖੀਰ ਵਿੱਚ ਜਾਨ ਲੇਵਾ ਸਾਬਤ ਹੁੰਦਾ ਹੈ)

## 357. ਸਹਿਤੀ

ਤੇਰੀਆਂ ਸੇਲੀਆਂ ਥੋਂ ਅਸੀਂ ਨਹੀਂ ਡਰਦੇ, ਕੋਈ ਡਰੇ ਨਾ ਭੀਲ ਦੇ ਸਾਂਗ ਕੋਲੋਂ ।  
ਐਵੇਂ ਮਾਰੀਦਾ ਜਾਵਸੋਂ ਏਸ ਪਿੰਡੋਂ, ਜਿਵੇਂ ਖਿਸਕਦਾ ਕੁਫਰ ਹੈ ਬਾਂਗ ਕੋਲੋਂ ।  
ਸਿਰੀ ਕੱਜ ਕੇ ਟੁਰੋਂਗਾ ਜਹਿਲ ਜੱਟਾ, ਜਿਵੇਂ ਧਾੜਵੀ ਸਰਕਦਾ ਕਾਂਗ ਕੋਲੋਂ ।  
ਮੇਰੇ ਡਿੱਠਿਆਂ ਕੰਬਸੀ ਜਾਨ ਤੇਰੀ, ਜਿਵੇਂ ਚੋਰ ਦੀ ਜਾਨ ਝਲਾਂਗ ਕੋਲੋਂ ।  
ਤੇਰੀ ਟੁਟਣੀ ਫਿਰੇ ਹੈ ਸੱਪ ਵਾਂਗੂੰ, ਆਇ ਰੰਨਾਂ ਦੇ ਡਰੀਂ ਉਪਾਂਗ ਕੋਲੋਂ ।  
ਐਵੇਂ ਖੋਫ ਪੌਸੀ ਤੈਨੂੰ ਮਾਰਨੇ ਦਾ, ਜਿਵੇਂ ਢੱਕ ਦਾ ਪੈਰ ਉਲਾਂਘ ਕੋਲੋਂ ।  
ਵਾਰਿਸ ਸ਼ਾਹ ਇਹ ਜੋਗੀੜਾ ਮੋਇਆ ਪਿਆਸਾ, ਪਾਈ ਦੇਣਗੀਆਂ ਜਦੋਂ ਪੁੜਸਾਂਗ ਕੋਲੋਂ ।

(ਭੀਲ=ਭੀਲ ਕੌਮ ਜਿਹੜੀ ਵਿੰਧੀਆਚਲ ਪਰਬਤ ਕੋਲ ਬਸੀ ਹੋਈ ਹੈ ਕਜ ਕੇ=  
ਢਕ ਕੇ, ਜਹਿਲ=ਜਾਹਿਲ,ਗੰਵਾਰ, ਝਲਾਂਗ=ਸਵੇਰਾ, ਉਪਾਂਗ=ਉਪ ਅੰਗ,ਕਿਸੇ ਅੰਗ)

## 358. ਰਾਂਝਾ

ਕੇਰੀਆਂ ਆਣ ਪੰਚਾਇਤਾਂ ਜੋੜੀਆਂ ਨੀ, ਅਸੀਂ ਰੰਨ ਨੂੰ ਰੇਵੜੀ ਜਾਣਨੇ ਹਾਂ ।  
ਫੜੀਏ ਚਿੱਥ ਕੇ ਲਈਏ ਲੰਘਾ ਪਲ ਵਿੱਚ, ਤੰਬੂ ਵੈਰ ਦੇ ਨਿਤ ਨਾ ਤਾਣਨੇ ਹਾਂ ।  
ਲੋਕ ਜਾਗਦੇ ਮਹਿਰੀਆਂ ਨਾਲ ਪਰਚਣ, ਅਸੀਂ ਖੁਆਬ ਅੰਦਰ ਮੈਜਾਂ ਮਾਣਨੇ ਹਾਂ ।  
ਲੋਕ ਛਾਣਦੇ ਭੰਗ ਤੇ ਸਰਬਤਾਂ ਨੂੰ, ਅਸੀਂ ਆਦਮੀ ਨਜ਼ਰ ਵਿੱਚ ਛਾਣਨੇ ਹਾਂ ।  
ਫੂਈ ਮਗਰ ਲੱਗੀ ਇਸ ਦੀ ਮੌਤ ਆਹੀ, ਵਾਰਿਸ ਸ਼ਾਹ ਹੁਣ ਮਾਰ ਕੇ ਰਾਣਨੇ ਹਾਂ ।

(ਰੇਵੜੀ=ਰਿਉੜੀ, ਨਜ਼ਰ ਵਿੱਚ ਛਾਣਨਾ=ਜਾਚਣਾ, ਰਾਣਨੇ=ਪੈਰਾਂ ਥੱਲੇ ਮਿਧਣਾਂ)

## 359. ਰਾਂਝਾ-ਇਹ ਨਾ ਭਲੇ

ਜੇਠ ਮੀਂਹ ਤੇ ਸਿਆਲ ਨੂੰ ਵਾਉ ਮੰਦੀ, ਕਟਕ ਮਾਘ ਵਿੱਚ ਮਨ੍ਹਾ ਹਨ੍ਹੇਰੀਆਂ ਨੀ ।  
ਰੇਵਣ ਵਿਆਹ ਵਿੱਚ ਗਾਵਣਾ ਵਿੱਚ ਸਿਆਪੇ, ਸਤਰ ਮਜਲਸਾਂ ਕਰਨ ਮੰਦੇਰੀਆਂ ਨੀ ।  
ਚੁਗਲੀ ਖਾਵੰਦਾਂ ਦੀ ਬਦੀ ਨਾਲ ਮੀਏਂ ਖਾਇ ਲੂਣ ਹਰਾਮ ਬਦ-ਖ਼ੈਰੀਆਂ ਨੀ ।  
ਹੁਕਮ ਹੱਥ ਕਮਜ਼ਾਤ ਦੇ ਸੱਪ ਦੇਣਾ, ਨਾਲ ਦੇਸਤਾਂ ਕਰਨੀਆਂ ਵੈਰੀਆਂ ਨੀ ।  
ਚੋਰੀ ਨਾਲ ਰਫ਼ੀਕ ਦੇ ਦਗ਼ਾ ਪੀਰਾਂ, ਪਰ ਨਾਰ ਪਰ ਮਾਲ ਉਸੀਰੀਆਂ ਨੀ ।  
ਗ਼ੀਬਤ ਤਰਕ ਸਲਵਾਤ ਤੇ ਝੂਠ ਮਸਤੀ, ਦੂਰ ਕਰਨ ਫਰਿਸ਼ਤਿਆਂ ਤੀਰੀਆਂ ਨੀ ।  
ਲੜਣ ਨਾਲ ਫਕੀਰ ਸਰਦਾਰ ਯਾਰੀ, ਕੱਢ ਘੱਤਣਾ ਮਾਲ ਵਸੇਰੀਆਂ ਨੀ ।  
ਮੁੜਣ ਕੋਲ ਜ਼ਬਾਨ ਦਾ ਫਿਰਨ ਪੀਰਾਂ, ਬੁਰਿਆਂ ਦਿਨਾਂ ਦਿਆਂ ਇਹ ਭੀ ਫੇਰੀਆਂ ਨੀ ।  
ਮੇਰੇ ਨਾਲ ਜੇ ਖੇੜਿਆਂ ਵਿੱਚ ਹੋਈ, ਖ਼ਚਰਵਾਦੀਆਂ ਇਹ ਸਭ ਤੇਰੀਆਂ ਨੀ ।  
ਭਲੇ ਨਾਲ ਭਲਿਆਈਆਂ ਬਦੀ ਬੁਰਿਆਂ, ਯਾਦ ਰੱਖ ਨਸੀਹਤਾਂ ਮੇਰੀਆਂ ਨੀ ।  
ਬਿਨਾਂ ਹੁਕਮ ਦੇ ਮਰਨ ਨਾ ਉਹ ਬੰਦੇ, ਸਾਬਤ ਜਿੰਨ੍ਹਾਂ ਦੇ ਰਿਜ਼ਕ ਦੀਆਂ ਢੇਰੀਆਂ ਨੀ ।  
ਬਦਰੰਗ ਨੂੰ ਰੰਗ ਕੇ ਰੰਗ ਲਾਇਉ, ਵਾਹ ਵਾਹ ਇਹ ਕੁਦਰਤਾਂ ਤੇਰੀਆਂ ਨੀ ।  
ਏਹਾ ਘੱਤ ਕੇ ਜਾਦੂੜਾ ਕਰੂੰ ਕਮਲੀ, ਪਈ ਗਿਰਦ ਮੇਰੇ ਘੱਤੀਂ ਫੇਰੀਆਂ ਨੀ ।  
ਵਾਰਿਸ ਸ਼ਾਹ ਅਸਾਂ ਨਾਲ ਜਾਦੂਆਂ ਦੇ, ਕਈ ਰਾਣੀਆਂ ਕੀਤੀਆਂ ਚੇਰੀਆਂ ਨੀ ।

(ਮਜਲਿਸ=ਮਹਿਫਲ, ਖਾ ਲੂਣ ਕਰੇ ਬਦਖੈਰੀਆਂ=ਨਮਕਹਰਾਮੀ, ਰਫੀਕ=ਸਾਥੀ, ਪਰ ਨਾਰ=ਪਰਾਈ ਇਸਤਰੀ, ਪਰ ਮਾਲ=ਪਰਾਇਆ ਮਾਲ, ਉਸੀਰੀ=ਕਿਸੇ ਚੀਜ਼ ਨੂੰ ਪ੍ਰਾਪਤ ਕਰਨ ਲਈ ਹਰ ਵੇਲੇ ਕੁੜਨਾ, ਸੜਣਾਂ, ਗ਼ੀਬਤ=ਚੁਗਲੀ, ਤੀਰੀ=ਉੜਾਨ, ਚੇਰੀ=ਚੇਲੀ)

### 360. ਸਹਿਤੀ

ਅਸਾਂ ਜਾਦੂੜੇ ਘੋਲ ਕੇ ਸਭ ਪੀਤੇ, ਕਰਾਂ ਬਾਵਰੇ ਜਾਦੂਆਂ ਵਾਲਿਆਂ ਨੂੰ ।  
ਰਾਜੇ ਭੇਜ ਜਿਹੇ ਕੀਤੇ ਚਾ ਘੋੜੇ, ਨਹੀਂ ਜਾਣਦਾ ਸਾਡਿਆਂ ਚਾਲਿਆਂ ਨੂੰ ।  
ਸਕੇ ਭਾਈਆਂ ਨੂੰ ਕਰਨ ਨਫਰ ਰਾਜੇ, ਅਤੇ ਰਾਜ ਬਹਾਂਵਦੇ ਸਾਲਿਆਂ ਨੂੰ ।  
ਸਿਰਕੱਪ ਰਸਾਲੂ ਨੂੰ ਵਖਤ ਪਾਇਆ, ਘਤ ਮਕਰ ਦੇ ਰੌਲਿਆਂ ਰਾਲਿਆਂ ਨੂੰ ।  
ਰਾਵਣ ਲੰਕ ਲੁਟਾਇਕੇ ਗਰਦ ਹੋਇਆ, ਸੀਤਾ ਵਾਸਤੇ ਭੇਖ ਵਿਖਾਲਿਆਂ ਨੂੰ ।  
ਯੂਸਫ ਬੰਦ ਵਿੱਚ ਪਾ ਜਹੀਰ ਕੀਤਾ, ਸੱਸੀ ਵਖਤ ਪਾਇਆ ਉਠਾਂ ਵਾਲਿਆਂ ਨੂੰ ।  
ਰਾਂਝਾ ਚਾਰ ਕੇ ਮਹੀਂ ਫਕੀਰ ਹੋਇਆ, ਹੀਰ ਮਿਲੀ ਜੇ ਖੇਤਿਆਂ ਸਾਲਿਆਂ ਨੂੰ ।  
ਰੋਡਾ ਵੱਢ ਕੇ ਡੱਕਰੇ ਨਦੀ ਪਾਇਆ, ਤੇ ਜਲਾਲੀ ਦੇ ਵੇਖ ਲੈ ਚਾਲਿਆਂ ਨੂੰ ।  
ਫੇਗੂ ਉਮਰ ਬਾਦਸ਼ਾਹ ਖੁਆਰ ਹੋਇਆ, ਮਿਲੀ ਮਾਰਵਣ ਢੋਲ ਦੇ ਰਾਲਿਆਂ ਨੂੰ ।  
ਵਲੀ ਬਲਮ ਬਾਉਰ ਈਮਾਨ ਦਿੱਤਾ, ਵੇਖ ਡੋਬਿਆ ਬੰਦਗੀ ਵਾਲਿਆਂ ਨੂੰ ।  
ਮਹੀਂਵਾਲ ਤੋਂ ਸੇਹਣੀ ਰਹੀ ਏਵੇਂ, ਹੋਰ ਪੁਛ ਲੈ ਇਸਕ ਦੇ ਭਾਲਿਆਂ ਨੂੰ ।  
ਅਠਾਰਾਂ ਖੂਹਣੀ ਕਟਕ ਲੜ ਮੇਏ ਪਾਂਡੇ, ਡੋਬ ਡਾਬ ਕੇ ਖੱਟਿਆ ਘਾਲਿਆਂ ਨੂੰ ।  
ਰੰਨਾ ਮਾਰ ਲੜਾਏ ਇਮਾਮ-ਜਾਦੇ, ਮਾਰ ਘੱਤਿਆ ਪੀਰੀਆਂ ਵਾਲਿਆਂ ਨੂੰ ।  
ਵਾਰਿਸ ਸ਼ਾਹ ਤੂੰ ਜੇਗੀਆ ਕੋਣ ਹੁੰਨੈ, ਓੜਕ ਭਰੋਗਾ ਸਾਡਿਆਂ ਹਾਲਿਆਂ ਨੂੰ ।

(ਘੋਲ ਕੇ ਪੀਤੇ=ਖਤਮ ਕਰ ਦਿੱਤੇ, ਨਫਰ=ਗੁਲਾਮ, ਦਾਸ, ਜਹੀਰ=ਦੁਖੀ, ਸਿਰਕੱਪ=ਗੱਖਰਫਤਿ ਹੂਡੀ ਰਾਜਾ ਜੇ ਵੈਰੀਆਂ ਦੇ ਸਿਰ ਕਪ (ਵਢ) ਲੈਂਦਾ ਸੀ। ਰਸਾਲੂ=ਸਲਵਾਨ ਦਾ ਪੁੱਤਰ ਅਤੇ ਪੂਰਨ ਭਗਤ ਦਾ ਭਰਾ, ਰਾਲਿਆਂ=ਮਿਲਾਪ, ਫੇਗੂ ਉਮਰ=ਉਮਰ ਸੂਮਰ ਸਿੰਧ ਦਾ ਇੱਕ ਅਮੀਰ ਜੋ ਅਰਬੀ ਨਸਲ ਦਾ ਸੀ । ਜਦ ਢੋਲਾ ਮਾਰਵਣ ਨੂੰ ਲੈ ਕੇ ਪੁਗਲ ਤੋਂ ਗਿਆ ਤਾਂ ਰਾਹ ਵਿੱਚ ਇਸ ਅਮੀਰ ਨੇ ਮਾਰਵਣ ਨੂੰ ਖੇਹਣ ਦਾ ਯਤਨ ਕੀਤਾ ਪਰ ਮਾਰਵਣ ਦੇ ਇਸ਼ਾਰੇ ਨਾਲ ਢੋਲੇ ਨੇ ਓਥੋਂ ਅਪਣਾ ਉਠ, ਜਿਸ ਦੀ ਇੱਕ ਲੱਤ ਬੱਧੀ ਸੀ, ਉਸੇ ਤਰ੍ਹਾਂ ਭਜਾ ਲਿਆ ਅਤੇ ਰਾਈ ਨੂੰ ਬਚਾ ਕੇ ਲੈ ਗਿਆ, ਵਲੀ ਬਲਮ ਬਾਉਰ=ਕੁਰਬਾਨੀਆਂ ਦਾ ਇੱਕ ਮਸ਼ਹੂਰ ਵਲੀ । ਜਦ ਹਜ਼ਰਤ ਮੂਸਾ ਨੇ ਮਦਾਇਨ ਵਾਲਿਆਂ ਉਪਰ ਹਮਲਾ ਕੀਤਾ ਤਾਂ ਓਥੋਂ ਦੇ ਬਾਦਸ਼ਾਹ ਨੇ ਬਲਮ ਬਾਉਰ ਨੂੰ ਕਿਹਾ ਕਿ ਉਹ ਮੂਸਾ ਨੂੰ ਬਦ ਦੁਆਂ ਦੇਵੇ । ਉਹਨੇ ਬਦਦੁਆ ਲਈ ਹੱਥ ਉਪਰ ਨੂੰ ਚੁੱਕੇ ਪਰ ਮੂੰਹੋਂ ਬਦਦੁਆ ਨਾ ਨਿਕਲੀ, ਅਠਾਰਾਂ ਖੂਹਣੀ=ਮਹਾਂਭਾਰਤ ਦੇ ਯੁੱਧ ਵਿੱਚ, ਆਖਿਆ ਜਾਂਦਾ ਹੈ ਕਿ ਦੇਵੇਂ ਪਾਸਿਆਂ ਦੀਆਂ ਫੌਜਾਂ ਦੀ ਗਿਣਤੀ ਅਠਾਰਾਂ ਖੂਹਣੀਆਂ ਸੀ । ਪਾਂਡਿਆਂ ਦਾ ਲਸਕਰ ਸਤ ਖੂਹਣੀਆਂ ਅਤੇ ਕੋਰਵਾਂ ਦਾ ਗਿਆਰਾਂ ਖੂਹਣੀਆਂ, ਹਾਲੇ ਭਰਨੇ=ਖਰਾਜ ਭਰਨਾ, ਮਾਲੀਆ ਜਾਂ ਮਾਮਲਾ, ਇਮਾਮ-ਜਾਦੇ= ਇਮਾਮ ਹਸਨ ਹਜ਼ਰਤ ਅਲੀ ਦੇ ਵੱਡੇ ਪੁੱਤਰ (24. 670 ਈ), ਹਜ਼ਰਤ ਅਲੀ ਦੇ ਸ਼ਹੀਦ ਹੋਣ ਪਿੱਛੋਂ ਕੂਫਾ ਦੇ ਲੋਕਾਂ ਇਨ੍ਹਾਂ ਨੂੰ ਛੇ ਕੁ ਮਹੀਨੇ ਖਲੀਫਾ ਮੰਨ ਲਿਆ । ਅਮੀਰ ਮੁਆਵੀਆ ਨਾਲ ਕੁਝ ਇੱਕ ਸ਼ਰਤਾਂ ਤੇ ਆਪ ਨੇ ਉਸ ਦੇ ਹੱਕ ਵਿੱਚ ਖਿਲਾਫਤ ਛੱਡ ਦਿੱਤੀ । ਮੁਆਵੀਆਂ ਦੇ ਮਰਨ ਪਿੱਛੋਂ ਉਹਦਾ ਪੁੱਤਰ ਤਖਤ ਤੇ ਬੈਠਾ । ਉਸ ਨੇ ਜੈਨਬ ਨਾਮੀ ਬੀਵੀ ਰਾਹੀਂ ਇਮਾਮ ਹਸਨ ਨੂੰ ਜਹਿਰ ਦਵਾ ਦਿੱਤੀ)

### 361. ਰਾਂਝਾ

ਆ ਨੱਢੀਏ ਗ਼ੈਬ ਕਿਉਂ ਵਿੱਢਿਆ ਈ, ਸਾਡੇ ਨਾਲ ਕੀ ਰਿੱਕਤਾਂ ਚਾਈਆਂ ਨੀ ।  
ਕਰੋਂ ਨਰਾਂ ਦੇ ਨਾਲ ਬਰਾਬਰੀ ਕਿਉਂ, ਆਖ ਤੁਸਾਂ ਵਿੱਚ ਕੀ ਭਲਿਆਈਆਂ ਨੀ ।  
ਬੇਕਸਾਂ ਦਾ ਕੋਈ ਨਾ ਰੱਬ ਬਾਝੋਂ, ਤੁਸੀਂ ਦੇਵੇਂ ਨਿਨਾਣ ਭਰਜਾਈਆਂ ਨੀ ।  
ਜਿਹੜਾ ਰੱਬ ਦੇ ਨਾਂਉ ਤੇ ਭਲਾ ਕਰਸੀ, ਅੱਗੇ ਮਿਲਣਗੀਆਂ ਉਸ ਭਲਿਆਈਆਂ ਨੀ ।  
ਅੱਗੇ ਤਿਨ੍ਹਾਂ ਦਾ ਹਾਲ ਜ਼ਬੂਨ ਹੋਸੀ, ਵਾਰਿਸ ਸ਼ਾਹ ਜੇ ਕਰਨ ਬੁਰਿਆਈਆਂ ਨੀ ।

(ਗ਼ੈਬ ਵਿਢਨਾ=ਵਾਧੂ ਦੀ ਲੜਾਈ ਛੇੜਣੀ, ਬੇਕਸ=ਕਮਜ਼ੋਰ, ਨਿਮਾਣਾ, ਜ਼ਬੂਨ =ਬੁਰਾ)

### 362. ਤਥਾ

ਮਰਦ ਸਾਦ ਹਨ ਚਿਹਰੇ ਨੇਕੀਆਂ ਦੇ, ਸੂਰਤ ਰੰਨ ਦੀ ਮੀਮ ਮੈਕੂਫ ਹੈ ਨੀ ।  
ਮਰਦ ਆਲਮ ਫਾਜ਼ਲ ਅੱਜਲ ਕਾਬਲ, ਕਿਸੇ ਰੰਨ ਨੂੰ ਕੋਣ ਵਕੂਫ ਹੈ ਨੀ ।  
ਸਬਰ ਫਰ੍ਹਾ ਹੈ ਮੰਨਿਆ ਨੇਕ ਮਰਦਾਂ, ਏਥੇ ਸਬਰ ਦੀ ਵਾਗ ਮਾਤੂਫ ਹੈ ਨੀ ।  
ਦਫਤਰ ਮਕਰ ਫਰੇਬ ਤੇ ਖਚਰਵਾਈਆਂ, ਏਹਨਾਂ ਪਿਸਤਿਆਂ ਵਿੱਚ ਮਲਫੂਫ ਹੈ ਨੀ ।  
ਰੰਨ ਰੋਸ਼ਮੀ ਕੱਪੜਾ ਮਨ੍ਹਾ ਮੁਸਲੇ, ਮਰਦ ਜੰਜਕੀਦਾਰ ਮਸਰੂਫ ਹੈ ਨੀ ।  
ਵਾਰਿਸ ਸ਼ਾਹ ਵਲਾਇਤੀ ਮਰਦ ਮੇਵੇ, ਅਤੇ ਰੰਨ ਮਸਵਾਕ ਦਾ ਸੂਫ ਹੈ ਨੀ ।

(ਸਾਦ=ਸਾਦੇ, ਨਿਰਾਸ਼ਰੇ, ਮੈਕੂਫ=ਰੱਦ ਕੀਤੀ ਹੋਈ, ਵਕੂਫ=ਅਕਲ, ਸਮਝ, ਫਰ੍ਹਾ=ਲਗਾਮ, ਮਾਤੂਫ=ਮੁੜੀ ਹੋਈ, ਮਲਫੂਫ=ਲਪੇਟਿਆ ਹੋਇਆ, ਮਸਰੂਫ=ਮਾਣਯੋਗ, ਮਸਵਾਕ=ਦਾਤਣ, ਸੂਫ=ਚਿਥਿਆ ਹੋਇਆ ਬੁਰਸ ਵਰਗਾ)

### 363. ਸਹਿਤੀ-ਇਹ ਜਹਾਨ ਤੇ ਭਲੇ

ਦੇਸਤ ਸੇਈ ਜੇ ਬਿਪਤ ਵਿੱਚ ਭੀੜ ਕੱਟੇ, ਯਾਰ ਸੇਈ ਜੇ ਜਾਨ ਕੁਰਬਾਨ ਹੋਵੇ ।  
ਸ਼ਾਹ ਸੇਈ ਜੇ ਕਾਲ ਵਿੱਚ ਭੀੜ ਕੱਟੇ, ਕੁਲ ਪਾਤ ਦਾ ਜੇ ਨਿਗਾਹਬਾਨ ਹੋਵੇ ।  
ਗਾਉਂ ਸੇਈ ਜੇ ਸਿਆਲ ਵਿਚ ਦੁੱਧ ਦੇਵੇ, ਬਾਦਸ਼ਾਹ ਜੇ ਨਿੱਤ ਸੱਬਾਨ ਹੋਵੇ ।  
ਨਾਰ ਸੇਈ ਜੇ ਮਾਲ ਬਿਨ ਬੈਠ ਜਾਲੇ, ਪਿਆਦਾ ਸੇਈ ਜੇ ਭੂਤ ਮਸਾਣ ਹੋਵੇ ।  
ਇਮਸਾਕ ਹੈ ਅਸਲ ਅਫ਼ੀਮ ਬਾਝੋਂ, ਗੁੱਸੇ ਬਿਨਾ ਫਕੀਰ ਦੀ ਜਾਨ ਹੋਵੇ ।  
ਰੋਗ ਸੇਈ ਜੇ ਨਾਲ ਇਲਾਜ ਹੋਵੇ, ਤੀਰ ਸੇਈ ਜੇ ਨਾਲ ਕਮਾਨ ਹੋਵੇ ।  
ਕੰਜਰ ਸੇਈ ਜੇ ਗ਼ੈਰਤਾਂ ਬਾਝ ਹੋਵਣ, ਜਿਵੇਂ ਭਾਂਬੜਾ ਬਿਨਾਂ ਇਸ਼ਨਾਨ ਹੋਵੇ ।  
ਕਸਬਾ ਸੇਈ ਜੇ ਵੈਰ ਬਿਨ ਪਿਆ ਵੱਸੇ, ਜੱਲਾਦ ਜੇ ਮਿਹਰ ਬਿਨ ਖਾਨ ਹੋਵੇ ।  
ਕਵਾਰੀ ਸੇਈ ਜੇ ਕਰੇ ਹਿਆ ਬਹੁਤੀ, ਨੀਵੀਂ ਨਜ਼ਰ ਤੇ ਬਾਝ ਜ਼ਬਾਨ ਹੋਵੇ ।  
ਬਿਨਾ ਚੋਰ ਤੇ ਜੰਗ ਦੇ ਦੇਸ ਵਸੇ, ਪਟ ਸੂਈ ਬਿਨ ਅੰਨ ਦੀ ਪਾਣ ਹੋਵੇ ।  
ਸਈਅਦ ਸੇਈ ਜੇ ਸੂਮ ਨਾ ਹੋਵੇ ਕਾਇਰ, ਜ਼ਾਨੀ ਸਿਆਹ ਤੇ ਨਾ ਕਹਿਰਵਾਨ ਹੋਵੇ ।  
ਚਾਕਰ ਔਰਤਾਂ ਸਦਾ ਬੇਉਜ਼ਰ ਹੋਵਣ, ਅਤੇ ਆਦਮੀ ਬੇਨੁਕਸਾਨ ਹੋਵੇ ।  
ਪਰ੍ਹਾਂ ਜਾ ਵੇ ਭੇਸੀਆ ਚੋਬਰਾ ਵੇ, ਮਤਾਂ ਮੰਗਣੋਂ ਕੋਈ ਵਧਾਣ ਹੋਵੇ ।  
ਵਾਰਿਸ ਸ਼ਾਹ ਫਕੀਰ ਬਿਨ ਹਿਰਸ ਗ਼ਫਲਤ, ਯਾਰ ਰੱਬ ਦੀ ਵਿੱਚ ਮਸਤਾਨ ਹੋਵੇ ।

(ਕੁਲ ਪਾਤ=ਖਾਨਦਾਨ ਦੀ ਇੱਜ਼ਤ, ਸ਼ਬਾਨ=ਰਖਿਅਕ ਆਜ਼ਾਦੀ, ਇਮਸਾਕ=ਬੰਧੇਜ, ਬਾਝ ਜ਼ਬਾਨ=ਘਟ ਬੋਲੇ, ਜ਼ਾਨੀ=ਭੋਗੀ, ਸੂਮ=ਕੰਜੂਸ, ਵਧਾਣ=ਵਾਧਾ)

### 364. ਰਾਂਝਾ

ਕਾਰ ਸਾਜ਼ ਹੈ ਰੱਬ ਤੇ ਫੇਰ ਦੈਲਤ, ਸੱਭੇ ਮਿਹਨਤਾਂ ਪੇਟ ਦੇ ਕਾਰਨੇ ਨੀ ।  
 ਪੇਟ ਵਾਸਤੇ ਫਿਰਨ ਅਮੀਰ ਦਰ ਦਰ, ਸੱਯਦ-ਜ਼ਾਦਿਆਂ ਨੇ ਗਏ ਚਾਰਨੇ ਨੀ ।  
 ਪੇਟ ਵਾਸਤੇ ਪਰੀ ਤੇ ਹੂਰ-ਜ਼ਾਦਾਂ, ਜਾਣ ਜਿੰਨ ਤੇ ਭੂਤ ਦੇ ਵਾਰਨੇ ਨੀ ।  
 ਪੇਟ ਵਾਸਤੇ ਰਾਤ ਨੂੰ ਛੇਡ ਘਰ ਦਰ, ਹੋਇ ਪਾਹਰੂ ਹੋਕਰੇ ਮਾਰਨੇ ਨੀ ।  
 ਪੇਟ ਵਾਸਤੇ ਸਭ ਖ਼ਰਾਬੀਆਂ ਨੇ, ਪੇਟ ਵਾਸਤੇ ਖ਼ੂਨ ਗੁਜ਼ਾਰਨੇ ਨੀ ।  
 ਪੇਟ ਵਾਸਤੇ ਫ਼ਕਰ ਤਸਲੀਮ ਤੋੜਣ, ਸਭੇ ਸਮਝ ਲੈ ਰੰਨੇ ਗਵਾਰਨੇ ਨੀ ।  
 ਏਸ ਜ਼ਿਮੀਂ ਨੂੰ ਵਾਹੁੰਦਾ ਮੁਲਕ ਮੁੱਕਾ, ਅਤੇ ਹੋ ਚੁੱਕੇ ਵੱਡੇ ਕਾਰਨੇ ਨੀ ।  
 ਗਾਹਵਣ ਹੋਰ ਤੇ ਰਾਹਕ ਨੇ ਹੋਰ ਇਸ ਦੇ, ਖ਼ਾਵੰਦ ਹੋਰ ਦਮ ਹੋਰਨਾਂ ਮਾਰਨੇ ਨੀ ।  
 ਮਿਹਰਬਾਨ ਜੇ ਹੋਵੇ ਫ਼ਕੀਰ ਇੱਕ ਪਲ, ਤੁਸਾਂ ਜਿਹੇ ਕਰੋੜ ਲੱਖ ਤਾਰਨੇ ਨੇ ।  
 ਨੇਕ ਮਰਦ ਤੇ ਨੇਕ ਹੀ ਹੋਵੇ ਔਰਤ, ਉਹਨਾਂ ਦੇਹਾਂ ਨੇ ਕੰਮ ਸਵਾਰਨੇ ਨੀ ।  
 ਵਾਰਿਸ ਸ਼ਾਹ ਜੇ ਰੰਨ ਨੇ ਮਿਹਰ ਕੀਤੀ, ਭਾਂਡੇ ਬੋਲ ਕੇ ਹੀ ਮੂਹਰੇ ਮਾਰਨੇ ਨੀ ।

(ਕਾਰ ਸਾਜ਼=ਕੰਮ ਬਣਾਉਣ ਵਾਲਾ, ਹੋਕਰੇ=ਲਲਕਾਰੇ, ਰਾਹਕ=ਕਾਸਤਕਾਰ)

### 365. ਸਹਿਤੀ

ਰੱਬ ਜੇਡ ਨਾ ਕੋਈ ਹੈ ਜੱਗ ਦਾਤਾ, ਜ਼ਿਮੀਂ ਜੇਡ ਨਾ ਕਿਸੇ ਦੀ ਸਾਬਰੀ ਵੇ ।  
 ਮਝੀਂ ਜੇਡ ਨਾ ਕਿਸੇ ਦੇ ਹੋਣ ਜੇਰੇ, ਰਾਜ ਹਿੰਦ ਪੰਜਾਬ ਦਾ ਬਾਬਰੀ ਵੇ ।  
 ਚੰਦ ਜੇਡ ਚਾਲਾਕ ਨਾ ਸਰਦ ਕੋਈ, ਹੁਕਮ ਜੇਡ ਨਾ ਕਿਸੇ ਅਕਾਬਰੀ ਵੇ ।  
 ਬੁਰਾ ਕਸਬ ਨਾ ਨੈਕਰੀ ਜੇਡ ਕੋਈ, ਯਾਦ ਹੱਕ ਦੀ ਜੇਡ ਅਕਾਬਰੀ ਵੇ ।  
 ਮੌਤ ਜੇਡ ਨਾ ਸਖ਼ਤ ਹੈ ਕੋਈ ਚਿੱਠੀ, ਓਥੇ ਕਿਸੇ ਦੀ ਨਹੀਉਂ ਨਾਬਰੀ ਵੇ ।  
 ਮਾਲਜ਼ਾਦੀਆਂ ਜੇਡ ਨਾ ਕਸਬ ਭੈੜਾ, ਕਮਜ਼ਾਤ ਨੂੰ ਹੁਕਮ ਹੈ ਖ਼ਾਬਰੀ ਵੇ ।  
 ਰੰਨ ਵੇਖਣੀ ਐਬ ਫ਼ਕੀਰ ਤਾਈਂ, ਭੂਤ ਵਾਂਗ ਹੈ ਸਿਰਾਂ ਤੇ ਟਾਬਰੀ ਵੇ ।  
 ਵਾਰਿਸ ਸ਼ਾਹ ਸੈਤਾਨ ਦੇ ਅਮਲ ਤੇਰੇ, ਦਾੜੀ ਸੇਖ਼ ਦੀ ਹੋ ਗਈ ਝਾਬਰੀ ਵੇ ।

(ਸਾਬਰੀ=ਸਬਰ, ਬਾਬਰੀ=ਬਾਬਰ ਦਾ ਰਾਜ, ਅਕਾਬਰੀ=ਵਡਿਆਈ,  
 ਨਾਬਰੀ=ਨਾਂਹ, ਇਨਕਾਰ, ਖ਼ਾਬਰੀ=ਟੁੱਟੀ ਸੜ੍ਹਕ, ਝਾਬਰੀ=ਐਬ ਢਕਣ  
 ਦਾ ਇੱਕ ਵਸੀਲਾ)

### 366. ਰਾਂਝਾ

ਰੰਨ ਵੇਖਣੀ ਐਬ ਹੈ ਅੰਨ੍ਹਿਆਂ ਨੂੰ, ਰੱਬ ਅੱਖੀਆਂ ਦਿੱਤੀਆਂ ਵੇਖਣੇ ਨੂੰ ।  
 ਸਭ ਖ਼ਲਕ ਦਾ ਵੇਖ ਕੇ ਲਉ ਮੁਜਰਾ, ਕਰੇ ਦੀਦ ਇਸ ਜਗ ਦੇ ਪੇਖਣੇ ਨੂੰ ।  
 ਰਾਉ ਰਾਜਿਆਂ ਸਿਰਾਂ ਦੇ ਦਾਉ ਲਾਏ, ਜਰਾ ਜਾਇ ਕੇ ਅੱਖੀਆਂ ਸੇਕਣੇ ਨੂੰ ।  
 ਸੱਭਾ ਦੀਦ ਮੁਆਫ਼ ਹੈ ਆਸ਼ਕਾਂ ਨੂੰ, ਰੱਬ ਨੈਣ ਦਿੱਤੇ ਜਗ ਵੇਖਣੇ ਨੂੰ ।  
 ਮਹਾਂ ਦੇਵ ਜਹਿਆਂ ਪਾਰਬਤੀ ਅੱਗੇ, ਕਾਮ ਲਿਆਉਂਦਾ ਸੀ ਮਥਾ ਟੇਖਣੇ ਨੂੰ ।  
 ਇਜ਼ਰਾਈਲ ਹੱਥ ਕਲਮ ਲੈ ਵੇਖਦਾ ਈ, ਤੇਰਾ ਨਾਮ ਇਸ ਜਗ ਤੋਂ ਛੇਕਣੇ ਨੂੰ ।  
 ਵਾਰਿਸ ਸ਼ਾਹ ਮੀਆਂ ਰੇਜ਼ ਹਸਰ ਦੇ ਨੂੰ, ਅੰਤ ਸੱਦੀਏਂਗਾ ਲੇਖਾ ਲੇਖਣੇ ਨੂੰ ।

(ਲਉ ਮੁਜਰਾ=ਸਲਾਮ ਕਬੂਲ ਕਰੋ, ਛੇਕਣਾ=ਰਦ ਕਰ ਦੇਣਾ, ਲੇਖਾ ਲੇਖਣੇ  
 ਨੂੰ =ਕੀਤੇ ਕੰਮਾਂ ਦਾ ਲੇਖਾ ਦੇਣ ਲਈ)

### 367. ਸਹਿਤੀ

ਜੇਹੀ ਨੀਤ ਹਈ ਤੇਹੀ ਮੁਰਾਦ ਮਿਲੀਆ, ਘਰੇ ਘਰੀ ਛਾਈ ਸਿਰ ਪਾਵਨਾ ਹੰੈ ।  
 ਫਿਰੋਂ ਮੰਗਦਾ ਭੱਕਦਾ ਖ਼ੁਆਰ ਹੁੰਦਾ, ਲਖ ਦੜੀ ਪਖੰਡ ਕਮਾਵਣਾ ਹੈਂ ।  
 ਸਾਨੂੰ ਰੱਬ ਨੇ ਦੁੱਧ ਤੇ ਦਹੀਂ ਦਿੱਤਾ, ਹੱਥ ਖਾਵਣਾ ਅਤੇ ਹੰਢਾਵਣਾ ਹੈਂ ।  
 ਸੋਇਨਾ ਰੁੱਪੜਾ ਪਹਿਨ ਕੇ ਅਸੀਂ ਬਹੀਏ, ਵਾਰਿਸ ਸ਼ਾਹ ਕਿਉਂ ਜੀਉ ਭਰਮਾਵਣਾ ਹੈਂ ।

(ਛਾਈ=ਸੁਆਹ, ਸੋਇਨਾ ਰੁਪੜਾ=ਸੋਨਾ ਚਾਂਦੀ)

### 368. ਰਾਂਝਾ

ਸੋਇਨਾ ਰੁਪੜਾ ਸ਼ਾਨ ਸਵਾਈਆਂ ਦਾ, ਤੂੰ ਤਾਂ ਨਹੀਂ ਅਸੀਲ ਨੀ ਗੋਲੀਏ ਨੀ ।  
 ਗਧਾ ਉੜਦਕਾਂ ਨਾਲ ਨਾ ਹੋਇ ਘੋੜਾ, ਬਾਂਝ ਪਰੀ ਨਾ ਹੋਏ ਯਰੋਲੀਏ ਨੀ ।  
 ਰੰਗ ਗੋਰੜੇ ਨਾਲ ਤੂੰ ਜਗ ਮੁੱਠਾ, ਵਿੱਚੋਂ ਗੁਣਾਂ ਦੇ ਕਾਰਨੇ ਪੋਲੀਏ ਨੀ ।  
 ਵਿਹੜੇ ਵਿੱਚ ਤੂੰ ਕੰਜਰੀ ਵਾਂਗ ਨੱਚੋ, ਚੇਰਾਂ ਯਾਰਾਂ ਦੇ ਵਿੱਚ ਵਿਚੋਲੀਏ ਨੀ ।  
 ਅਸਾਂ ਪੀਰ ਕਿਹਾ ਤੂੰ ਹੀਰ ਆਖੋ, ਭੁਲ ਗਈ ਹੈ ਸੁਣਨ ਵਿੱਚ ਭੋਲੀਏ ਨੀ ।  
 ਅੰਤ ਇਹ ਜਹਾਨ ਹੈ ਛੱਡ ਜਾਣਾ, ਐਡੇ ਕੁਫ਼ਰ ਅਪਰਾਧ ਕਿਉਂ ਤੋਲੀਏ ਨੀ ।  
 ਫਕਰ ਅਸਲ ਅੱਲਾਹ ਦੀ ਹੈਣ ਮੂਰਤ, ਅੱਗੇ ਰੱਬ ਦੇ ਝੂਠ ਨਾ ਬੋਲੀਏ ਨੀ ।  
 ਹੁਸਨ ਮੱਤੀਏ ਬੂਬਕੇ ਸੋਇਨ ਚਿੜੀਏ, ਨੈਣਾਂ ਵਾਲੀਏ ਸ਼ੇਖ਼ ਮਮੇਲੀਏ ਨੀ ।  
 ਤੈਂਡਾ ਭਲਾ ਥੀਏ ਸਾਡਾ ਛੱਡ ਪਿੱਛਾ, ਅੱਬਾ ਜਿਉਣੀਏ ਆਲੀਏ ਭੋਲੀਏ ਨੀ ।  
 ਵਾਰਿਸ ਸ਼ਾਹ ਕੀਤੀ ਗੱਲ ਹੋਇ ਚੁੱਕੀ, ਮੂਤ ਵਿੱਚ ਨਾ ਮੱਛੀਆਂ ਟੋਲੀਏ ਨੀ ।

(ਅਸੀਲ=ਭਲੀ ਮਾਨਸ, ਯਰੋਲੀਏ=ਰਾਂਝਾ ਨਫ਼ਰਤ ਨਾਲ ਸਹਿਤੀ ਨੂੰ ਕਹਿੰਦਾ  
 ਹੈ ਕਿ ਉਹ ਉਹਦੀ ਯਾਰੀ ਬਾਰੇ ਜਾਣਦਾ ਹੈ, ਬੂਬਕੇ=ਬੇਸਮਝ ਕੁਆਰੀ ਕੁੜੀ)

### 369. ਸਹਿਤੀ

ਛੇੜ ਖੁੰਦਰਾਂ ਭੇੜ ਮਚਾਵਣਾ ਏਂ, ਸੇਕਾਂ ਲਿੰਗ ਤੇਰੇ ਨਾਲ ਸੋਟਿਆਂ ਦੇ ।  
 ਅਸੀਂ ਜੱਟੀਆਂ ਮੁਸ਼ਕ ਲਪੇਟੀਆਂ ਹਾਂ, ਨੱਕ ਪਾੜ ਸੁੱਟੇ ਜਿਨ੍ਹਾਂ ਝੋਟਿਆਂ ਦੇ ।  
 ਜਦੋਂ ਮੋਲੀਆਂ ਪਕੜ ਕੇ ਗਿਰਦ ਹੋਈਏ ਪਿਸਤੇ ਕਢੀਏ ਚੀਨਿਆਂ ਕੋਟਿਆਂ ਦੇ ।  
 ਜੁੱਤ ਘੋਰਨੀ ਕੁਤਕੇ ਅਤੇ ਸੋਟੇ, ਇਹ ਇਲਾਜ ਨੇ ਚਿਤੜਾਂ ਮੋਟਿਆਂ ਦੇ ।  
 ਲਪੜ ਸ਼ਾਹ ਦਾ ਬਾਲਕਾ ਸ਼ਾਹ ਝੱਖੜ, ਤੈਥੇ ਵੱਲ ਹਨ ਵੱਡੇ ਲਪੇਟਿਆਂ ਦੇ ।  
 ਵਾਰਿਸ ਸ਼ਾਹ ਰੋਡਾ ਸਿਰ ਕੰਨ ਪਾਟੇ, ਇਹ ਹਾਲ ਚੇਰਾਂ ਯਾਰਾਂ ਖੋਟਿਆਂ ਦੇ ।

(ਖੁੰਦਰਾਂ=ਛੇੜਾਂ ਛੇੜਣੀਆਂ, ਮੋਲੀ=ਨਿੱਕਾ ਮੋਲ੍ਹਾ, ਪਿਸਤਾ=ਕਿਸੇ ਬੀਜ ਦਾ  
 ਮਗਜ਼, ਘੋਰਨੀ=ਚਰਖੇ ਦੀ ਹੱਥੀ, ਲੱਪੜ=ਝਗੜਾਛੂ, ਲਪੇਟਾ=ਵੱਡੀਆਂ ਗੱਪਾਂ  
 ਮਾਰਨ ਵਾਲਾ)

### 370. ਰਾਂਝਾ

ਫਕਰ ਸ਼ੇਰ ਦਾ ਆਖਦੇ ਹੈਣ ਬੁਰਕਾ, ਭੇਤ ਫ਼ਕਰ ਦਾ ਮੂਲ ਨਾ ਖੋਲੀਏ ਨੀ ।  
 ਦੁੱਧ ਸਾਫ਼ ਹੈ ਵੇਖਣਾ ਆਸ਼ਕਾਂ ਦਾ, ਸੱਕਰ ਵਿੱਚ ਪਿਆਜ਼ ਨਾ ਘੋਲੀਏ ਨੀ ।  
 ਸਰੇ ਖ਼ੈਰ ਸੇ ਹੱਸ ਕੇ ਆਣ ਦੀਚੇ, ਲਈਏ ਦੁਆ ਤੇ ਮਿੱਠੜਾ ਬੋਲੀਏ ਨੀ ।  
 ਲਈਏ ਅੱਘ ਚੜ੍ਹਾਇਕੇ ਵੱਧ ਪੈਸਾ, ਪਰ ਤੋਲ ਥੀ ਘੱਟ ਨਾ ਤੋਲੀਏ ਨੀ ।  
 ਬੁਰਾ ਬੋਲ ਨਾ ਰੱਬ ਦੇ ਪੂਰਿਆਂ ਨੂੰ, ਨੀ ਬੇਸ਼ਰਮ ਕੁਪੱਤੀਏ ਲੋਲੀਏ ਨੀ ।  
 ਮਸਤੀ ਨਾਲ ਫ਼ਕੀਰਾਂ ਨੂੰ ਦਏਂ ਗਾਲੀ, ਵਾਰਿਸ ਸ਼ਾਹ ਦੇ ਠੇਕ ਨਾ ਬੋਲੀਏ ਨੀ ।



(ਫਕੀਰ ਸ਼ੇਰ ਦਾ ਬੁਰਕਾ =ਫਕੀਰ ਅਸਲ ਵਿੱਚ ਰੱਬ ਦੇ ਸ਼ੇਰ ਹਨ ਜਿਨ੍ਹਾਂ ਨੇ ਫਕੀਰੀ ਦਾ ਬੁਰਕਾ ਪਾਇਆ ਹੋਇਆ ਹੈ, ਸ਼ੱਕਰ ਵਿੱਚ ਪਿਆਜ਼ ਘੋਲਣਾ= ਕੰਮ ਵਿਗਾੜਣਾ, ਸਰੇ ਖੈਰ=ਜੇ ਖੈਰ (ਭਿਖਿਆ) ਸਰਦੀ ਹੈ, ਦੇ ਠੇਕ=ਕਣਕ ਦੇ ਦੇ ਮੋਟੇ ਰੋਟ ਖਾ ਕੇ)

### 371. ਸਹਿਤੀ

ਅਸੀਂ ਭੂਤ ਦੀ ਅਕਲ ਗਵਾ ਦੇਈਏ, ਸਾਨੂੰ ਲਾ ਬਿਭੂਤ ਡਰਾਉਣਾ ਹੈ।  
ਤ੍ਰਿਵੇਣ ਵੇਖ ਕੇ ਵਹੁਟੀਆਂ ਫੈਲ ਕੁੜੀਆਂ, ਓਥੇ ਕਿੰਗ ਦੀ ਤਾਰ ਵਜਾਉਣਾ ਹੈ।  
ਮੇਰੀ ਭਾਬੀ ਦੇ ਨਾਲ ਤੂੰ ਰਮਜ਼ ਮਾਰੋ, ਭਲਾ ਆਪ ਤੂੰ ਕੌਣ ਸਦਾਉਣਾ ਹੈ।  
ਉਹ ਪਈ ਹੈਰਾਨ ਹੈ ਨਾਲ ਜਹਿਮਤ, ਘੜੀ ਘੜੀ ਕਿਉਂ ਪਿਆ ਅਕਾਉਣਾ ਹੈ।  
ਨਾ ਤੂੰ ਵੈਦ ਨਾ ਮਾਂਦਰੀ ਨਾ ਮੁੱਲਾਂ, ਝਾੜੇ ਗ਼ੈਬ ਦੇ ਕਾਸ ਨੂੰ ਪਾਉਣਾ ਹੈ।  
ਚੋਰ ਚੂਹੜੇ ਵਾਂਗ ਹੈ ਟੇਢ ਤੇਰੀ, ਪਿਆਜਾਪਦਾ ਸਿਰੀ ਭਨਾਉਣਾ ਹੈ।  
ਕਦੀ ਭੂਤਨਾ ਹੋਇਕੇ ਝੁੰਡ ਖੇਲੋ, ਕਦੀ ਜੇਗ ਧਾਰੀ ਬਣ ਆਉਣਾ ਹੈ।  
ਇੱਟ ਸਿੱਟ ਫਗਵਾੜ ਤੇ ਕੁਆਰ ਗੰਦਲ, ਇਹ ਬੂਟੀਆਂ ਖੋਲ੍ਹ ਵਿਖਾਉਣਾ ਹੈ।  
ਦਾਰੂ ਨਾ ਖਿਤਾਬ ਨਾ ਹੱਥ ਸੀਸੀ, ਆਖ ਕਾਸ ਦਾ ਵੈਦ ਸਦਾਉਣਾ ਹੈ।  
ਜਾ ਘਰੋਂ ਅਸਾਡਿਉਂ ਨਿਕਲ ਭੁੱਖੇ, ਹੁਣੇ ਜਟਾਂ ਦੀ ਜੂਟ ਖੇਰਾਉਣਾ ਹੈ।  
ਖੇਰ ਬਾਬਰੀਆਂ ਖਪਰੀ ਭੰਨ ਤੇੜੂੰ, ਹੁਣ ਹੋਰ ਕੀ ਮੂੰਹੋਂ ਅਖਾਉਣਾ ਹੈ।  
ਰੰਨਾ ਬਲਮ ਬਾਉਰ ਦਾ ਦੀਨ ਖੇਹਿਆ, ਵਾਰਿਸ ਸ਼ਾਹ ਤੂੰ ਕੌਣ ਸਦਾਉਣਾ ਹੈ।

(ਰਮਜ਼=ਇਸ਼ਾਰੇ, ਜਹਿਮਤ=ਬੀਮਾਰੀ, ਤਕਲੀਫ਼, ਅਕਾਉਣਾ=ਦੁਖੀ ਕਰਨਾ, ਇੱਟ ਸਿੱਟ, ਫਗਵਾੜ, ਕਵਾਰ ਗੰਦਲ=ਤਿੰਨ ਬੂਟੀਆਂ ਹਨ, ਖੇਰ ਬਾਬਰੀਆ= ਵਾਲ ਪੁਟ ਕੇ)

### 372. ਰਾਂਝਾ

ਅਸਾਂ ਮਿਹਨਤਾਂ ਡਾਢੀਆਂ ਕੀਤੀਆਂ ਨੇ, ਅਨੀ ਗੁੰਡੀਏ ਠਠਰੇ ਜੱਟੀਏ ਨੀ।  
ਕਰਾਮਾਤ ਫਕੀਰ ਦੀ ਵੇਖ ਨਾਹੀ, ਖੈਰ ਰਬ ਤੋਂ ਮੰਗ ਕੁਪੱਤੀਏ ਨੀ।  
ਕੰਨ ਪਾਟਿਆਂ ਨਾਲ ਨਾ ਜਿਦ ਕੀਚੈ, ਅੰਨ੍ਹੇ ਖੂਹ ਵਿੱਚ ਝਾੜ ਨਾ ਘੱਤੀਏ ਨੀ।  
ਮਸਤੀ ਨਾਲ ਤਕੱਬਰੀ ਰਾਤ ਦਿਨੇ, ਕਦੀ ਹੋਸ ਦੀ ਅੱਖ ਪਰੱਤੀਏ ਨੀ।  
ਕੋਈ ਦੁਖ ਤੇ ਦਰਦ ਨਾ ਰਹੇ ਭੇਰਾ, ਝਾੜਾ ਮਿਹਰ ਦਾ ਜਿਨ੍ਹਾਂ ਨੂੰ ਘੱਤੀਏ ਨੀ।  
ਪੜ ਫੂਕੀਏ ਇੱਕ ਅਜਮਤ ਸੈਫੀ, ਜੜ ਜਿੰਨ ਤੇ ਭੂਤ ਦੀ ਪੱਟੀਏ ਨੀ।  
ਤੇਰੀ ਭਾਬੀ ਦੇ ਦੁਖੜੇ ਦੂਰ ਹੋਵਣ, ਅਸੀਂ ਮਿਹਰ ਜੇ ਚਾਇ ਪਲੱਟੀਏ ਨੀ।  
ਮੂੰਹੋਂ ਮਿਠੜਾ ਬੋਲ ਤੇ ਮੇਮ ਹੋ ਜਾ, ਤਿੱਖੀ ਹੋ ਨਾ ਕਮਲੀਏ ਜੱਟੀਏ ਨੀ।  
ਜਾਂਦੇ ਸਭ ਆਜ਼ਾਰ ਯਕੀਨ ਕਰਕੇ, ਵਾਰਿਸ ਸ਼ਾਹ ਦੇ ਪੈਰ ਜੇ ਚੱਟੀਏ ਨੀ।

(ਅਜਮਤ=ਤਲਿਸਮੀ ਦੁਆ ਦਾ ਅਸਰ, ਸੈਫੀ=ਦੁਸ਼ਮਣ ਦਾ ਵਾਰ ਉਤਾਰਨ ਲਈ ਅਟਲ ਤਾਸੀਰ ਵਾਲੀ ਦੁਆ, ਕਿਹਾ ਜਾਂਦਾ ਹੈ ਕਿ ਸੈਫੀ ਵਾਲੇ ਪੁਰਸ਼ ਦੇ ਕਬਜ਼ੇ ਵਿੱਚ ਸੱਤਰ ਹਜ਼ਾਰ ਜਿੰਨ ਅਤੇ ਸੱਤਰ ਹਜ਼ਾਰ ਫਰਿਸ਼ਤੇ ਹੁੰਦੇ ਹਨ, ਆਜ਼ਾਰ=ਦੁਖ)

### 373. ਸਹਿਤੀ

ਫਰਫੇਜੀਆ ਬੀਰ ਬੈਤਾਲਿਆ ਵੇ, ਅੰਖੇ ਇਸ਼ਕ ਦੇ ਝਾੜਣੇ ਪਾਵਣੇ ਵੇ।  
ਨੈਣਾਂ ਵੇਖ ਕੇ ਮਾਰਨੀ ਫੂਕ ਸਾਹਵੇਂ, ਸੁੱਤੇ ਪਰੇਮ ਦੇ ਨਾਗ ਜਗਾਵਣੇ ਵੇ।  
ਕਦੋਂ 'ਯੂਸਫ਼ੀ ਤਿਬ ਮੀਜ਼ਾਨ ਪੜ੍ਹਿਉਂ, 'ਦਸਤੂਰ ਇਲਾਜ' ਸਿਖਾਵਣੇ ਵੇ।  
'ਕੁਰਤਾਸ ਸਕੰਦਰੀ' 'ਤਿੱਬ ਅਕਬਰ', ਜ਼ਖੀਰਿਉ ਬਾਬ ਸੁਣਾਵਣੇ ਵੇ।  
'ਕਾਨੂੰਨ ਮੌਜ਼ਾ' 'ਤੁਹਫ਼ਾ ਮੋਮਨੀਨ ਵੀ, 'ਕਿਫ਼ਾਇਆ ਮਨਸੂਰੀ' ਥੀ ਪਾਵਣੇ ਵੇ।  
'ਪਰਾਨ ਸੰਗਲੀ' ਵੇਦ ਮਨੋਤ ਸਿਮ੍ਰਿਤ, 'ਨਿਰਘੰਟ' ਦੇ ਧਿਆਇ ਫੁਲਾਵਣੇ ਵੇ।  
'ਕਰਾਬਾਦੀਨ 'ਸਿਫ਼ਾਈ' ਤੇ 'ਕਾਦਰੀ' ਵੀ, 'ਮੁਤਫ਼ਰਿਕ ਤਿੱਬ' ਪੜ੍ਹ ਜਾਵਣੇ ਵੇ।  
'ਰਤਨ ਜੋਤ' 'ਬਲਮੀਕ ਤੇ ਸਾਂਕ' 'ਸੌਫ਼ਨ' 'ਸੁਖਦੇਉ ਗੰਗਾ' ਤੈਥੇ ਆਵਣੇ ਵੇ।  
ਫੈਲਸੂਫ਼ ਜਹਾਨ ਦੀਆਂ ਅਸੀਂ ਰੰਨਾਂ, ਸਾਡੇ ਮਕਰ ਦੇ ਭੇਤ ਕਿਸ ਪਾਵਣੇ ਵੇ।  
ਅਫ਼ਲਾਤੂਨ ਸਾਗਿਰਦ ਗ਼ਲਾਮ ਅਰੱਸਤੂ, ਲੁਕਮਾਨ ਥੀ ਪੈਰ ਧੁਆਵਣੇ ਵੇ।  
ਗੱਲਾਂ ਚਾਇ ਚਵਾਇ ਦੀਆਂ ਬਹੁਤ ਕਰਨੈਂ, ਇਹ ਰੋਗ ਨਾ ਤੁਧ ਥੀ ਜਾਵਣੇ ਵੇ।  
ਏਨ੍ਹਾ ਮਕਰਿਆਂ ਥੋਂ ਕੌਣ ਹੋਵੇ ਚੰਗਾ, ਠੱਗ ਫਿਰਦੇ ਨੇ ਰੰਨਾਂ ਵਿਲਾਵਣੇ ਵੇ।  
ਜਿਹੜੇ ਮਕਰ ਦੇ ਪੈਰ ਖਿਲਾਰ ਬੈਠੇ, ਬਿਨਾਂ ਫਾਟ ਖਾਧੇ ਨਹੀਂ ਜਾਵਣੇ ਵੇ।  
ਮੂੰਹ ਨਾਲ ਕਹਿਆਂ ਜਿਹੜੇ ਜਾਣ ਨਾਹੀਂ, ਹੱਡ ਗੋਡੜੇ ਤਿਨ੍ਹਾਂ ਭੰਨਾਵਣੇ ਵੇ।  
ਵਾਰਿਸ ਸ਼ਾਹ ਇਹ ਮਾਰ ਹੈ ਵਸਤ ਐਸੀ, ਜਿੰਨ ਭੂਤ ਤੇ ਦੇਵ ਨਿਵਾਵਣੇ ਵੇ।

(ਬੀਰ ਬੈਤਾਲਾ=ਜਿੰਨ, ਭੂਤ ਅਤੇ ਮਸਾਣ ਆਦਿ ਦਾ ਇਲਾਜ ਕਰਨ ਵਾਲਾ, ਤਿੱਬ,ਹਿਕਮਤ ਦੀਆਂ ਕਿਤਾਬਾਂ=ਤਿੱਬ ਯੂਸਫ਼ੀ, ਮੀਜ਼ਾਨੁਲ ਤਿੱਬ, ਦਸਤੂਰੁਲ ਇਲਾਜ, ਕੁਰਤਾਸ ਸਕੰਦਰੀ, ਤਿੱਬ ਅਕਬਰ ਜ਼ਖੀਰਾ,ਤੁਹਫ਼ਾ=-ਏ-ਮੋਮਨੀਨ, ਕਿਫ਼ਾਇਆ ਮਨਸੂਰੀ, ਪਰਾਨ ਸੰਗਲੀ, ਵੇਦ ਮਨੋਤ, ਸਿਮ੍ਰਿਤ ਨਿਰਘੰਟ, ਕਰਾਬਾਦੀਨ ਸਫ਼ਾਈ, ਕਰਾਬਾਦੀਨ ਕਾਦਰੀ, ਮੁਤਫ਼ਰਿਕ ਤਿੱਬ, ਰਤਨ ਜੋਤ= ਮਸਾਲੇ ਵਿੱਚ ਪਾਉਣ ਲਈ ਇੱਕ ਵਸਤ ਖਾਣਾ ਬਨਾਉਣ ਵਿੱਚ ਵਰਤੀ ਜਾਂਦੀ ਹੈ ਅਤੇ ਦਵਾਈ ਦੇ ਤੌਰ ਤੇ ਵੀ ਵਰਤੀ ਜਾਂਦੀ ਹੈ ਤੇ ਇਹਦਾ ਰੰਗ ਗੂੜ੍ਹਾ ਲਾਲ ਹੁੰਦਾ ਹੈ, ਸਾਂਕ ਬਲਮੀਕ=ਇੱਕ ਗਰਭ ਸਹਾਇਕ ਬੂਟੀ, ਫੈਲਸੂਫ਼= ਚਾਲਾਕ, ਹੁਸ਼ਿਆਰ, ਅਫ਼ਲਾਤੂਨ ਯੂਨਾਨ ਦਾ ਜਗਤ ਪ੍ਰਸਿੱਧ ਫਿਲਾਸਫ਼ਕ, ਜਿਹੜਾ ਸੁਕਰਾਤ ਦਾ ਸਾਗਿਰਦ ਸੀ। ਸੁਕਰਾਤ ਨੂੰ ਉਹਦੇ ਨੈਜਵਾਨਾਂ ਨੂੰ ਕੀਤੇ ਪ੍ਰਵਚਨਾਂ ਕਰਕੇ ਜ਼ਹਿਰ ਦਾ ਪਿਆਲਾ ਪੀਣਾ ਪਿਆ ਸੀ)

### 374. ਰਾਂਝਾ

ਏਹਾ ਰਸਮ ਕਦੀਮ ਹੈ ਜੋਗੀਆਂ ਦੀ, ਉਹਨੂੰ ਮਾਰਦੇ ਹੈ ਜਿਹੜੀ ਟਰਕਦੀ ਹੈ।  
ਖੈਰ ਮੰਗਨੇ ਗਏ ਫਕੀਰ ਤਾਈਂ, ਅੱਗੇ ਕੁੱਤਿਆ ਵਾਂਗਰਾਂ ਘੁਰਕਦੀ ਹੈ।  
ਇਹ ਖਸਮ ਦੇ ਖਾਣ ਨੂੰ ਕਿਵੇਂ ਦੇਸੀ, ਜਿਹੜੀ ਖੈਰ ਦੇ ਦੇਣ ਤੋਂ ਝੁਰਕਦੀ ਹੈ।  
ਐਡੀ ਪੀਰਨੀ ਇੱਕੋ ਪਹਿਲਵਾਨਈ ਹੈ, ਇੱਕੋ ਕੰਜਰੀ ਇਹ ਕਿਸੇ ਤੁਰਕ ਦੀ ਹੈ।  
ਪਹਿਲੇ ਫੂਕ ਕੇ ਅੰਗ ਮਹਿਤਾਬੀਆਂ ਨੂੰ, ਪਿੱਛੋਂ ਸਰਦ ਪਾਈ ਵੇਖੇ ਬੁਰਕਦੀ ਹੈ।  
ਰੰਨ ਘੰਡ ਨੂੰ ਜਦੋਂ ਪੈਜ਼ਾਰ ਵੱਜਣ, ਓਥੋਂ ਚੁਪ ਚੁਪਾਤੜੀ ਫੁਰਕਦੀ ਹੈ।  
ਇੱਕ ਝੂਟ ਦੇ ਨਾਲ ਮੈਂ ਪੱਟ ਲੈਈ, ਜਿਹੜੀ ਜੁਲਫ਼ ਗੱਲਾਂ ਉਤੇ ਲੁੜਕਦੀ ਹੈ।  
ਸਿਆਣੇ ਜਾਣਦੇ ਹਨ ਧਈ ਜਾਏ ਝੋਟੀ, ਜਿਹੜੀ ਸਾਨ੍ਹਾਂ ਦੇ ਮੂਤਰੇ ਖੁਰਕਦੀ ਹੈ।  
ਫਕਰ ਜਾਣ ਮੰਗਨ ਖੈਰ ਭੁਖ ਮਰਦੇ, ਅੱਗੋਂ ਸਗਾਂ ਵਾਂਗੂੰ ਸਗੋਂ ਦੁਰਕਦੀ ਹੈ।  
ਲੰਡੀ ਪਾਹੜੀ ਨੂੰ ਖੇਤ ਹੱਥ ਆਇਆ, ਪਈ ਉਪਰੋਂ ਉਪਰੋਂ ਮੁਰਕਦੀ ਹੈ।  
ਵਾਰਿਸੇ ਮੈਰ ਫੁਰਦੇ ਅਤੇ ਲਣ ਚੁੱਤੜ, ਸਵਾ ਮਈ ਮੁਤਹਿਰ ਵੀ ਫੁਰਕਦੀ ਹੈ।

(ਟਰਕਦੀ=ਵਾਧੂ ਬੋਲਦੀ, ਝੁਰਕਦੀ=ਪਿੱਛੇ ਹਟਦੀ, ਬੁਰਕਦੀ=ਛਿੜਕਦੀ, ਫੁੜਕਦੀ=ਦੌੜ ਜਾਂਦੀ, ਧਈ ਜਾਏ=ਨਵੀਂ ਹੋ ਜਾਏ, ਸਗ=ਕੁਤਾ, ਮੁਰਕਦੀ=ਖਾਂਦੀ)

## 375. ਸਹਿਤੀ

ਜਿਹੜੀਆਂ ਲੈਣ ਉਡਾਰੀਆਂ ਨਾਲ ਬਾਜ਼ਾਂ, ਉਹ ਬੁਲਬੁਲਾਂ ਠੀਕ ਮਰੀਦੀਆਂ ਨੀ ।  
ਉਹਨਾਂ ਹਰਨੀਆਂ ਦੀ ਉਮਰ ਹੋ ਚੁੱਕੀ, ਪਾਣੀ ਸ਼ੇਰ ਦੀ ਜੂਹ ਜੇ ਪੀਂਦੀਆਂ ਨੀ ।  
ਉਹ ਵਾਹਨਾਂ ਜਾਣ ਕਬਾਬ ਹੋਈਆਂ, ਜਿੜੀਆਂ ਹੱਥੀਆਂ ਨਾਲ ਖਰੀਦੀਆਂ ਨੀ ।  
ਇੱਕ ਦਿਨ ਉਹ ਫੇਰਸਨ ਆਣ ਘੋੜੇ, ਕਿੜਾਂ ਜਿਨ੍ਹਾਂ ਦੀਆਂ ਨਿੱਤ ਸੁਣੀਦੀਆਂ ਨੀ ।  
ਥੋੜੀਆਂ ਕਰਨ ਸੁਹਾਗ ਦੀਆਂ ਉਹ ਆਸਾਂ, ਜਿਹੜੀਆਂ ਧਾੜਵੀਆਂ ਨਾਲ  
ਮੰਗੀਦੀਆਂ ਨੀ ।

ਜੇਕਾਂ ਇੱਕ ਦਿਨ ਪਕੜ ਨਚੂਹਣਗੀਆਂ, ਅਣਪੁਣੇ ਲਹੂ ਨਿਤ ਪੀਂਦੀਆਂ ਨੀ ।  
ਦਿਲ ਮਾਲ ਦੀਚੇ ਲੱਖ ਕੰਜਰੀ ਨੂੰ, ਕਦੀ ਦਿਲੋਂ ਮਹਿਬੂਬ ਨਾ ਥੀਂਦੀਆਂ ਨੀ ।  
ਇੱਕ ਦਿਹੂੰ ਪਕੜੀਆਂ ਜਾਣਗੀਆਂ ਰਾਕਮਾ ਥੇ, ਪਰ ਸੇਜ ਜੇ ਨਿਤ ਚੜ੍ਹੀਦੀਆਂ ਨੀ ।  
ਇੱਕ ਦਿਨ ਗੜੇ ਵਸਾਇ ਸਨ ਉਹ ਘਾਟਾਂ, ਹਾਠਾਂ ਜੋੜ ਕੇ ਨਿਤ ਘਰੀਂਦੀਆਂ ਨੀ ।  
ਤੇਰੇ ਲੈਣ ਮੇਢੇ ਸਾਡੇ ਲੈਣ ਨਾੜੇ, ਮੁਸਕਾਂ ਕਿਸੇ ਦੀਆਂ ਅੱਜ ਬੜੀਂਦੀਆਂ ਨੀ ।

(ਵਾਹਨਾਂ=ਹਿਰਨੀਆਂ, ਹਥੀਆਂ=ਸ਼ਿਕਾਰੀਆਂ, ਕਿੜਾਂ=ਭਿਣਕ, ਨਚੂਹਣਾ=  
ਨਿਚੋੜਣਾ, ਪਰ ਸੇਜ=ਪਰਾਈ ਸੇਜ, ਹਾਠਾਂ ਜੋੜ=ਇਕੱਠੀਆਂ ਹੋ ਕੇ, ਜੁੜ ਕੇ)

## 376. ਰਾਂਝਾ

ਸੁਣ ਸਹਿਤੀਏ ਅਸੀਂ ਹਾਂ ਨਾਗ ਕਾਲੇ, ਪੜ੍ਹ ਸੈਫੀਆਂ ਜੁਹਦ ਕਮਾਵਨੇ ਹਾਂ ।  
ਮਕਰ ਫ਼ਨ ਨੂੰ ਭੰਨ ਕੇ ਸਾਫ਼ ਕਰਦੇ, ਜਿਨ ਭੂਤ ਨੂੰ ਸਾੜ ਵਿਖਾਵਨੇ ਹਾਂ ।  
ਨਕਸ਼ ਲਿਖ ਕੇ ਫੂਕ ਯਾਸੀਨ ਦੇਈਏ, ਸਾਏ ਸੂਲ ਦੀ ਜਾਤ ਗਵਾਵਨੇ ਹਾਂ ।  
ਦੁਖ ਦਰਦ ਬਲਾਇ ਤੇ ਜਾਏ ਤੰਗੀ, ਕਦਮ ਜਿਨ੍ਹਾਂ ਦੇ ਵਿਹੜੀਆਂ ਪਾਵਨੇ ਹਾਂ ।  
ਸਣੇ ਤਸਮੀਆਂ ਪੜ੍ਹਾਂ ਇਖਲਾਸ ਸੂਰਾ, ਜੜ੍ਹਾਂ ਵੈਰ ਦੀਆਂ ਪੁੱਟ ਵਗਾਹਵਨੇ ਹਾਂ ।  
ਦਿਲੋਂ ਹੁੱਬ ਦੇ ਚਾਇ ਤਾਵੀਜ਼ ਲਿਖੀਏ, ਅਸੀਂ ਰੁਠੜੇ ਯਾਰ ਮਿਲਾਵਨੇ ਹਾਂ ।  
ਜਿਹੜਾ ਮਾਰਨਾ ਹੋਵੇ ਤਾਂ ਕੀਲ ਕਰਕੇ, ਐਤਵਾਰ ਮਸਾਣ ਜਗਾਵਨੇ ਹਾਂ ।  
ਜਿਹੜੀ ਗੱਭਰੂ ਤੋਂ ਰੰਨ ਰਹੇ ਵਿਟਰ, ਲੋਗ ਮੰਦਰੇ ਚਾ ਖਵਾਵਨੇ ਹਾਂ ।  
ਜਿਹੜੇ ਯਾਰ ਨੂੰ ਯਾਰਨੀ ਮਿਲੇ ਨਾਹੀਂ, ਫੁਲ ਮੰਦਰ ਕੇ ਚਾਇ ਸੁੰਘਾਵਨੇ ਹਾਂ ।  
ਉਹਨਾਂ ਵਹੁਟੀਆਂ ਦੇ ਦੁਖ ਦੂਰ ਦਰਦ ਜਾਂਦੇ, ਪੜ੍ਹ ਹਿੱਕ ਤੇ ਹੱਥ ਫਿਰਾਵਨੇ ਹਾਂ ।  
ਕੀਲ ਡਇਣਾਂ ਕੱਚੀਆਂ ਪੱਕੀਆਂ ਨੂੰ, ਦੰਦ ਭੰਨ ਕੇ ਲਿਟਾਂ ਮੁਨਾਵਨੇ ਹਾਂ ।  
ਜਾਂ ਸਿਹਰ ਜਾਦੂ ਚੜ੍ਹੇ ਭੂਤ ਕੁੱਦੇ, ਗੰਡਾ ਕੀਲ ਦਵਾਲੇ ਦਾ ਪਾਵਨੇ ਹਾਂ ।  
ਕਿਸੇ ਨਾਲ ਜੇ ਵੈਰ ਵਰੋਧ ਹੋਵੇ, ਉਹਨੂੰ ਭੂਤ ਮਸਾਣ ਚਿਮੜਾਵਨੇ ਹਾਂ ।  
ਬੁਰਾ ਬੋਲਦੀ ਜਿਹੜੀ ਜੇਗੀਆਂ ਨੂੰ, ਸਿਰ ਮੁੰਨ ਕੇ ਗਧੇ ਚੜ੍ਹਾਵਨੇ ਹਾਂ ।  
ਜੈਦੇ ਨਾਲ ਮੁਦੱਪੜਾ ਠੀਕ ਹੋਵੇ, ਉਹਨੂੰ ਬੀਰ ਬੈਤਾਲ ਪਹੁੰਚਾਵਨੇ ਹਾਂ ।  
ਅਸੀਂ ਖੇੜਿਆਂ ਦੇ ਘਰੋਂ ਇੱਕ ਬੂਟਾ, ਹੁਕਮ ਰੱਬ ਦੇ ਨਾਲ ਪੁਟਾਵਨੇ ਹਾਂ ।  
ਵਾਰਿਸ ਸ਼ਾਹ ਜੇ ਹੋਰ ਨਾ ਦਾਉ ਲੱਗੇ, ਸਿਰ ਪ੍ਰੇਮ ਦੀਆਂ ਜੜੀਆਂ ਪਾਵਨੇ ਹਾਂ ।

(ਸੂਰਾ ਯਾਸੀਨ=ਜਿਹੜੀ ਆਮ ਕਰਕੇ ਮੁਸਕਿਲ ਵੇਲੇ ਪੜ੍ਹੀ ਦਾ ਹੈ ਅਤੇ ਹਰ  
ਕੰਮ ਵਿੱਚ ਸੈਖ ਪੈਦਾ ਕਰਦਾ ਹੈ, ਸਾਏ=ਪਰਛਾਵੇਂ, ਹੁੱਬ=ਪਿਆਰ, ਤਸਮੀਆਂ=  
ਬਿਸਮਿੱਲਾ ਉਲ ਰਹਿਮਾਨ ਉਲ ਰਹੀਮ, ਵਿਟਰ=ਨਾਰਾਜ਼, ਗੰਡਾ=ਧਾਗਾ,  
ਮੁਦੱਪੜਾ=ਦੁਸਮਣੀ)

## 377. ਸਹਿਤੀ

ਮਹਿਬੂਬ ਅੱਲਾਹ ਦੇ ਲਾਡਲੇ ਹੋ, ਏਸ ਵਹੁਟੜੀ ਨੂੰ ਕੋਈ ਸੂਲ ਹੈ ਜੀ ।  
ਕੋਈ ਗੁਝੜਾ ਰੋਗ ਹੈ ਏਸ ਯਾਣਾ, ਪਈ ਨਿੱਤ ਇਹ ਰਹੇ ਰੰਜੂਲ ਹੈ ਜੀ ।  
ਹੱਥੋਂ ਲੁੜੀ ਵੰਹਿਦੀ ਲਾਹੂ ਲੱਥੜੀ ਵੀ, ਦੇਹੀ ਹੋ ਜਾਂਦੀ ਮਖ਼ਤੂਲ ਹੈ ਜੀ ।  
ਮੂੰਹੋਂ ਮਿਠੜੀ ਲਾਡ ਦੇ ਨਾਲ ਬੋਲੇ, ਹਰ ਕਿਸੇ ਦੇ ਨਾਲ ਮਾਕੂਲ ਹੈ ਜੀ ।  
ਮੂਧਾ ਪਿਆ ਹੈ ਝੁਗੜਾ ਨਿਤ ਸਾਡਾ, ਇਹ ਵਹੁਟੜੀ ਘਰੇ ਦਾ ਮੂਲ ਹੈ ਜੀ ।  
ਮੇਰੇ ਵੀਰ ਦੇ ਨਾਲ ਹੈ ਵੈਰ ਇਸ ਦਾ, ਜੇਹਾ ਕਾਫ਼ਰਾਂ ਨਾਲ ਰਸੂਲ ਹੈ ਜੀ ।  
ਅੱਗੇ ਏਸ ਦੇ ਸਾਹੁਰੇ ਹੱਥ ਬੱਧੇ, ਜੇ ਕੁੱਝ ਆਖਦੀ ਸਭ ਕਬੂਲ ਹੈ ਜੀ ।  
ਵਾਰਿਸ ਪਲੰਘ ਤੇ ਕਦੇ ਨਾ ਉਠ ਬੈਠੇ, ਸਾਡੇ ਫਿੱਛ ਵਿੱਚ ਫਿਰੇ ਡੰਡੂਲ ਹੈ ਜੀ ।

(ਧਾਉਣਾ=ਹਮਲਾ ਕਰਨਾ, ਲਾਹੂਲੱਥੜੀ=ਭੁਸ ਜਾਂ ਸਾਹ ਦਾ ਰੋਗੀ,  
ਮਖ਼ਤੂਲ=ਪਾਗਲ, ਡੰਡੂਲ=ਪੇਟ ਦਰਦ)

## 378. ਰਾਂਝਾ

ਨਬਜ਼ ਵੇਖ ਕੇ ਏਸ ਦੀ ਕਰਾਂ ਕਾਰੀ, ਦੇਇ ਵੇਦਨਾ ਸਭ ਬਤਾਇ ਮੈਨੂੰ ।  
ਨਾੜ ਵੇਖ ਕੇ ਕਰਾਂ ਇਲਾਜ ਇਸਦਾ, ਜੇ ਇਹ ਉਠ ਕੇ ਸੱਤ ਵਿਖਾਏ ਮੈਨੂੰ ।  
ਰੋਗ ਕਾਸ ਤੋਂ ਚੱਲਿਆ ਕਰੇ ਜਾਹਿਰ, ਮਜ਼ਾ ਮੂੰਹ ਦਾ ਦੇਇ ਬਤਾਏ ਮੈਨੂੰ ।  
ਵਾਰਿਸ ਸ਼ਾਹ ਮੀਆਂ ਛੱਤੀ ਰੋਗ ਕੱਟਾਂ, ਬਿਲਕ ਮੌਤ ਥੀਂ ਲਵਾਂ ਬਚਾਇ ਇਹਨੂੰ ।

(ਕਾਰ=ਇਲਾਜ, ਵੇਦਨਾ=ਦੁਖ, ਰੋਗ, ਨਾੜ=ਨਬਜ਼, ਸਤ=ਹਿੰਮਤ, ਤਾਕਤ,  
ਬਿਲਕ=ਪਕੜ)

## 379. ਤਬਾ

ਖੰਘ ਖੁਰਕ ਤੇ ਸਾਹ ਤੇ ਅੱਖ ਆਈ, ਸੂਲ ਦੰਦ ਦੀ ਪੀੜ ਗਵਾਵਨੇ ਹਾਂ ।  
ਕੋਲੰਜ ਤਪਦਿਕ ਤੇ ਮੁਹਰਕਾ ਤੱਪ ਹੋਵੇ, ਉਹਨੂੰ ਕਾੜ੍ਹੀਆਂ ਨਾਲ ਗਵਾਵਨੇ ਹਾਂ ।  
ਸਰਸਾਮ ਸੈਦਾਇ ਜੁਕਾਮ ਨਜ਼ਲਾ, ਇਹ ਸ਼ਰਬਤਾਂ ਨਾਲ ਪਟਾਵਨੇ ਹਾਂ ।  
ਸੰਨ ਨਫ਼ਖ਼ ਇਸਤਸਕਾ ਹੋਵੇ, ਲਹਿਮ ਤਬਲ ਤੇ ਵਾਉ ਵੰਜਾਵਨੇ ਹਾਂ ।  
ਲੂਤ ਫੋੜਿਆਂ ਅਤੇ ਗੰਭੀਰ ਚੰਬਲ, ਤੇਲ ਲਾਇਕੇ ਜੜ੍ਹਾਂ ਪਟਾਵਨੇ ਹਾਂ ।  
ਹੋਵੇ ਪੁੜਪੁੜੀ ਪੀੜ ਕਿ ਅੱਧ ਸੀਸੀ, ਖੱਟਾ ਦਹੀਂ ਉੱਤੇ ਉਹਦੇ ਪਾਵਨੇ ਹਾਂ ।  
ਅਧਰੰਗ ਮੁਖ-ਭੈਂਗੀਆ ਹੋਵੇ ਜਿਸ ਨੂੰ, ਸੀਸਾ ਹਲਬ ਦਾ ਕਢ ਵਿਖਾਵਨੇ ਹਾਂ ।  
ਮਿਰਗੀ ਹੋਵਸ ਤਾਂ ਲਾਹ ਕੇ ਪੈਰ ਛਿੱਤਰ, ਉਹ ਨੱਕ ਤੇ ਚਾਇ ਸੁੰਘਾਵਨੇ ਹਾਂ ।  
ਝੋਲਾ ਮਾਰ ਜਾਏ ਟੰਗ ਸੁੰਨ ਹੋਵੇ, ਤਦੋਂ ਪੈਨ ਦਾ ਤੇਲ ਮਲਾਵਨੇ ਹਾਂ ।  
ਰੰਨ ਮਰਦ ਨੂੰ ਕਾਮ ਜੇ ਕਰੇ ਗ਼ਲਬਾ, ਧਨੀਆਂ ਭਿਉਂ ਕੇ ਚਾ ਪਿਲਾਵਨੇ ਹਾਂ ।  
ਨਾਮਰਦ ਨੂੰ ਚੀਚ ਵਹੁਟੀਆਂ ਦਾ, ਤੇਲ ਕੱਢ ਕੇ ਨਿੱਤ ਮਲਾਵਨੇ ਹਾਂ ।  
ਜੇ ਕਿਸੇ ਨੂੰ ਬਾਦ ਫ਼ਰੰਗ ਹੋਵੇ, ਰਸਕਪੂਰ ਤੇ ਲੋਗ ਦਿਵਾਵਨੇ ਹਾਂ ।  
ਪਰਮੇਉ ਸੁਜਾਕ ਤੇ ਛਾਹ ਮੂਤੀ, ਉਹਨੂੰ ਇੰਦਰੀ ਝਾੜ ਦਿਵਾਵਨੇ ਹਾਂ ।  
ਅਤੀਸਾਰ ਨਬਾਹੀਆਂ ਸੂਲ ਜਿਹੜੇ, ਈਸਬਗੋਲ ਹੀ ਘੋਲ ਪਿਵਾਵਨੇ ਹਾਂ ।  
ਵਾਰਿਸ ਸ਼ਾਹ ਜਿਹੜੀ ਉਠ ਬਰੇ ਨਾਹੀਂ, ਉਹਨੂੰ ਹੱਥ ਈ ਮੂਲ ਨਾ ਲਾਵਨੇ ਹਾਂ ।

(ਖੁਰਕ=ਖਾਜ਼, ਅੱਖ ਆਈ=ਅੱਖ ਦੁਖਣਾ, ਕੋਲੰਜ=ਪੇਟ ਦਾ ਸਖ਼ਤ ਦਰਦ,  
ਤਪ ਮੁਹਰਕਾ=ਟਾਈਫਾਇਡ, ਨਫ਼ਖ਼=ਅਫ਼ਾਰਾ, ਇਸਤਸਕਾ, ਲਹਿਮ ਤਬਲ=ਪੇਟ  
ਦਾ ਰੋਗ, ਇਹ ਦੇ ਭਾਂਤ ਦਾ ਹੁੰਦੇ 1. ਲਹਿਮ ਦੇ ਰੋਗ ਵਿੱਚ ਪੇਟ ਵਧਜਾਂਦਾ ਹੈ ।  
2. ਤਬਲ ਦੇ ਰੋਗ ਵਿੱਚ ਪੇਟ ਤਬਲੇ ਵਾਂਗੂੰ ਕਸ ਹੋ ਜਾਂਦਾ ਹੈ, ਲੂਤ, ਫੋੜੇ, ਗੰਭੀਰ,  
ਚੰਬਲ=ਚਮੜੀ ਦੇ ਰੋਗ, ਪੁੜਪੁੜੀ ਪੀੜ=ਪੁੜਪੁੜੀ ਦਾ ਦਰਦ, ਅਧ

ਸੀਸੀ=ਅੱਧਾ ਸਿਰ ਦੁਖਣਾ ਭੈਰੀਆ=ਮੂੰਹ ਵਿੰਗਾ ਹੋਜਾਣਾ,ਲਕਵਾ, ਸੀਸਾ  
ਹਲਬ=ਸ਼ਾਮ ਦੇਸ ਦੇ ਹਲਬ ਸਹਿਰ ਦਾ ਸੀਸਾ, ਜਿਹੜਾ ਜਾਦੂ ਲਈ ਮਸ਼ਹੂਰ ਹੈ,  
ਪੈਨ=ਇੱਕ ਪੰਛੀ ਜਿਹਦਾ ਤੇਲ ਮਾਲਿਸ਼ਲਈ ਵਰਤਿਆ ਜਾਂਦਾ ਹੈ, ਚੀਚ  
ਵਹੁਟੀ=ਚੀਜ ਵਹੁਟੀ,ਵੀਰ ਵਹੁਟੀ, ਬਾਦ ਫਰਮਗ=ਆਤਸ਼ਕ, ਪਰਮੇਉ=ਪੇਸ਼ਾਬ  
ਜਲ ਕੇ ਆਉਣਾ, ਇੰਦਰੀ ਝਾੜ=ਮਸਾਨੇ ਦੀ ਸਫ਼ਾਈ ਲਈ ਪੇਸ਼ਾਬ ਲਿਆਉਣ  
ਵਾਲੀ ਦਵਾਈ, ਅਤੀਸਾਰ=ਬਾਰ ਬਾਰ ਟੱਟੀ ਜਾਣਾ, ਨਬਾਹੀਆਂ=ਦਰਦ ਨਾਲ  
ਟੱਟੀਆਂ ਲਗਣਾ)

### 380. ਸਹਿਤੀ

ਲਖ ਵੈਦਗੀ ਵੈਦ ਲਗਾ ਥੱਕੇ, ਧੁਰੇ ਟੁਟੜੀ ਕਿਸੇ ਨਾ ਜੋੜਨੀ ਵੇ ।  
ਜਿੱਥੇ ਕਲਮ ਤਕਦੀਰ ਦੀ ਵਗ ਚੁੱਕੀ, ਕਿਸੇ ਵੈਦਗੀ ਨਾਲ ਨਾ ਮੋੜਨੀ ਵੇ ।  
ਜਿਸ ਕੰਮ ਵਿੱਚ ਵਹੁਟੜੀ ਹੋਵੇ ਚੰਗੀ, ਸੋਈ ਖ਼ੈਰ ਹੈ ਅਸਾਂ ਨਾ ਲੋੜਨੀ ਵੇ ।  
ਵਾਰਿਸ ਸ਼ਾਹ ਆਜ਼ਾਹ ਹੋਰ ਸਭ ਮੁੜਦੇ, ਇਹ ਕਤੱਈ ਨਾ ਕਿਸੇ ਨੇ ਮੋੜਨੀ ਵੇ ।

### 381. ਰਾਂਝਾ

ਤੈਨੂੰ ਆਖਦਾ ਹਾਂ ਹੌਲੀ ਗੱਲ ਕਰੀਏ, ਗੱਲ ਫ਼ਕਰ ਦੀ ਨੂੰ ਨਾਹੀਂ ਹੱਸੀਏ ਨੀ ।  
ਜੇ ਕੁੱਝ ਕਹਿਣ ਫ਼ਕੀਰ ਸੇ ਰੱਬ ਆਖੇ, ਆਖੇ ਫ਼ਕਰ ਦੇ ਥੋਂ ਨਾਹੀਂ ਨੱਸੀਏ ਨੀ ।  
ਹੋਵੇ ਖ਼ੈਰ ਤੇ ਦੇਹੀ ਦਾ ਰੋਗ ਜਾਏ, ਨਿਤ ਪਹਿਨੀਏ ਖਾਈਏ ਵੱਸੀਏ ਨੀ ।  
ਭਲਾ ਬੁਰਾ ਜੇ ਵੇਖੀਏ ਮਸ਼ਟ ਕਰੀਏ, ਭੇਤ ਫ਼ਕਰ ਦਾ ਮੂਲ ਨਾ ਦੱਸੀਏ ਨੀ ।  
ਹੱਥ ਬੰਨ੍ਹ ਫ਼ਕੀਰ ਤੇ ਸਿਦਕ ਕੀਜੇ, ਨਹੀਂ ਸੇਲੀਆਂ ਟੇਪੀਆਂ ਖੱਸੀਏ ਨੀ ।  
ਦੁਖ ਦਰਦ ਤੇਰੇ ਸਭ ਜਾਣ ਕੁੜੀਏ, ਭੇਤ ਜੀਊ ਦਾ ਖੇਲ੍ਹ ਕੇ ਦੱਸੀਏ ਨੀ ।  
ਮੁਖ ਖੇਲ੍ਹ ਵਿਖਾਇ ਜੇ ਹੋਵੇ ਚੰਗੀ, ਅਨੀ ਭੋਲ-ਇਆਈਏ ਸੱਸੀਏ ਨੀ ।  
ਰੱਬ ਆਣ ਸਬੱਬ ਜਾਂ ਮੇਲਦਾ ਈ, ਖ਼ੈਰ ਹੋਇ ਜਾਂਦੀ ਨਾਲ ਲੱਸੀਏ ਨੀ ।  
ਸੁਲ੍ਹਾ ਕੀਤਿਆਂ ਫ਼ਤਿਹ ਜੇ ਹੱਥ ਆਵੇ, ਕਮਰ ਜੰਗ ਤੇ ਮੂਲ ਨਾ ਕੱਸੀਏ ਨੀ ।  
ਤੇਰੇ ਦਰਦ ਦਾ ਸਭ ਇਲਾਜ ਮੈਂਥੇ, ਵਾਰਿਸ ਸ਼ਾਹ ਨੂੰ ਵੇਦਨਾ ਦੱਸੀਏ ਨੀ ।

(ਮਸ਼ਟ ਕਰੀਏ=ਚੁਪ ਕਰੀਏ, ਖੱਸੀਏ=ਖੇਹੀਏ)

### 382. ਸਹਿਤੀ

ਸਹਿਤੀ ਗੱਜ ਕੇ ਆਖਦੀ ਛੱਡ ਜੱਟਾ, ਖੇਰ ਸਭ ਨਵਾਲੀਆਂ ਸੱਟੀਆਂ ਨੀ ।  
ਹੋਰ ਸਭ ਜਾਤਾਂ ਠੱਗ ਖਾਂਦੀਆਂ ਨੀ, ਪਰ ਏਸ ਵਿਹੜੇ ਵਿੱਚ ਜੱਟੀਆਂ ਨੀ ।  
ਅਸਾਂ ਏਤਨੀ ਗੱਲ ਮਾਲੂਮ ਕੀਤੀ, ਇਹ ਜੱਟੀਆਂ ਮੁਲਕ ਦੀਆਂ ਫੱਟੀਆਂ ਨੀ ।  
ਡੂਮਾਂ ਰਾਵਲਾਂ ਕਾਉਂ ਤੇ ਜੱਟੀਆਂ ਦੀਆਂ, ਜੀਭਾਂ ਧੁਰੇ ਸ਼ੈਤਾਨ ਦੀਆਂ ਚੱਟੀਆਂ ਨੀ ।  
ਪਰ ਅਸਾਂ ਭੀ ਜਿਨ੍ਹਾਂ ਨੂੰ ਹਥ ਲਾਇਆ, ਉਹ ਬੂਟੀਆਂ ਜੜਾਂ ਥੀਂ ਪੱਟੀਆਂ ਨੀ ।  
ਪੇਲੇ ਢਿਡ ਤੇ ਅਕਲ ਦੀ ਮਾਰ ਵਾਰਿਸ, ਛਾਹਾਂ ਪੀਣ ਤਰਬੇਹੀਆਂ ਖੱਟੀਆਂ ਨੀ ।

(ਪੇਲੇ ਢਿਡ=ਹਾਮਲਾ, ਤਰਬੇਹੀ=ਤਿਬੇਹੀ,ਤਿੰਨਾਂ ਡੰਗਾਂ ਦੀ ਬੇਹੀ, ਛਾਹ=ਲੱਸੀ)

### 383. ਰਾਂਝਾ

ਹੌਲੀ ਸਹਿਜ ਸੁਭਾਉ ਦੀ ਗੱਲ ਕੀਚੈ, ਨਾਹੀਂ ਕੜਕੀਏ ਬੋਲੀਏ ਗੱਜੀਏ ਨੀ ।  
ਲਖ ਝੁਟ ਤਰਲੇ ਫਿਰੇ ਕੋਈ ਕਰਦਾ, ਦਿੱਤੇ ਰੱਬ ਦੇ ਬਾਝ ਨਾ ਰੱਜੀਏ ਨੀ ।  
ਧਿਆਨ ਰੱਬ ਤੇ ਰੱਖ ਨਾ ਹੋ ਤੱਤੀ, ਲਖ ਔਗੁਣਾਂ ਹੋਣ ਤਾਂ ਕੱਜੀਏ ਨੀ ।  
ਅਸੀਂ ਨਜ਼ਰ ਕਰੀਏ ਤੁਰਤ ਹੋਣ ਚੰਗੇ, ਜਿਨ੍ਹਾਂ ਰੋਗੀਆਂ ਤੇ ਜਾ ਵੱਜੀਏ ਨੀ ।  
ਚੰਦਾਂ ਤਬਕ ਨੇ ਖੰਡ ਦੀ ਖਬਰ ਸਾਨੂੰ, ਮੂੰਹ ਫਕਰ ਥੋਂ ਕਾਸ ਨੂੰ ਕੱਜੀਏ ਨੀ ।  
ਜੈਦੇ ਹੁਕਮ ਵਿੱਚ ਜਾਨ ਤੇ ਮਾਲ ਆਲਮ, ਓਸ ਰੱਬ ਥੋਂ ਕਾਸ ਨੂੰ ਭੱਜੀਏ ਨੀ ।  
ਸਾਰੀ ਉਮਰ ਈ ਪਲੰਘ ਤੇ ਪਈ ਰਹਿਸੋਂ, ਏਸ ਅਕਲ ਦੇ ਨਾਲ ਕੁਚੱਜੀਏ ਨੀ ।  
ਸਰਮ ਜੇਠ ਤੇ ਸੌਹਰਿਉ ਕਰਨ ਆਈ, ਮੂੰਹ ਫਕਰ ਥੋਂ ਕਾਸਨੂੰ ਲੱਜੀਏ ਨੀ ।  
ਵਾਰਿਸ ਸ਼ਾਹ ਤਾਂ ਇਸ਼ਕ ਦੀ ਨਬਜ਼ ਦਿਸੇ, ਜਦੋਂ ਆਪਣੀ ਜਾਨ ਨੂੰ ਤੱਜੀਏ ਨੀ ।

(ਚੰਦਾਂ ਤਬਕ=ਸੱਤ ਅਸਮਾਨ ਅਤੇ ਸੱਤ ਪਤਾਲ, ਨੈਖੰਡ=ਸਾਰੀ ਧਰਤੀ,  
ਆਲਮ=ਜਹਾਨ)

### 384. ਸਹਿਤੀ

ਕੋਹੀ ਵੈਦਗੀ ਆਣ ਮਚਾਈਆ ਹੀ, ਕਿਸ ਵੈਦ ਨੇ ਦੱਸ ਪੜ੍ਹਾਇਆ ਹੈ ।  
ਵਾਂਗ ਚੌਧਰੀ ਆਣ ਕੇ ਪੈਂਚ ਬਨਿਉਂ, ਕਿਸ ਚਿੱਠੀਆਂ ਘਲ ਸਦਾਇਆ ਹੈ ।  
ਸੇਲੀ ਟੇਪੀਆਂ ਪਹਿਨ ਲੰਗੂਰ ਵਾਂਗੂੰ, ਤੂੰ ਤੇ ਸ਼ਾਹ ਭੋਲੂ ਬਣ ਆਇਆ ਹੈ ।  
ਵੱਡੇ ਦਗੇ ਤੇ ਫੰਘ ਫਰੇਬ ਪੜ੍ਹਿਉਂ, ਐਵੇਂ ਕੰਨ ਪੜ੍ਹਾ ਗਵਾਇਆ ਹੈ ।  
ਨਾ ਤੂੰ ਜਟ ਰਹਿਉਂ ਨਾ ਤੂੰ ਫਕੀਰ ਹੋਇਉਂ, ਐਵੇਂ ਮੁੰਨ ਕੇ ਘੋਨ ਕਰਾਇਆ ਹੈ ।  
ਨਾ ਜੰਮਿਉਂ ਨਾ ਕਿਸੇ ਮਤ ਦਿੱਤੀ, ਮੁੜ ਪੁੱਟ ਕੇ ਕਿਸੇ ਨਾ ਲਾਇਆ ਹੈ ।  
ਬੁਰੇ ਦਿਹਾਂ ਦੀਆਂ ਫੇਰੀਆਂ ਏਹ ਹੈ ਨੀ, ਅੱਜ ਰਬ ਨੇ ਠੀਕ ਕੁਟਾਇਆ ਹੈ ।  
ਵਾਰਿਸ ਸ਼ਾਹ ਕਰ ਬੰਦਗੀ ਰੱਬ ਦੀ ਤੂੰ, ਜਿਸ ਵਾਸਤੇ ਰੱਬ ਬਣਾਇਆ ਹੈ ।

(ਸ਼ਾਹ ਭੋਲੂ=ਬਾਂਦਰ)

### 385. ਰਾਂਝਾ

ਤੇਰੀ ਤਬਾ ਚਾਲਾਕ ਛਲ ਛਿੱਦਰੇ ਨੀ, ਚੇਰ ਵਾਂਗ ਕੀ ਸੇਲੀਆਂ ਸਿੱਲੀਆਂ ਨੀ ।  
ਪੈਰੀਂ ਬੱਲੀਆਂ ਹੋਣ ਫਿਰਦਿਆਂ ਦੇ, ਤੇਰੀ ਜੀਭ ਹਰਿਆਰੀਏ ਬੱਲੀਆਂ ਨੀ ।  
ਕੇਹਾ ਰੋਗ ਹੈ ਦੱਸ ਇਸ ਵਹੁਟੜੀ ਨੂੰ, ਇੱਕੇ ਮਾਰਦੀ ਫਿਰੋਂ ਟਰਪੱਲੀਆਂ ਨੀ ।  
ਕਿਸੇ ਏਸ ਨੂੰ ਚਾ ਮਸਾਨ ਘੱਤੇ, ਪੜ੍ਹ ਠੇਕੀਆਂ ਸਾਰ ਦੀਆਂ ਕਿੱਲੀਆਂ ਨੀ ।  
ਸਹੰਸ ਵੈਦ ਤੇ ਧੂਪ ਹੋਰ ਫੁਲ ਹਰਮਲ, ਹਰੇ ਸ਼ਰੀਹ ਦੀਆਂ ਛਮਕਾਂ ਗਿੱਲੀਆਂ ਨੀ ।  
ਝਬ ਕਰਾਂ ਮੈਂ ਜਤਨ ਝੜ ਜਾਨ ਕਾਮਣ, ਅਨੀ ਕਮਲੀਉ ਹੋਇਉ ਨਾ ਢਿੱਲੀਆਂ ਨੀ ।  
ਹਥ ਫੇਰ ਕੇ ਧੂਪ ਦੇਇ ਕਰਾਂ ਝਾੜਾ, ਫਿਰੋਂ ਮਾਰਦੀ ਨੈਣ ਤੇ ਖਿੱਲੀਆਂ ਨੀ ।  
ਰੱਬ ਵੈਦ ਪੱਕਾ ਘਰ ਘੱਲਿਆ ਜੇ, ਫਿਰੋਂ ਚੁੰਡੀਆਂ ਪੂਰਬਾਂ ਦਿੱਲੀਆਂ ਨੀ ।  
ਵਾਰਿਸ ਸ਼ਾਹ ਪ੍ਰੇਮ ਦੀ ਜੜੀ ਘੱਤੀ, ਨੈਣਾਂ ਹੀਰ ਦੀਆਂ ਕੱਚੀਆਂ ਪਿੱਲੀਆਂ ਨੀ ।

(ਸਿੱਲੀਆਂ=ਚੇਰਾਂ ਵਾਂਗੂੰ ਤਾੜਣਾ, ਟਰਪੱਲੀਆਂ=ਪਖੰਡੀ ਗੱਲਾਂ, ਸਹੰਸ=ਹਜ਼ਾਰ,  
ਖਿੱਲੀਆਂ ਮਾਰਨਾ=ਹੱਸਣਾ ਟੱਪਣਾ, ਪੂਰਬਾਂ ਦਿੱਲੀਆਂ=ਦਿੱਲੀ ਦੱਖਣ,ਦੂਰ ਦੂਰ)

### 386. ਸਹਿਤੀ

ਮੇਰੇ ਨਾਲ ਕੀ ਪਿਆ ਹੈਂ ਵੈਰ ਚਾਕਾ, ਮੱਥਾ ਸੈਕਣਾਂ ਵਾਂਗ ਕੀ ਡਾਹਿਆ ਈ ।  
 ਐਵੇਂ ਘੂਰ ਕੇ ਮੁਲਕ ਨੂੰ ਫਿਰੋਂ ਖਾਂਦਾ, ਕਦੀ ਜੇਤਰਾ ਮੂਲ ਨਾ ਵਾਹਿਆ ਈ ।  
 ਕਿਸੇ ਜੇਗੀੜੇ ਠਗ ਫਕੀਰ ਕੀਤੇ, ਅਨਜਾਣ ਕਕੋਹੜਾ ਫਾਹਿਆ ਈ ।  
 ਮਾਂਉਂ ਬਾਪ ਗੁਰ ਪੀਰ ਘਰ ਬਾਰ ਤਜਿਉ, ਕਿਸੇ ਨਾਲ ਨਾ ਕੋਲ ਨਿਬਾਹਿਆ ਈ ।  
 ਬੁੱਢੀ ਮਾਂ ਨੂੰ ਰੋਂਦੜੀ ਛੱਡ ਆਇਉ, ਉਸ ਦਾ ਅਰਸ਼ ਦਾ ਕਿੰਗਰਾ ਫਾਹਿਆ ਈ ।  
 ਪੇਟ ਰੱਖ ਕੇ ਆਪਣਾ ਪਾਲਿਉ ਈ, ਕਿਤੇ ਰੰਨ ਨੂੰ ਚਾਇ ਤਰਾਹਿਆ ਈ ।  
 ਡੱਬੀਪੁਰੇ ਦਿਆ ਝੱਲ ਵਲੱਲਿਆ ਵੇ, ਅਸਾਂ ਨਾਲ ਕੀ ਖਚਰ ਪੇ ਚਾਹਿਆ ਈ ।  
 ਸਵਾਰ ਲਾਈਆ ਪਾਣ ਨਾ ਲਥੀਆਈ, ਐਵੇਂ ਕਪੜਾ ਚੀਥੜਾ ਲਾਹਿਆ ਈ ।  
 ਵਾਰਿਸ ਆਖਨੀ ਹਾਂ ਟਲ ਜਾਹ ਸਾਥੋਂ, ਗਾਂਡੂ ਸਾਥ ਲੱਧੇ ਹੁੰਡ ਵਧਾਇਆ ਈ ।

(ਕਕੋਹੜਾ=ਤਿੱਖੀ ਆਵਾਜ਼ ਵਾਲਾ ਪਾਣੀ ਦਾ ਪੰਛੀ, ਤਜਿਆ=ਛੱਡਿਆ,  
 ਆਪਣਾ ਪੇਟ ਪਾਲਣਾ=ਖੁਦਗਰਜ਼, ਪਾਣ ਲੱਥਣੀ=ਸੁਭਾ ਬਦਲਣਾ)

### 387. ਰਾਂਝਾ

ਮਾਨ ਮੱਤੀਏ ਰੂਪ ਗੁਮਾਨ ਭਰੀਏ, ਭੈੜ ਕਾਰੀਏ ਗਰਬ ਗਹੇਲੀਏ ਨੀ ।  
 ਐਡੇ ਫਨ ਫਰੇਬ ਕਿਉ ਖੇਡਨੀ ਹੈਂ, ਕਿਸੇ ਵੱਡੇ ਉਸਤਾਦ ਦੀਏ ਚੇਲੀਏ ਨੀ ।  
 ਏਸ ਹੁਸਨ ਦਾ ਨਾ ਗੁਮਾਨ ਕੀਚੈ, ਮਾਨ ਮੱਤੀਏ ਰੂਪ ਰੁਹੇਲੀਏ ਨੀ ।  
 ਤੇਰੀ ਭਾਬੀ ਦੀ ਨਹੀਂ ਪਰਵਾਹ ਸਾਨੂੰ, ਵੱਡੀ ਹੀਰ ਦੀ ਅੰਗ ਸਹੇਲੀਏ ਨੀ ।  
 ਮਿਲੇ ਸਿਰਾਂ ਨੂੰ ਨਾ ਵਿਛੋੜ ਦੀਚੈ, ਹੱਥੋਂ ਵਿਛੜਿਆਂ ਸਿਰਾਂ ਨੂੰ ਮੇਲੀਏ ਨੀ ।  
 ਕੇਹਾ ਵੈਰ ਫਕੀਰ ਦੇ ਨਾਲ ਚਾਇਉ, ਪਿੱਛਾ ਛੱਡ ਅਨੇਖੀਏ ਲੇਲੀਏ ਨੀ ।  
 ਇਹ ਜੱਟੀ ਸੀ ਕੁੰਜ ਤੇ ਜਟ ਉੱਲੂ, ਪਰ ਬੱਧਿਆ ਜੇ ਗੁਲ ਖੇਲੀਏ ਨੀ ।  
 ਵਾਰਿਸ ਜਿਨਸ ਦੇ ਨਾਲ ਹਮਜਿਨਸ ਬਣਦੀ ਭੈਰ ਤਾਜ਼ਣਾਂ ਗਏ ਨਾਲ ਮੇਲੀਏ ਨੀ ।

(ਗਰਬ ਗਹੇਲੀ=ਹੰਕਾਰੀ ਹੋਈ, ਰੇਹੇਲੀ=ਗੁਲਾਮ ਕਾਦਰ ਰੇਹੇਲਾ ਦਾ ਸਿਪਾਹੀ,  
 ਖੇਲਾ=ਜਵਾਨ ਸਾਨੂੰ ਜਾਂ ਝੋਟਾ, ਹਮ ਜਿਨਸ=ਇੱਕੋ ਜਿਨਸ ਦੇ, ਜਿਵੇਂ ਬਾਜ਼ ਤੇ  
 ਕਬੂਤਰ ਦੇ ਵੱਖਰੀਆਂ ਜਿਨਸਾਂ ਹਨ, ਭੈਰ ਤਾਜ਼ਣ=ਮੁਸ਼ਕੀ ਰੰਗ ਦੀ ਅਰਬੀ ਘੋੜੀ,  
 ਮੇਲਣਾ=ਬੱਚੇ ਲੈਣ ਲਈ ਨਵੀਂ ਕਰਾਉਣਾ)

### 388. ਹੀਰ ਨੂੰ ਜੇਗੀ ਦੀ ਸੱਚਾਈ ਦਾ ਪਤਾ ਲੱਗਣਾ

ਹੀਰ ਕੰਨ ਧਰਿਆ ਇਹ ਕੋਣ ਆਇਆ, ਕੋਈ ਇਹ ਤਾਂ ਹੈ ਦਰਦ ਖ਼ਾਹ ਮੇਰਾ ।  
 ਮੈਨੂੰ ਭੈਰ ਤਾਜ਼ਣ ਜਿਹੜਾ ਆਖਦਾ ਹੈ, ਅਤੇ ਗਧਾ ਬਣਾਇਆ ਸੂ ਚਾ ਖੇੜਾ ।  
 ਮਤਾਂ ਚਾਕ ਮੇਰਾ ਕਿਵੇਂ ਆਣ ਭਾਸੇ, ਏਸੇ ਨਾਲ ਮੈਂ ਉਠ ਕੇ ਕਰਾਂ ਝੇੜਾ ।  
 ਵਾਰਿਸ ਸ਼ਾਹ ਮਤ ਕੰਨ ਪੜਾਇ ਰਾਂਝਾ, ਘਤ ਮੁੰਦਰਾਂ ਮੰਨਿਆਂ ਹੁਕਮ ਮੇਰਾ ।

(ਕੰਨ ਧਰਿਆ=ਖ਼ਿਆਲ ਨਾਲ ਸੁਣਿਆ, ਦਰਦ ਖ਼ਾਹ=ਹਮਦਰਦ)

### 389. ਹੀਰ

ਬੋਲੀ ਹੀਰ ਵੇ ਅੜਿਆ ਜਾਹ ਸਾਥੋਂ, ਕੋਈ ਖੁਸ਼ੀ ਨਾ ਹੋਵੇ ਤੇ ਹੱਸੀਏ ਕਿਉਂ ।  
 ਪਰਦੇਸੀਆਂ ਜੇਗੀਆਂ ਕਮਲਿਆਂ ਨੂੰ, ਵਿੱਚੋਂ ਜੀਉ ਦਾ ਭੇਤ ਚਾਇ ਦੱਸੀਏ ਕਿਉਂ ।  
 ਜੇ ਤੂੰ ਅੰਤ ਰੰਨਾ ਵਲ ਵੇਖਣਾ ਸੀ, ਵਾਹੀ ਜੇਤਰੇ ਛੱਡ ਕੇ ਨੱਸੀਏ ਕਿਉਂ ।  
 ਜੇ ਤਾਂ ਆਪ ਇਲਾਜ ਨਾ ਜਾਣੀਏ ਵੇ, ਜਿੰਨ ਭੂਤ ਤੇ ਜਾਦੂੜੇ ਦੱਸੀਏ ਕਿਉਂ ।

ਫਕੀਰ ਭਾਰੜੇ ਗੋਰੜੇ ਹੋਇ ਰਹੀਏ, ਕੁੜੀ ਚਿੜੀ ਦੇ ਨਾਲ ਖਰਖੱਸੀਏ ਕਿਉਂ ।  
 ਜਿਹੜਾ ਕੰਨ ਲਪੇਟ ਕੇ ਨੱਸ ਜਾਏ, ਮਗਰ ਲੱਗ ਕੇ ਓਸ ਨੂੰ ਧੱਸੀਏ ਕਿਉਂ ।  
 ਵਾਰਿਸ ਸ਼ਾਹ ਉਜਾੜ ਦੇ ਵਸਦਿਆਂ ਨੂੰ, ਆਪ ਖੈਰ ਦੇ ਨਾਲ ਫੇਰ ਵੱਸੀਏ ਕਿਉਂ ।

(ਧੱਸੀਏ=ਵੜੀਏ, ਜਾਦੂੜੇ=ਜਾਦੂ, ਭਾਰੜੇ ਗੋਰੜੇ=ਚੁਪ ਚਾਪ, ਸੰਜੀਦਾ, ਖਰਖੱਸ=  
 ਖਰਮਸਤੀ)

### 390. ਰਾਂਝਾ

ਘਰੋਂ ਸੱਖਣਾ ਫਕਰ ਨਾ ਡੂਮ ਜਾਇ, ਅਨੀ ਖੇੜਿਆਂ ਦੀਏ ਗ਼ਮਖੋਰੀਏ ਨੀ ।  
 ਕੋਈ ਵੱਡੀ ਤਕਸੀਰ ਹੈ ਅਸਾਂ ਕੀਤੀ, ਸਦਕਾ ਹੁਸਨ ਦਾ ਬਖਸ਼ ਲੈ ਗੋਰੀਏ ਨੀ ।  
 ਘਰੋਂ ਸਰੇ ਸੇ ਫਕਰ ਨੂੰ ਖੈਰ ਦੀਜੇ, ਨਹੀਂ ਤੁਰਤ ਜਵਾਬ ਦੇ ਟੇਰੀਏ ਨੀ ।  
 ਵਾਰਿਸ ਸ਼ਾਹ ਕੁੱਝ ਰੱਬ ਦੇ ਨਾਮ ਦੀਚੈ, ਨਹੀਂ ਆਜ਼ਜ਼ਾਂ ਦੀ ਕਾਈ ਜ਼ੋਰੀਏ ਨੀ ।

### 391. ਹੀਰ

ਹੀਰ ਆਖਦੀ ਜੇਗੀਆ ਝੂਠ ਆਖੋਂ, ਕੋਣ ਰੁੱਠੜੇ ਯਾਰ ਮਿਲਾਂਵਦਾ ਈ ।  
 ਏਹਾ ਕੋਈ ਨਾ ਮਿਲਿਆ ਮੈਂ ਢੂੰਡ ਥੱਕੀ, ਜਿਹੜਾ ਗਿਆਂ ਨੂੰ ਮੇੜ ਲਿਆਂਵਦਾ ਈ ।  
 ਸਾਡੇ ਚੰਮ ਦੀਆਂ ਜੁੱਤੀਆਂ ਕਰੇ ਕੋਈ, ਜਿਹੜਾ ਜੀਉ ਦਾ ਰੋਗ ਗਵਾਂਵਦਾ ਈ ।  
 ਭਲਾ ਦੱਸ ਖਾਂ ਚਿਰੀਂ ਵਿਛੁੰਨਿਆਂ ਨੂੰ, ਕਦੋਂ ਰੱਬ ਸੱਚਾ ਘਰੀਂ ਲਿਆਂਵਦਾ ਈ ।  
 ਭਲਾ ਮੇਏ ਤੇ ਵਿਛੋੜੇ ਕੋਣ ਮੇਲੇ, ਐਵੇਂ ਜੀਉੜਾ ਲੋਕ ਵਲਾਂਵਦਾ ਈ ।  
 ਇੱਕ ਬਾਜ਼ ਥੋਂ ਕਾਉ ਨੇ ਕੁੰਜ ਖੇਰੀ, ਵੇਖਾਂ ਚੁੱਪ ਹੈ ਕਿ ਕੁਰਲਾਂਵਦਾ ਈ ।  
 ਇੱਕ ਜੱਟ ਦੇ ਖੇਤ ਨੂੰ ਅੰਗ ਲੱਗੀ, ਵੇਖਾਂ ਆਣ ਕੇ ਕਦੋਂ ਬੁਝਾਂਵਦਾ ਈ ।  
 ਦਿਆਂ ਚੂਰੀਆਂ ਘਿਉ ਦੇ ਬਾਲ ਦੀਵੇ, ਵਾਰਿਸ ਸ਼ਾਹ ਜੇ ਸੁਣਾਂ ਮੈਂ ਆਂਵਦਾ ਈ ।

(ਜੀਉੜਾ ਵਲਾਉਂਦੇ=ਤਸੱਲੀ ਦਿੰਦੇ, ਘਿਉ ਦੇ ਦੀਵੇ ਬਾਲਣੇ=ਖੁਸ਼ੀਆਂ ਕਰਨੀਆਂ)

### 392. ਰਾਂਝਾ

ਜਦੋਂ ਤੀਕ ਜ਼ਿਮੀਂ ਅਸਮਾਨ ਕਾਇਮ, ਤਦੋਂ ਤੀਕ ਇਹ ਵਾਹ ਸਭ ਵਹਿਣਗੇ ਨੀ ।  
 ਸੱਭਾ ਕਿਬਰ ਹੰਕਾਰ ਗੁਮਾਨ ਲੱਦੇ, ਆਪੇ ਵਿੱਚ ਇਹ ਅੰਤ ਨੂੰ ਢਹਿਣਗੇ ਨੀ ।  
 ਇਸਰਾਫ਼ੀਲ ਜਾਂ ਸੂਰ ਕਰਨਾਇ ਫੂਕੇ, ਤਦ ਜ਼ਿਮੀਂ ਅਸਮਾਨ ਸਭ ਢਹਿਣਗੇ ਨੀ ।  
 ਕੁਰਸੀ ਅਰਸੀ ਤੇ ਲੋਹ ਕਲਮ ਜੰਨਤ, ਰੂਹ ਦੇਜ਼ਖਾਂ ਸਤ ਇਹ ਰਹਿਣਗੇ ਨੀ ।  
 ਕੁੱਰਾ ਸੁਟ ਕੇ ਪ੍ਰਸ਼ਨ ਮੈਂ ਲਾਂਵਦਾ ਹਾਂ, ਦੱਸਾਂ ਉਹਨਾਂ ਜੇ ਉਠ ਕੇ ਬਹਿਣਗੇ ਨੀ ।  
 ਨਾਲੇ ਪੱਤਰੀ ਫੇਲ ਕੇ ਫਾਲ ਘੱਤਾਂ, ਵਾਰਿਸ ਸ਼ਾਹ ਹੋਰੀਂ ਸੱਚ ਕਹਿਣਗੇ ਨੀ ।

(ਵਾਹ ਵਹਿਣਗੇ=ਦੁਨੀਆਂ ਦਾ ਕਾਰੋਬਾਰ ਚਲਦਾ ਰਹੇਗਾ, ਇਸਰਾਫ਼ੀਲ ਸੂਰ  
 ਕਰਨਾਇ=ਕਿਆਮਤ ਵਾਲੇ ਦਿਨ ਜਦੋਂ ਇਸਰਾਫ਼ੀਲ ਬਿਗਲ ਵਜਾਵੇਗਾ, ਇਹ  
 ਸੱਤ=1. ਕੁਰਸੀ 2. ਅਰਸ਼, 3. ਲੋਹਫੱਟੀ, 4. ਕਲਮ, 5. ਜੰਨਤ, 6. ਦੇਜ਼ਖ,  
 7. ਰੂਹ, ਕੁੱਰਾ ਸੁਟ= ਜੋਤਿਸ਼ ਨਾਲ ਪਤਾ ਕਰਨਾ, ਫਾਲ ਘੱਤਾਂ=ਸ਼ਗਨ ਦੱਸਾਂ)

### 393. ਤਥਾ

ਤੁਸੀਂ ਛੱਤਿਆਂ ਨਾਲ ਉਹ ਮੱਸ ਭਿੰਨਾ, ਤਦੋਂ ਦੇਹਾਂ ਜਾ ਜੀਉ ਰਲ ਗਿਆ ਸੀ ਨੀ ।  
 ਓਸ ਵੰਝਲੀ ਨਾਲ ਤੂੰ ਨਾਲ ਲਟਕਾਂ, ਜੀਉ ਦੇਹਾਂ ਦਾ ਦੇਹਾਂ ਨੇ ਲਿਆ ਸੀ ਨੀ ।  
 ਉਹ ਇਸ਼ਕ ਦੇ ਹੱਟ ਵਿਕਾਇ ਰਹਿਆ, ਮਹੀਂ ਕਿਸੇ ਦੀਆਂ ਚਾਰਦਾ ਪਿਆ ਸੀ ਨੀ ।  
 ਨਾਲ ਸ਼ੈਕ ਮਹੀਂ ਉਹ ਚਾਰਦਾ ਸੀ, ਤੇਰਾ ਵਿਆਹ ਹੋਇਆ ਲੁੜ ਗਿਆ ਸੀ ਨੀ ।  
 ਤੁਸੀਂ ਚੜ੍ਹੇ ਡੋਲੀ ਤਾਂ ਉਹ ਹਕ ਮਹੀਂ, ਟਮਕ ਚਾਇਕੇ ਨਾਲ ਲੈ ਗਿਆ ਸੀ ਨੀ ।  
 ਹੁਣ ਕੰਨ ਪੜਾ ਫਕੀਰ ਹੋਇਆ, ਨਾਲ ਜੋਗੀਆਂ ਦੇ ਰਲ ਗਿਆ ਸੀ ਨੀ ।  
 ਅੱਜ ਪਿੰਡ ਤੁਸਾਡੜੇ ਆ ਵੜਿਆ, ਅਜੇ ਲੰਘ ਕੇ ਅਗਾਂ ਨਾ ਗਿਆ ਸੀ ਨੀ ।  
 ਹੁਣ ਸੰਗਲੀ ਸੁਟ ਕੇ ਸਗਨ ਬੋਲਾਂ, ਅੱਗੇ ਸਾਂਵਰੀ ਥੇ ਸਗਨ ਲਿਆ ਸੀ ਨੀ ।  
 ਵਾਰਿਸ ਸ਼ਾਹ ਮੈਂ ਪੱਤਰੀ ਭਾਲ ਡਿੱਠੀ, ਕੁੱਰਾ ਇਹ ਨਜ਼ੂਮ ਦਾ ਪਿਆ ਸੀ ਨੀ ।

(ਛੱਤੀ=ਕੁਆਰੀ, ਮਸ ਭਿੰਨਾ=ਮੁਛ ਫੁਟਦੀ, ਲਟਕ=ਸਜਣੀ ਦੀ ਨਖਰੀਲੀ  
 ਚਾਲ, ਲੁੜ ਗਿਆ=ਬਰਬਾਦ ਹੋ ਗਿਆ)

### 394. ਤਬਾ

ਛੋਟੀ ਉਮਰ ਦੀਆਂ ਯਾਰੀਆਂ ਬਹੁਤ ਮੁਸ਼ਕਲ, ਪੁੱਤਰ ਮਹਿਰਾਂ ਦੇ ਖੇਲੀਆਂ ਚਾਰਦੇ  
 ਨੇ ।  
 ਕੰਨ ਪਾੜ ਫਕੀਰ ਹੋ ਜਾਣ ਰਾਜੇ, ਦਰਦ ਮੰਦ ਫਿਰਨ ਵਿੱਚ ਬਾਰ ਦੇ ਨੇ ।  
 ਰੰਨਾਂ ਵਾਸਤੇ ਕੰਨ ਪੜਾਇ ਰਾਜੇ, ਸੱਭਾ ਜਾਤ ਸਿਫ਼ਾਤ ਨਿਘਾਰਦੇ ਨੇ ।  
 ਭਲੇ ਦਿੰਦੁ ਤੇ ਨੇਕ ਨਸੀਬ ਹੋਵਣ, ਸੱਜਨ ਆ ਬਹਿਸਣ ਕੋਲ ਯਾਰ ਦੇ ਨੇ ।  
 ਵਾਰਿਸ ਸ਼ਾਹ ਜਾਂ ਜ਼ੋਕ ਦੀ ਲੱਗੇ ਗੱਦੀ, ਜੋਹਰ ਨਿਕਲੇ ਅਸਲ ਤਲਵਾਰ ਦੇ ਨੇ ।

(ਗਦੀ=ਢਾਲ ਦਾ ਵਿਚਕਾਰਲਾ ਹਿੱਸਾ ਜਿੱਥੇ ਫੜਣ ਵਾਲਾ ਹੱਥ ਪਾਉਂਦਾ ਹੈ)

### 395. ਤਬਾ

ਜਿਸ ਜੱਟ ਦੇ ਖੇਤ ਨੂੰ ਅੱਗ ਲੱਗੀ, ਉਹ ਰਾਹਕਾਂ ਵੱਢ ਕੇ ਗਾਹ ਲਇਆ ।  
 ਲਾਵੇਹਾਰ ਰਾਖੇ ਸਭ ਵਿਦਾ ਹੋਏ, ਨਾਉਮੀਦ ਹੋ ਕੇ ਜੱਟ ਰਾਹ ਪਇਆ ।  
 ਜਿਹੜੇ ਬਾਜ਼ ਥੋਂ ਕਾਉ ਨੇ ਕੁੰਜ ਖੇਹੀ, ਸਬਰ ਸੁਕਰ ਕਰ ਬਾਜ਼ ਫਨਾ ਥਇਆ ।  
 ਦੁਨੀਆਂ ਛੱਡ ਉਦਾਸੀਆਂ ਬੰਨ੍ਹ ਲਈਆਂ, ਸੱਯਦ ਵਾਰਿਸੋਂ ਹੁਣ ਵਾਰਿਸ ਸ਼ਾਹ  
 ਭਇਆ ।

(ਰਾਹਕਾਂ=ਮੁਜਾਰਾ, ਲਾਵੇਹਾਰ=ਫਸਲ ਵੱਢਣ ਵਾਲੇ ਲਾਵੇ ਫਨਾ=ਫਨਾਹ,  
 ਜੀਂਦਾ ਹੀ ਮਰ ਗਿਆ, ਉਦਾਸੀ=ਉਦਾਸੀ ਫਕੀਰ)

### 396. ਹੀਰ ਸਮਝ ਗਈ

ਹੀਰ ਉਠ ਬੈਠੀ ਪਤੇ ਠੀਕ ਲੱਗੇ, ਅਤੇ ਠੀਕ ਨਿਸ਼ਾਨੀਆਂ ਸਾਰੀਆਂ ਨੀ ।  
 ਇਹ ਤਾਂ ਜੋਗੀੜਾ ਪੰਡਤ ਠੀਕ ਮਿਲਿਆ, ਬਾਤਾਂ ਆਖਦਾ ਖੂਬ ਕਰਾਰੀਆਂ ਨੀ ।  
 ਪਤੇ ਵੰਝਲੀ ਦੇ ਏਸ ਠੀਕ ਦਿੱਤੇ, ਅਤੇ ਮਹੀਂ ਭੀ ਸਾਡੀਆਂ ਚਾਰੀਆਂ ਨੀ ।  
 ਵਾਰਿਸ ਸ਼ਾਹ ਇਹ ਇਲਮ ਦਾ ਧਨੀ ਡਾਢਾ, ਖੇਲੁ ਕਰੇ ਨਿਸ਼ਾਨੀਆਂ ਸਾਰੀਆਂ ਨੀ ।

(ਇਲਮ ਦਾ ਧਨੀ=ਬਹੁਤ ਇਲਮ ਵਾਲਾ)

### 397. ਹੀਰ

ਭਲਾ ਦੱਸ ਖਾਂ ਜੋਗੀਆ ਚੇਰ ਸਾਡਾ, ਹੁਣ ਕਿਹੜੀ ਤਰਫ ਨੂੰ ਉੱਠ ਗਿਆ ।  
 ਵੇਖਾਂ ਆਪ ਹੁਣ ਕਿਹੜੀ ਤਰਫ ਫਿਰਦਾ, ਅਤੇ ਮੁਝ ਗ਼ਰੀਬ ਨੂੰ ਕੁੱਠ ਗਿਆ ।  
 ਰੁਠੇ ਆਦਮੀ ਘਰਾਂ ਵਿੱਚ ਆਣ ਮਿਲਦੇ, ਗੱਲ ਸਮਝ ਜਾਂ ਬੱਧੜੀ ਮੁੱਠ ਗਿਆ ।  
 ਘਰੇ ਵਿੱਚ ਪੈਂਦਾ ਗੁਣਾਂ ਸੱਜਣਾਂ ਦਾ, ਯਾਰ ਹੋਰ ਨਾਹੀਂ ਕਿਤੇ ਗੁੱਠ ਗਿਆ ।  
 ਘਰ ਯਾਰ ਤੇ ਢੂੰਡਦੀ ਫਿਰੋਂ ਬਾਹਰ, ਕਿਤੇ ਮਹਿਲ ਨਾਲ ਮਾੜੀਆਂ ਉੱਠ ਗਿਆ ।  
 ਸਾਨੂੰ ਸਬਰ ਕਰਾਰ ਤੇ ਚੈਨ ਨਾਹੀਂ, ਵਾਰਿਸ ਸ਼ਾਹ ਜਦੋਕਣਾ ਰੁੱਠ ਗਿਆ ।

(ਕੁੱਠ ਗਿਆ=ਮਾਰ ਗਿਆ, ਗੁੱਠ=ਪਾਸੇ, ਜਦੋਕਣਾ=ਜਿਸ ਵੇਲੇ ਦਾ, ਬੱਧੜੀ  
 ਮੁੱਠ=ਚੁਪ ਕਰਕੇ, ਗੁਣਾ ਪੈਣਾ=ਵੰਡ ਕਰਨ ਵੇਲੇ ਕੁਦਰਤ ਤੇ ਛੱਡ ਦੇਣਾ)

### 398. ਰਾਂਝਾ

ਏਸ ਘੁੰਡ ਵਿੱਚ ਬਹੁਤ ਖਵਾਰੀਆਂ ਨੇ, ਅੱਗ ਲਾਇਕੇ ਘੁੰਡ ਨੂੰ ਸਾੜੀਏ ਨੀ ।  
 ਘੁੰਡ ਹੁਸਨ ਦੀ ਆਬ ਛੁਪਾਇ ਲੈਂਦਾ, ਲੰਮੇ ਘੁੰਡ ਵਾਲੀ ਰੜੇ ਮਾਰੀਏ ਨੀ ।  
 ਘੁੰਡ ਆਸ਼ਕਾਂ ਦੇ ਬੇੜੇ ਡੋਬ ਦੈਂਦਾ, ਮੈਨਾ ਤਾੜ ਨਾ ਪਿੰਜਰੇ ਮਾਰੀਏ ਨੀ ।  
 ਤਦੋਂ ਇਹ ਜਹਾਨ ਸਭ ਨਜ਼ਰ ਆਵੇ, ਜਦੋਂ ਘੁੰਡ ਨੂੰ ਜ਼ਰਾ ਉਤਾਰੀਏ ਨੀ ।  
 ਘੁੰਡ ਅੰਨ੍ਹਿਆਂ ਕਰੇ ਸੁਜਾਖਿਆਂ ਨੂੰ, ਘੁੰਡ ਲਾਹ ਤੂੰ ਮੂੰਹ ਤੋਂ ਲਾੜੀਏ ਨੀ ।  
 ਵਾਰਿਸ ਸ਼ਾਹ ਨਾ ਦੱਬੀਏ ਮੇਤੀਆਂ ਨੂੰ, ਫੁੱਲ ਅੱਗ ਦੇ ਵਿੱਚ ਨਾ ਸਾੜੀਏ ਨੀ ।

(ਤਾੜਣਾ=ਬੰਦ ਕਰਨਾ)

### 399. ਹੀਰ ਰਾਂਝੇ ਦੀ ਆਪੇ ਵਿੱਚ ਗੱਲ

ਅੱਖੀਂ ਸਾਮ੍ਹਣੇ ਚੇਰ ਜੇ ਆਇ ਫਾਸਣ, ਕਿਉਂ ਦੁੱਖ ਵਿੱਚ ਆਪ ਨੂੰ ਗਾਲੀਏ ਵੇ ।  
 ਮੀਆਂ ਜੋਗੀਆ ਝੂਠੀਆਂ ਇਹ ਗੱਲਾਂ, ਘਰ ਹੋਣ ਤਾਂ ਕਾਸ ਨੂੰ ਭਾਲੀਏ ਵੇ ।  
 ਅੱਗ ਬੁਝੀ ਨੂੰ ਧੀਰੀਆਂ ਲੱਖ ਦਿੱਚਣ, ਬਿਨਾ ਫੂਕ ਮਾਰੇ ਨਾ ਬਾਲੀਏ ਵੇ ।  
 ਹੀਰ ਵੇਖ ਕੇ ਤੁਰਤ ਪਛਾਣ ਲੀਤਾ, ਹੱਸ ਆਖਦੀ ਬਾਤ ਸੰਭਾਲੀਏ ਵੇ ।  
 ਸਹਿਤੀ ਪਾਸ ਨਾ ਦੇਵਣਾ ਭੇਤ ਮੂਲੇ, ਸ਼ੇਰ ਪਾਸ ਨਾ ਬੱਕਰੀ ਪਾਲੀਏ ਵੇ ।  
 ਵੇਖ ਮਾਲ ਚੁਰਾਇਕੇ ਪਿਆ ਮੁੱਕਰ, ਰਾਹ ਜਾਂਦੜਾ ਕੋਈ ਨਾ ਭਾਲੀਏ ਵੇ ।  
 ਵਾਰਿਸ ਸ਼ਾਹ ਮਲਖੱਈਆਂ ਨੂੰ ਮਾਲ ਲੱਧਾ, ਚਲੇ ਕੁੱਜੀਆਂ ਬਦਰ ਪਵਾਲੀਏ ਵੇ ।

(ਫਾਸਣ=ਆ ਜਾਵਣ, ਧੀਰੀਆਂ ਦੇਣਾ=ਛੇੜਨਾ, ਮਲਖੱਈਆਂ=ਮਾਲ ਦੇ ਮਾਲਕ)

### 400. ਰਾਂਝਾ

ਕਹੀ ਦੱਸਣੀ ਅਕਲ ਸਿਆਣਿਆਂ ਨੂੰ, ਕਦੀ ਨਫਰ ਕਦੀਮ ਸੰਭਾਲੀਏ ਨੀ ।  
 ਦੈਲਤਮੰਦ ਨੂੰ ਜਾਣਦਾ ਸਭ ਕੋਈ, ਨੇਹੂੰ ਨਾਲ ਗ਼ਰੀਬ ਦੇ ਪਾਲੀਏ ਨੀ ।  
 ਗੋਦੀ ਬਾਲ ਢੰਡੋਰੜਾ ਜਗ ਸਾਰੇ, ਜੀਉ ਸਮਝ ਲੈ ਖੇੜਿਆਂ ਵਾਲੀਏ ਨੀ ।  
 ਸਾੜ ਘੁੰਡ ਨੂੰ ਖੇਲ ਕੇ ਵੇਖ ਨੈਣਾਂ ਨੀ ਅਨੇਖਿਆਂ ਸਾਲੂ ਵਾਲੀਏ ਨੀ ।  
 ਵਾਰਿਸ ਸ਼ਾਹ ਏਹ ਇਸ਼ਕ ਦਾ ਗਾਉ ਤਕੀਆ, ਅਨੀ ਹੁਸਨ ਦੀ ਗਰਮ ਨਿਹਾਲੀਏ ਨੀ ।

(ਸੁਜਾਖਾ=ਸੂਝ ਅੱਖਾਂ, ਅਕਲਮੰਦ, ਗੋਦੀ ਬਾਲ, ਗਾਉ ਤਕੀਆ=  
 ਵੱਡਾ ਸਿਰ੍ਹਾਣਾ, ਨਿਹਾਲੀ=ਰਜਾਈ)

### 401. ਸਹਿਤੀ

ਸਹਿਤੀ ਸਮਝਿਆ ਇਹ ਰਲ ਗਏ ਦੋਵੇਂ, ਲਈਆਂ ਘੁਟ ਫਕੀਰ ਬਲਾਈਆਂ ਨੀ ।  
 ਇਹ ਵੇਖ ਫਕੀਰ ਨਿਹਾਲ ਹੋਈ, ਜੜੀਆਂ ਏਸ ਨੇ ਘੋਲ ਪਿਵਾਈਆਂ ਨੀ ।  
 ਸਹਿਤੀ ਆਖਦੀ ਮਗਜ਼ ਖਪਾ ਨਾਹੀਂ, ਅਨੀ ਭਾਬੀਏ ਘੋਲ ਘੁਮਾਈਆਂ ਨੀ ।  
 ਏਸ ਜੋਗੀੜੇ ਨਾਲ ਤੂੰ ਖੋਝ ਨਾਹੀਂ, ਨੀ ਮੈਂ ਤੇਰੀਆਂ ਲਵਾਂ ਬਲਾਈਆਂ ਨੀ ।  
 ਮਤਾਂ ਘੱਤ ਜਗ-ਧੂੜ ਤੇ ਕਰੂ ਕਮਲੀ, ਗੱਲਾਂ ਏਸ ਦੇ ਨਾਲ ਕੀ ਲਾਈਆਂ ਨੀ ।  
 ਇਹ ਖੈਰ ਨਾ ਭਿਛਿਆ ਲਏ ਦਾਣੇ, ਕਿੱਥੋਂ ਕੱਢੀਏ ਦੁਧ ਮਲਾਈਆਂ ਨੀ ।  
 ਡਰਨ ਆਂਵਦਾ ਭੂਤਨੇ ਵਾਂਗ ਏਸ ਥੋਂ, ਕਿਸੇ ਥਾਂਉਂ ਦੀਆਂ ਇਹ ਬਲਾਈਆਂ ਨੀ ।  
 ਖੈਰ ਘਿਨ ਕੇ ਜਾ ਫਰਫੇਜੀਆ ਵੇ, ਅੱਤਾਂ ਰਾਵਲਾ ਕੇਰੀਆਂ ਚਾਈਆਂ ਨੀ ।  
 ਫਿਰੋਂ ਬਹੁਤ ਪਖੰਡ ਖਿਲਾਰਦਾ ਤੂੰ, ਏਥੇ ਕਈ ਵਲੱਲੀਆਂ ਪਾਈਆਂ ਨੀ ।  
 ਵਾਰਿਸ ਸ਼ਾਹ ਗ਼ਰੀਬ ਦੀ ਅਕਲ ਘੁੱਬੀ, ਇਹ ਪੱਟੀਆਂ ਇਸ਼ਕ ਪੜ੍ਹਾਈਆਂ ਨੀ ।

(ਜਗ-ਧੂੜ=ਕਿਸੇ ਨੂੰ ਖ਼ਾਬੂ ਕਰਨ ਦਾ ਤਵੀਤ, ਘੁਬੀ=ਜਾਂਦੀ ਰਹੀ)

### 402. ਰਾਂਝਾ

ਮੈਂ ਇਕੱਲੜਾ ਗੱਲ ਨਾ ਜਾਣਨਾ ਹਾਂ, ਤੁਸੀਂ ਦੋਵੇਂ ਨਿਨਾਣ ਭਰਜਾਈਆਂ ਨੀ ।  
 ਮਾਲਜ਼ਾਦੀਆਂ ਵਾਂਗ ਬਣਾ ਤੇਰੀ, ਪਾਈ ਬੈਠੀ ਹੈ ਸੁਰਮ-ਸਲਾਈਆਂ ਨੀ ।  
 ਪੈਰ ਪਕੜ ਫਕੀਰ ਦੇ ਦੇ ਭਿਛਿਆ, ਅੜੀਆਂ ਕੇਰੀਆਂ ਕਵਾਰੀਏ ਲਾਈਆਂ ਨੀ ।  
 ਧਿਆਨ ਰੱਬ ਤੇ ਰੱਖ ਨਾ ਹੋ ਤੱਤੀ, ਗੁੱਸੇ ਹੋਣ ਨਾ ਭਲਿਆਂ ਦੀਆਂ ਜਾਈਆਂ ਨੀ ।  
 ਤੈਨੂੰ ਸ਼ੈਕ ਹੈ ਤਿਨ੍ਹਾਂ ਦਾ ਭਾਗਭਰੀਏ, ਜਿਨ੍ਹਾਂ ਡਾਚੀਆਂ ਬਾਰ ਚਰਾਈਆਂ ਨੀ ।  
 ਜਿਸ ਰੱਬ ਦੇ ਅਸੀਂ ਫਕੀਰ ਹੋਏ, ਵੇਖ ਕੁਦਰਤਾਂ ਓਸ ਵਿਖਾਈਆਂ ਨੀ  
 ਸਾਡੇ ਪੀਰ ਨੂੰ ਜਾਣਦੀ ਗਿਆ ਮੇਇਆ, ਤਾਂਗੀ ਗਾਲ਼ੀਆਂ ਦੇਈਆਂ ਲਾਈਆਂ ਨੀ ।  
 ਵਾਰਿਸ ਸ਼ਾਹ ਉਹ ਸਦਾ ਹੀ ਜਿਉਂਦੇ ਨੇ, ਜਿਨ੍ਹਾਂ ਕੀਤੀਆਂ ਨੇਕ ਕਮਾਈਆਂ ਨੀ ।

(ਮਾਲਜ਼ਾਦੀ=ਕੰਜਰੀ, ਬਣਾ=ਬਣਤਰ, ਗਿਆ ਮੇਇਆ=ਗਿਆ ਗੁਜ਼ਰਿਆ,  
 ਅੱਤਾਂ=ਅੱਤ ਦਾ ਬਹੁ=ਵਚਨ, ਤੱਤੀ=ਗਰਮ)

### 403. ਸਹਿਤੀ

ਪਤੇ ਡਾਚੀਆਂ ਦੇ ਪੂਰੇ ਲਾਵਨਾ ਹੈ, ਦੋਂਦਾ ਮਿਹਣੇ ਸ਼ਾਮਤਾਂ ਚੋਰੀਆਂ ਵੇ ।  
 ਮੱਥਾ ਡਾਹਿਉ ਨਾਲ ਕਵਾਰੀਆਂ ਦੇ, ਤੇਰੀਆਂ ਲੋਦੀਆਂ ਜੋਗੀਆ ਮੋਰੀਆਂ ਵੇ ।  
 ਤੇਰੀ ਜੀਭ ਮਵੇਸੀਆ ਹੱਥ ਇੱਲਤ, ਤੇਰੇ ਚੁਤੜੀਂ ਲੜਦੀਆਂ ਭੋਰੀਆਂ ਵੇ ।  
 ਖੈਰ ਮਿਲੇ ਸੇ ਲਏਂ ਨਾ ਨਾਲ ਮਸਤੀ, ਮੰਗੋਂ ਦੁੱਧ ਤੇ ਪਾਨ ਗਲੇਰੀਆਂ ਵੇ ।  
 ਰੁਗ ਦੇਣ ਆਟਾ ਇੱਕੇ ਟੁਕ ਚੱਪਾ, ਭਰ ਦੇਣ ਨਾ ਜੱਟੀਆਂ ਕੋਰੀਆਂ ਵੇ ।  
 ਏਸ ਅੰਨ ਨੂੰ ਢੂੰਡਦੇ ਉਹ ਫਿਰਦੇ, ਚੜ੍ਹਨ ਹਾਥੀਆਂ ਤੇ ਹੋਵਣ ਚੋਰੀਆਂ ਵੇ ।  
 ਸੋਟਾ ਵੱਡਾ ਇਲਾਜ ਕੁਪੱਤਿਆਂ ਦਾ, ਤੇਰੀਆਂ ਭੈੜੀਆਂ ਦਿਸਦੀਆਂ ਤੋਰੀਆਂ ਵੇ ।  
 ਵੱਡੇ ਕਮਲਿਆਂ ਦੀ ਅਸਾਂ ਭੰਗ ਝਾੜੀ, ਏਥੇ ਕਈ ਫਕੀਰੀਆਂ ਸੋਰੀਆਂ ਵੇ ।  
 ਵਾਰਿਸ ਮਾਰ ਸਵਾਰਦੇ ਭੂਤ ਰਾਕਸ਼, ਜਿਹੜੀਆਂ ਮਹਿਰੀਆਂ ਹੋਣ ਅਪੌੜੀਆਂ ਵੇ ।

(ਜੀਭ ਮਵੇਸੀਆ=ਜੀਭ ਦੀ ਬਵਾਸੀਓ,ਬੋਲਦਾ ਬਹੁਤ ਹੈ, ਫਲੇਰੀਆਂ=ਪਕੜੀਆਂ,  
 ਕੋਰੀ=ਪਾਣੀ ਵਾਲੀ ਘਰੇਟੀ, ਚੋਰੀ=ਚੋਰ ਹੋਈ, ਤੋਰੀਆਂ=ਤੋਰ ਤਰੀਕੇ, ਅਪੌੜ=  
 ਉਲਟੀ ਅਕਲ ਵਾਲੀ)

### 404. ਰਾਂਝਾ

ਬੁਰਾ ਖਹਿਣ ਫਕੀਰਾਂ ਦੇ ਨਾਲ ਪਈਆਂ, ਅਠਖੇਲ ਬੁਰਿਆਰ ਉਚੱਕੀਆਂ ਨੀ ।  
 ਰਾਤਬ ਖਾਇਕੇ ਹੰਜਰਨ ਵਿੱਚ ਤੱਲੇ, ਮਾਰਨ ਲੱਤ ਇਰਾਕੀਆਂ ਬੱਕੀਆਂ ਨੀ ।  
 ਇੱਕ ਭੱਕਦੀ ਦੂਸਰੀ ਦਏ ਟਿਚਕਰ, ਇਹ ਨਨਾਣ ਭਾਬੀ ਦੋਵੇਂ ਸਕੀਆਂ ਨੀ ।  
 ਏਥੇ ਬਹੁਤ ਫਕੀਰ ਜਹੀਰ ਕਰਦੇ, ਖਰ ਦੋਂਦੀਆਂ ਦੋਂਦੀਆਂ ਅੱਕੀਆਂ ਨੀ ।  
 ਜਿਨ੍ਹੀਂ ਡੱਬੀਆਂ ਪਾਇਕੇ ਸਿਰੀਂ ਚਾਈਆਂ, ਰੰਨਾਂ ਤਿਨ੍ਹਾਂ ਦੀਆਂ ਨਹੀਉਂ ਸਕੀਆਂ ਨੀ ।  
 ਨਾਲੇ ਢਿੱਡ ਖੁਰਕਣ ਨਾਲੇ ਦੁਧ ਰਿੜਕਣ, ਅਤੇ ਚਾਟੀਆਂ ਕੁੱਤਿਆਂ ਲੱਕੀਆਂ ਨੀ ।  
 ਝਾਟਾ ਖੁਰਕਦੀਆਂ ਗੁਨ੍ਹਦੀਆਂ ਨੱਕ ਸਿਣਕਣ, ਮਾਰਨ ਵਾਇਕੇ ਚਾੜ੍ਹ ਕੇ ਨੱਕੀਆਂ ਨੀ ।  
 ਲੜੇ ਨਹੀਂ ਜੇ ਚੰਗੀਆਂ ਹੋਵਣਾ ਜੇ, ਵਾਰਿਸ ਸ਼ਾਹ ਤੋਂ ਲਉ ਦੇ ਫੱਕੀਆਂ ਨੀ ।

(ਬੁਰਿਆਰ=ਬੁਰੀਆਂ, ਰਾਤਬ=ਘੋੜੇ ਦਾ ਖਾਣਾ, ਹੰਜਰਨਾ=ਚੰਗਾ ਖਾਣਾ ਪੀਣਾ ਪਰ  
 ਮਾਲਕ ਦੇ ਖ਼ਾਬੂ ਨਾ ਆਉਣਾ,ਹਿਣਕਣਾ, ਇਰਾਕੀ ਬੱਕੀ=ਇਰਾਕ ਦੇਸ਼ ਦੀਆਂ  
 ਘੋੜੀਆਂ, ਡੱਬੀਆਂ ਪਾ ਕੇ=ਡੱਬੀ ਵਿੱਚ ਪਾ ਕੇ, ਕਹਾਣੀ ਦੱਸੀ ਜਾਂਦੀ ਹੈ ਕਿ ਇੱਕ  
 ਸਾਧ ਔਰਤਾਂ ਦੀ ਬੇਵਫ਼ਾਈ ਤੋਂ ਤੰਗ ਆ ਗਿਆ ਸੀ। ਉਹਨੇ ਇੱਕ ਸੁੰਦਰ ਇਸਤਰੀ  
 ਨਾਲ ਸ਼ਾਦੀ ਕੀਤੀ ਅਤੇ ਜਾਦੂ ਦੇ ਜ਼ੋਰ ਨਾਲ ਉਸ ਨੂੰ ਇੱਕ ਡੱਬੀ ਵਿੱਚ ਪਾ ਲਿਆ  
 ।ਉਹ ਡੱਬੀ ਨੂੰ ਹਰ ਵੇਲੇ ਆਪਣੇ ਵਾਲਾਂ ਵਿੱਚ ਲੁਕਾਈ ਰਖਦਾ।ਦਿਲ ਪਰਚਾਵੇ  
 ਲਈ ਕਦੇ ਕਦੇ ਉਹਨੂੰ ਬਾਹਰ ਕੱਢਦਾ।ਉਸ ਸੁੰਦਰੀ ਨੇ ਵੀ ਆਪਣਾ ਯਾਰ ਡੱਬੀ  
 ਵਿੱਚ ਪਾਕੇ ਸਿਰ ਵਿੱਚ ਲੁਕਾਇਆਸੀ।ਇੱਕ ਦਿਨ ਉਸ ਸਾਧੂ ਨੇ ਨਦੀ ਵਿੱਚ  
 ਨਹਾਉਣ ਵੇਲੇ ਆਪਣੀ ਘਰ ਵਾਲੀ ਨੂੰਨਦੀ ਦੇ ਕੰਢੇ ਆਪਣੇ ਕੱਪੜਿਆਂ ਦੀ ਰਾਖੀ  
 ਛੱਡ ਦਿੱਤਾ।ਮੌਕਾ ਤਾੜ ਕੇ ਪਤਨੀ ਆਪਣੇ ਯਾਰ ਨੂੰ ਡੱਬੀ ਵਿੱਚੋਂ ਕੱਢ ਕੇ ਲਾਗੇ  
 ਇੱਕ ਬਿਰਫ ਉਹਲੇ ਉਹਦੇ ਨਾਲ ਮਸਤ ਹੋ ਗਈ।ਨਦੀ ਕੰਢੇ ਬੈਠੇ ਕਿਸੇ ਹੋਰ  
 ਪੁਰਸ਼ ਨੇ ਸਭ ਕੁੱਝ ਦੇਖ ਲਿਆ।ਉਸ ਨੇ ਤਿਕਾਲਾਂ ਨੂੰ ਸਾਧੂ ਨੂੰ ਆਪਣੇ ਘਰ ਪ੍ਰੀਤੀ  
 ਭੇਜਨ ਤੇ ਸੱਦਿਆ।ਖਾਣ ਵੇਲੇ ਉਹਨੇ ਸਾਧੂ ਅੱਗੇ ਤਿੰਨ ਥਾਲੀਆਂ ਪ੍ਰੇਸ ਦਿੱਤੀਆਂ  
 ।ਜਦੋਂ ਉਹਨੇ ਪੁੱਛਿਆ ਤਾਂ ਘਰ ਵਾਲੇਨੇ ਕਿਹਾ ਕਿ ਇੱਕ ਥਾਲੀ ਤੁਹਾਡੀ ਪਤਨੀ  
 ਲਈ ਹੈ। ਪਰ ਜਦੋਂ ਤੀਜੀ ਥਾਲੀ ਦੀ ਗੱਲ ਪੁੱਛੀ ਤਾਂ ਉਹਨੇ ਦੱਸਿਆ ਕਿ ਇਹ  
 ਉਹਦੀ ਪਤਨੀ ਦੇ ਯਾਰ ਵਾਸਤੇ ਹੈ ਤਾਂ ਕਿ ਉਹ ਭੁੱਖਾ ਨਾ ਰਹੇ ਤਾਂ ਸਾਧੂ ਨੂੰ ਸਾਰਾ  
 ਪਤਾ ਲੱਗਾ, ਕੁਤੇ ਲੱਕੀ=ਢਿਡ ਮੋਟੇ ਲੱਕ ਪਤਲੇ ਵਾਲੀ, ਵਾਇਕੇ=ਸੁੜ੍ਹਕੇ,  
 ਫੱਕੀ=ਪੀਸੀ ਹੋਈ ਦਵਾਈ)

### 405. ਸਹਿਤੀ

ਅਨੀ ਵੇਖੇ ਨੀ ਵਾਸਤਾ ਰੱਬ ਦਾ ਜੇ, ਵਾਹ ਪੈ ਗਿਆ ਨਾਲ ਕੁਪੱਤਿਆਂ ਦੇ ।  
 ਮਗਰ ਹਲਾਂ ਦੇ ਚੇਬਰਾਂ ਲਾਇ ਦੀਚਣ, ਇੱਕੇ ਛੋੜ ਦੀਚਣ ਮਗਰ ਕੱਟਿਆਂ ਦੇ ।  
 ਇੱਕੇ ਵਾਢੀਆਂ ਲਾਵੀਆਂ ਕਰਨ ਚੇਬਰ, ਇੱਕੇ ਡਾਹ ਦੀਚਣ ਹੇਠ ਝੱਟਿਆਂ ਦੇ ।  
 ਇਹ ਪੁਰਾਣੀਆਂ ਲਾਨੂਤਾਂ ਹੈਣ ਜੋਗੀ, ਗੱਦੋਂ ਵਾਂਗ ਲੇਟਣ ਵਿੱਚ ਘੱਟਿਆਂ ਦੇ ।  
 ਹੀਰ ਆਖਦੀ ਬਹੁਤ ਹੈ ਸ਼ੈਕ ਤੈਨੂੰ, ਭੇੜ ਪਾਇ ਬਹੋਂ ਨਾਲ ਡੱਟਿਆਂ ਦੇ ।  
 ਵਾਰਿਸ ਸ਼ਾਹ ਮੀਆਂ ਖਹਿੜੇ ਨਾ ਪਵੀਏ, ਕੰਨ ਪਾਟਿਆਂ ਰਬ ਦਿਆਂ ਪੱਟਿਆਂ ਦੇ ।  
 (ਡੱਟਿਆਂ=ਢੱਠਿਆਂ)

### 406. ਹੀਰ ਨੂੰ ਸਹਿਤੀ

ਭਾਬੀ ਜੇਗੀਆਂ ਦੇ ਵੱਡੇ ਕਾਰਨੇ ਨੀ, ਗੱਲਾਂ ਨਹੀਂ ਸੁਣੀਆਂ ਕੰਨ-ਪਾਟਿਆਂ ਦੀਆਂ ।  
ਰੋਕ ਬੰਨ੍ਹ ਪੱਲੇ ਦੁਧ ਦਹੀਂ ਪੀਵਣ, ਵੱਡੀਆਂ ਚਾਟੀਆਂ ਜੋੜਦੇ ਆਟਿਆਂ ਦੀਆਂ ।  
ਗਿੱਠ ਗਿੱਠ ਵਧਾਇਕੇ ਵਾਲ ਨਾਖੁਨ, ਰਿਛ ਪਲਮਦੇ ਲਾਂਗੜਾਂ ਪਾਟਿਆਂ ਦੀਆਂ ।  
ਵਾਰਿਸ ਸ਼ਾਹ ਇਹ ਮਸਤ ਕੇ ਪਾਟ ਲੱਥੇ, ਰਗਾਂ ਕਿਰਲੀਆਂ ਵਾਂਗ ਨੇ ਗਾਟਿਆਂ ਦੀਆਂ ।

(ਰੋਕ=ਨਕਦ, ਲਾਂਗੜ=ਲੰਗੋਟੀ, ਪਾਟ ਲੱਥੇ=ਖਾ ਖਾ ਕੇ ਪਾਟਣੇ ਆਏ ਹਨ)

#### 407. ਰਾਂਝਾ

ਇਹ ਮਿਸਲ ਮਸ਼ਹੂਰ ਜਹਾਨ ਸਾਰੇ, ਜੱਟੀ ਚਾਰੇ ਹੀ ਥੇਕ ਸਵਾਰਦੀ ਹੈ ।  
ਉਨ ਤੁੰਬਦੀ ਮਨ੍ਹੇ 'ਤੇ ਬਾਲ ਲੇੜ੍ਹੇ, ਚਿੜੀਆਂ ਹਾਕਰੇ ਲੇਲੜੇ ਚਾਰਦੀ ਹੈ ।  
ਬੰਨ੍ਹ ਝੋੜੇ ਫਕੀਰ ਦੇ ਨਾਲ ਲੜਦੀ, ਘਰ ਸਾਂਭਦੀ ਲੋਕਾਂ ਨੂੰ ਮਾਰਦੀ ਹੈ ।  
ਵਾਰਿਸ ਸ਼ਾਹ ਦੇ ਲੜਣ ਮਾਸੂਕ ਏਥੇ, ਮੇਰੀ ਸੰਗਲੀ ਸ਼ਗਨ ਵਿਚਾਰਦੀ ਹੈ ।

(ਹਾਕਰੇ=ਉੜਾਵੇ, ਬਾਲ ਲੇੜ੍ਹੇ=ਬਾਲ ਦੁਧ ਚੁੰਘੇ)

#### 408. ਸਹਿਤੀ

ਮੇਰੇ ਹੱਥ ਲੋਦੇ ਤੇਰੀ ਲਵੇਂ ਟੋਟਣ, ਕੋਈ ਮਾਰਸੀਗਾ ਨਾਲ ਮੁਹਲਿਆਂ ਦੇ ।  
ਅਸੀਂ ਘੜਾਂਗੇ ਵਾਂਗ ਕਲਬੂਤ ਮੇਚੀ, ਕਰੋਂ ਚਾਵੜਾਂ ਨਾਲ ਤੂੰ ਰੁਹਲਿਆਂ ਦੇ ।  
ਸੁੱਟੂੰ ਮਾਰ ਚਪੇੜ ਤੇ ਦੰਦ ਭੰਨੂੰ, ਸਵਾਦ ਆਵਸੀ ਚੁਹਲਿਆਂ ਮੁਹਲਿਆਂ ਦੇ ।  
ਵਾਰਿਸ ਹੱਡ ਤੇਰੇ ਘਾਟ ਵਾਂਗ ਛੜੀਅਨ, ਨਾਲ ਕੁਤਕਿਆਂ ਪੋਲਿਆਂ ਮੁਹਲਿਆਂ ਦੇ ।

(ਚਾਵੜਾਂ=ਸ਼ਰਾਰਤਾਂ, ਚੁਹਲ ਮੁਹਲ=ਹਾਸਾ ਮਖੌਲ, ਪੋਲੇ=ਜੁੱਤੀਆਂ)

#### 409. ਰਾਂਝਾ

ਤੇਰੇ ਮੋਰ ਲੋਦੇ ਫਾਟ ਖਾਣ ਉੱਤੇ, ਮੇਰੀ ਫਰਕਦੀ ਅੱਜ ਮੁਤਹਿਰ ਹੈ ਨੀ ।  
ਮੇਰਾ ਕੁਤਕਾ ਲਵੇਂ ਤੇ ਤੇਰੇ ਚੁਤੜ, ਅੱਜ ਦੋਹਾਂ ਦੀ ਵੱਡੀ ਕੁਦਹਿੜ ਹੈ ਨੀ ।  
ਚਿੱਭੜ ਵਾਂਗ ਤੇਰੇ ਬੀਉ ਕੱਢ ਸੁੱਟਾਂ, ਮੈਨੂੰ ਆਇਆ ਜੇਸ਼ ਦਾ ਕਹਿਰ ਹੈ ਨੀ ।  
ਏਸ ਭੇਡ ਦੇ ਖੂਨ ਤੋਂ ਕਿਸੇ ਚਿੜ੍ਹ ਕੇ, ਨਹੀਂ ਮਾਰ ਲੈਣਾ ਕੋਈ ਸ਼ਹਿਰ ਹੈ ਨੀ ।  
ਉਜਾੜੇ-ਖੋਰ ਗੱਦੋਂ ਵਾਂਗ ਕੁੱਟੀਏਂਗੀ, ਕੇਹੀ ਮਸਤ ਤੈਨੂੰ ਵੱਡੀ ਵਿਹਰ ਹੈ ਨੀ ।  
ਵਾਰਿਸ ਸ਼ਾਹ ਇਹ ਡੁਗਡੁਗੀ ਰੰਨ ਕੁੱਟਾਂ, ਕਿਸ ਛਡਾਵਣੀ ਵਿਹਰ ਤੇ ਕਹਿਰ ਹੈ ਨੀ ।

(ਫਾਟ=ਭੁੰਨੇ ਹੋਏ ਜੌ, ਲੋਦੇ=ਚਾਹੁਣ, ਕੁਦਹਿੜ=ਕੁਦਨਾ, ਬਿਉ=ਬੀ ਭਾਵ ਬੀਜ,  
ਚਿੜ੍ਹ=ਚਿੜ, ਵਿਹਰ ਤੇ ਕਹਿਰ=ਵਿਹਰਨੇ ਵਾਲੇ ਉਤੇ ਕਹਿਰ ਟੁੱਟਦਾ ਹੈ)

#### 410. ਤਥਾ

ਅਸੀਂ ਸਬਰ ਕਰਕੇ ਚੁਪ ਹੋ ਬੈਠੇ, ਬਹੁਤ ਔਖੀਆਂ ਇਹ ਫਕੀਰੀਆਂ ਨੇ ।  
ਨਜ਼ਰ ਖੱਲੇ ਕਿਉਂ ਲਿਆਵਣੀ ਕੰਨ ਪਾਟੇ, ਜਿਸਦੇ ਹੱਸ ਦੇ ਨਾਲ ਜੰਜੀਰੀਆਂ ਨੇ ।  
ਜਿਹੜੇ ਦਰਸਨੀ ਹੁੰਡਵੀ ਵਾਚ ਬੈਠੇ, ਸੱਭੇ ਚਿਠੀਆਂ ਉਹਨਾਂ ਨੇ ਚੀਰੀਆਂ ਨੇ ।  
ਤੁਸੀਂ ਕਰੋ ਹਿਆ ਕਵਾਰੀਉ ਨੀ, ਅਜੇ ਦੁੱਧ ਦੀਆਂ ਦੰਦੀਆਂ ਖੀਰੀਆਂ ਨੇ ।  
ਵਾਂਗ ਬੁਢਿਆਂ ਕਰੇ ਪੱਕਚੰਡ ਗੱਲਾਂ, ਮੱਥੇ ਚੁੰਡੀਆਂ ਕਵਾਰ ਦੀਆਂ ਚੀਰੀਆਂ ਨੇ ।  
ਕੇਹੀ ਚੰਦਰੀ ਲੱਗੀ ਹੈ ਆਣ ਮੱਥੇ, ਅਖੀਂ ਭੁਖ ਦੀਆਂ ਭੋਣ ਭੰਬੀਰੀਆਂ ਨੇ ।

ਮੈਂ ਤਾਂ ਮਾਰ ਤਲੇਟੀਆਂ ਪੁਟ ਸੁੱਟਾਂ, ਮੇਰੀ ਉਂਗਲੀ ਉਂਗਲੀ ਪੀਰੀਆਂ ਨੇ ।  
ਵਾਰਿਸ ਸ਼ਾਹ ਫ਼ੈਜਦਾਰ ਦੇ ਮਾਰਨੇ ਨੂੰ, ਸੈਨਾਂ ਮਾਰੀਆਂ ਵੇਖ ਕਸਮੀਰੀਆਂ ਨੇ ।

(ਕੰਨ ਪਾਟੇ=ਕੰਨਾਂ ਵਿੱਚ ਛੇਦ, ਹੁੰਡਵੀ=ਹੁੰਡੀ, ਇਕਰਾਰਨਾਮਾ, ਪੱਕਚੰਡ=  
ਸਿਆਣਿਆਂ ਵਾਲੀਆਂ ਗੱਲਾਂ, ਤਲੇਟੀ=ਕਿਸੇ ਚੀਜ਼ ਦਾ ਥੱਲੇ ਦਾ ਭਾਗ,  
ਸੈਨਾਂ=ਸੈਨਤਾਂ)

#### 411. ਹੀਰ ਰਾਂਝੇ ਵੱਲ ਹੋਈ

ਸੈਨੀ ਮਾਰ ਕੇ ਹੀਰ ਨੇ ਜੇਗੀੜੇ ਨੂੰ, ਕਹਿਆ ਚੁਪ ਕਰ ਏਸ ਭਕਾਉਨੀ ਹਾਂ ।  
ਤੇਰੇ ਨਾਲ ਜੇ ਏਸ ਨੇ ਵੈਰ ਚਾਇਆ, ਮੱਥਾ ਏਸ ਦੇ ਨਾਲ ਮੈਂ ਲਾਉਨੀ ਹਾਂ ।  
ਕਰਾਂ ਗਲੋਂ ਗਲਾਇਣ ਨਾਲ ਇਸ ਦੇ, ਗਲ ਏਸਦੇ ਰੇਸ਼ਟਾ ਪਾਉਨੀ ਹਾਂ ।  
ਵਾਰਿਸ ਸ਼ਾਹ ਮੀਆਂ ਰਾਂਝੇ ਯਾਰ ਅੱਗੇ, ਇਹਨੂੰ ਕੰਜਰੀ ਵਾਂਗ ਨਚਾਉਨੀ ਹਾਂ ।

(ਸੈਨੀ=ਸੈਨਤ, ਇਸ਼ਾਰਾ, ਕਰਾਂ ਗਲੋਂ ਗਲਾਇਣ=ਗੱਲ ਵਧਾ ਲੈਣੀ, ਰੇਸ਼ਟਾ=  
ਝਗੜਾ)

#### 412. ਹੀਰ ਸਹਿਤੀ ਨੂੰ

ਹੀਰ ਆਖਦੀ ਏਸ ਫਕੀਰ ਨੂੰ ਨੀ, ਕੇਹਾ ਘਤਿਉ ਗ਼ੈਬ ਦਾ ਵਾਇਦਾ ਈ ।  
ਏਨ੍ਹਾਂ ਆਜਜਾਂ ਭੋਰ ਨਿਮਾਣਿਆਂ ਨੂੰ, ਪਈ ਮਾਰਨੀ ਹੈ ਕੇਹਾ ਫ਼ਾਇਦਾ ਈ ।  
ਅੱਲਾਹ ਵਾਲਿਆਂ ਨਾਲ ਕੀ ਵੈਰ ਪਈਏਂ ਭਲਾ ਕਵਾਰੀਏ ਏਹ ਕੀ ਕਾਇਦਾ ਈ ।  
ਪੈਰ ਚੁੰਮ ਫਕੀਰ ਦੀ ਟਹਿਲ ਕੀਚੈ, ਏਸ ਕੰਮ ਵਿੱਚ ਖ਼ੈਰ ਦਾ ਜਾਇਦਾ ਈ ।  
ਪਿੱਛੋਂ ਫੜੋਂਗੀ ਕੁਤਕਾ ਜੇਗੀੜੇ ਦਾ, ਕੋਣ ਜਾਣਦਾ ਕਿਹੜੀ ਜਾਇ ਦਾ ਈ ।  
ਵਾਰਿਸ ਸ਼ਾਹ ਫਕੀਰ ਜੇ ਹੋਣ ਗੁੱਸੇ, ਖ਼ੋਫ਼ ਸਹਿਰ ਨੂੰ ਕਹਿਤ ਵਬਾਇ ਦਾ ਈ ।

(ਖ਼ੈਰ=ਭਲਾਈ, ਜਾਇਦਾ=ਜ਼ਿਆਦਾ, ਕੁਤਕਾ=ਡੰਡਾ, ਵਬਾ=ਬਿਮਾਰੀ,  
ਕਹਿਤ=ਕਾਲ, ਭੁਖਮਰੀ)

#### 413. ਸਹਿਤੀ ਤੇ ਹੀਰ

ਭਾਬੀ ਇੱਕ ਧਿਰੋਂ ਲੜੇ ਫਕੀਰ ਸਾਨੂੰ, ਤੂੰ ਭੀ ਜਿੰਦ ਕਦੋਂ ਨਾਲ ਘੁਰੀਆਂ ਦੇ ।  
ਜੇ ਤਾਂ ਹਿੰਗ ਦੇ ਨਿਰਖ ਦੀ ਖ਼ਬਰ ਨਾਹੀਂ, ਕਾਹਿ ਪੁੱਛੀਏ ਭਾ ਕਸਤੂਰੀਆਂ ਦੇ ।  
ਏਨ੍ਹਾਂ ਜੇਗੀਆਂ ਦੇ ਨਾਹੀਂ ਵੱਸ ਕਾਈ, ਕੀਤੇ ਰਿਜ਼ਕ ਨੇ ਵਾਇਦੇ ਦੂਰੀਆਂ ਦੇ ।  
ਜੇ ਤਾਂ ਪੱਟ ਪੜਾਵਣਾ ਨਾ ਹੋਵੇ, ਕਾਹਿ ਖਹਿਣ ਕੀਚੈ ਨਾਲ ਭੂਰੀਆਂ ਦੇ ।  
ਜਾਣ ਸਹਿਤੀਏ ਫੱਕਰ ਨੀ ਨਾਗ ਕਾਲੇ, ਮਿਲੇ ਹੱਕ ਕਮਾਈਆਂ ਪੂਰੀਆਂ ਦੇ ।  
ਕੋਈ ਦੇ ਬਦ ਦੁਆ ਤੇ ਗਾਲ ਸੁੱਟੇ, ਪਿੱਛੋਂ ਫ਼ਾਇਦੇ ਕੀ ਏਨ੍ਹਾਂ ਝੂਰੀਆਂ ਦੇ ।  
ਲਛੂ ਲਛੂ ਕਰਦੀ ਫਿਰੋਂ ਨਾਲ ਫੱਕਰਾਂ, ਲੁੱਚ ਚਾਲੜੇ ਇਹਨਾਂ ਲੰਗੂਰੀਆਂ ਦੇ ।  
ਵਾਰਿਸ ਸ਼ਾਹ ਫਕੀਰ ਦੀ ਰੰਨ ਵੈਰਨ, ਜਿਵੇਂ ਵੈਰੀ ਨੇ ਮਿਰਗ ਅੰਗੂਰੀਆਂ ਦੇ ।

(ਕਾਹਿ=ਕਿਉਂ, ਲਛੂ ਲਛੂ ਕਰਦੀ=ਗੱਲਾਂ ਬਾਤਾਂ ਨਾਲ ਲੜਣ ਦਾ ਸੱਦਾ ਦਿੰਦੀ,  
ਅੰਗੂਰੀ=ਪੋਦੇ ਦੇ ਤਾਜ਼ੇ ਫੁੱਟੇ ਪੱਤੇ)

#### 414. ਸਹਿਤੀ

ਭਾਬੀ ਕਰੋਂ ਰਿਆਇਤਾਂ ਜੋਗੀਆਂ ਦੀਆਂ, ਹੱਥੀਂ ਸੁੱਚੀਆਂ ਪਾਇ ਹਥੜੀਆਂ ਨੀ ।  
ਜਿਹੜੀ ਦੀਦ ਵਿਖਾਇਕੇ ਕਰੇ ਆਕੜ, ਮੈਂ ਤਾਂ ਪਟ ਸੁੱਟਾਂ ਏਹਦੀਆਂ ਚੌੜੀਆਂ ਨੀ ।  
ਗੁਰੂ ਏਸ ਦੇ ਨੂੰ ਨਹੀਂ ਪਹੁੰਚ ਓਥੇ, ਜਿੱਥੇ ਅਕਲਾਂ ਅਸਾਡੀਆਂ ਦੌੜੀਆਂ ਨੀ ।  
ਮਾਰ ਮੁਹਲੀਆਂ ਸੱਟਾਂ ਸੂ ਭੰਨ ਟੰਗਾਂ, ਫਿਰੇ ਢੂੰਡਦਾ ਕਾਠ ਕਠੇਰੀਆਂ ਨੀ ।  
ਜਿੰਨ ਭੂਤ ਤੇ ਦੇਉ ਦੀ ਅਕਲ ਜਾਵੇ, ਜਦੋਂ ਮਾਰ ਕੇ ਉੱਠੀਆਂ ਛੌੜੀਆਂ ਨੀ ।  
ਵਾਰਿਸ ਸ਼ਾਹ ਫਕੀਰ ਦੇ ਨਾਲ ਲੜਨਾ, ਕੱਪਣ ਜ਼ਹਿਰ ਦੀਆਂ ਗੰਦਲਾਂ ਕੌੜੀਆਂ ਨੀ ।

(ਹਥੜੀਆਂ=ਹੱਥ ਕੰਡਨ, ਕਾਠ ਕਠੇਰੀਆਂ=ਵਸਾਖੀਆਂ, ਫਹੁੜੀਆਂ)

#### 415. ਹੀਰ

ਹਾਏ ਹਾਏ ਫਕੀਰ ਨੂੰ ਬੁਰਾ ਬੋਲੇ, ਬੁਰੇ ਸਹਿਤੀਏ ਤੇਰੇ ਅਪੌੜ ਹੋਏ ।  
ਜਿਨ੍ਹਾਂ ਨਾਲ ਨਮਾਣਿਆਂ ਵੈਰ ਚਾਇਆ, ਸਣੇ ਜਾਨ ਤੇ ਮਾਲ ਦੇ ਚੌੜ ਹੋਏ ।  
ਕੰਨ ਪਾਟਿਆਂ ਨਾਲ ਜਿਸ ਚਿਹ ਬੱਧੀ, ਪਸ-ਪੇਸ਼ ਥੀਂ ਅੰਤ ਨੂੰ ਰੌੜ ਹੋਏ ।  
ਰਹੇ ਔਤ ਨਖੱਤਰੀ ਰੰਡ ਸੁੰਢੀ, ਜਿਹੜੀ ਨਾਲ ਮਲੰਗਾਂ ਦੇ ਕੌੜ ਹੋਏ ।  
ਇਨ੍ਹਾਂ ਤਿਹਾਂ ਨੂੰ ਛੇੜੀਏ ਨਹੀਂ ਮੋਈਏ, ਜਿਹੜੇ ਆਸ਼ਕ ਫਕੀਰ ਤੇ ਭੈਰ ਹੋਏ ।  
ਵਾਰਿਸ ਸ਼ਾਹ ਲੜਾਈ ਦਾ ਮੂਲ ਬੋਲਣ, ਵੇਖ ਦੇਹਾਂ ਦੇ ਲੜਨ ਦੇ ਤੌਰ ਹੋਏ ।

(ਅਪੌੜ=ਪੁਠੇ ਕੰਮ, ਚਿਹ=ਜਿੱਦ, ਨਖੱਤਰੀ=ਬੇਨਸੀਬ ਔਰਤ, ਚੌੜ=ਬਰਬਾਦ,  
ਤਿਹਾਂ=ਤਿੰਨਾਂ, ਆਸ਼ਕ, ਫਕੀਰ, ਭੈਰ)

#### 416. ਸਹਿਤੀ

ਭਾਬੀ ਏਸ ਜੇ ਗਏ ਦੀ ਅੜੀ ਬੱਧੀ, ਅਸੀਂ ਰੰਨਾਂ ਭੀ ਚਹਿ ਚਹਾਰੀਆਂ ਹਾਂ ।  
ਇਹ ਮਾਰਿਆ ਏਸ ਜਹਾਨ ਤਾਜ਼ਾ, ਅਸੀਂ ਰੋਜ਼ੇ-ਮੀਸਾਕ ਦੀਆਂ ਮਾਰੀਆਂ ਹਾਂ ।  
ਇਹ ਜਿਦ ਦੀ ਛੁਰੀ ਜੇ ਹੋ ਬੈਠਾ, ਅਸੀਂ ਚਿਹ ਦੀਆਂ ਤੇਜ਼ ਕਟਾਰੀਆਂ ਹਾਂ ।  
ਜੇ ਇਹ ਗੁੰਡਿਆਂ ਵਿੱਚ ਹੈ ਪੈਰ ਧਰਦਾ, ਅਸੀਂ ਖਚਰੀਆਂ ਬਾਂਕੀਆਂ ਡਾਰੀਆਂ ਹਾਂ ।  
ਮਰਦ ਰੰਗ ਮਹੱਲ ਹਨ ਇਸ਼ਰਤਾਂ ਦੇ, ਅਸੀਂ ਜੌਕ ਤੇ ਮਜ਼ੇ ਦੀਆਂ ਮਾੜੀਆਂ ਹਾਂ ।  
ਇਹ ਆਪ ਨੂੰ ਮਰਦ ਸਦਾਵਦਾ ਹੈ, ਅਸੀਂ ਨਰਾਂ ਦੇ ਨਾਲ ਦੀਆਂ ਨਾਰੀਆਂ ਹਾਂ ।  
ਏਸ ਚਾਕ ਦੀ ਕੈਣ ਮਜਾਲ ਹੈ ਨੀ, ਰਾਜੇ ਭੋਜ ਥੀਂ ਅਸੀਂ ਨਾ ਹਾਰੀਆਂ ਹਾਂ ।  
ਵਾਰਿਸ ਸ਼ਾਹ ਵਿੱਚ ਹੱਕ ਸਫੈਦ-ਪੇਸ਼ਾਂ, ਅਸੀਂ ਹੋਲੀ ਦੀਆਂ ਰੰਗ ਪਿਚਕਾਰੀਆਂ ਹਾਂ ।

(ਚਹਿ ਚਹਾਰੀਆਂ=ਜਿਦ ਦੀਆਂ ਪੱਕੀਆਂ, ਰੋਜ਼-ਏ-ਮੀਸਾਕ=ਰਬ ਨਾਲ ਕੋਲ  
ਇਕਰਾਰ ਦਾ ਦਿਨ, ਇਸ਼ਰਤ=ਐਸ ਆਰਾਮ, ਮਾੜੀਆਂ=ਮਹਿਲ, ਰਾਜੇ ਭੋਜ=  
ਰਾਜੇ ਭੋਗ ਦੀ ਬੇਵਫ਼ਾ ਪਤਨੀ ਉਸ ਦੇ ਕਿਸੇ ਛੋਟੀ ਪੱਧਰ ਦੇ ਨੈਕਰ ਨੂੰ ਪਿਆਰ  
ਕਰਨ ਲੱਗੀ । ਰਾਜੇ ਨੂੰ ਪਤਾ ਲੱਗਣ ਤੇ ਰਾਣੀ ਨੇ ਆਖਿਆ ਕਿ ਉਹ ਉਸ ਪੁਰਸ਼  
ਨੂੰ ਕੀ ਆਖੇ ਭਾਵ ਉਹ ਉਹਦੇ ਬਰਾਬਰ ਦਾ ਨਹੀਂ । ਰਾਣੀ ਨੇ ਆਪਣੇ ਯਾਰ  
ਪਿਆਰੇ ਨੂੰ ਇਹ ਸਾਬਤ ਕਰਨ ਲਈ ਕਿ ਰਾਜਾ ਕੁੱਝ ਕਰਨ ਜੋਗਾ ਨਹੀਂ ਉਹਦੇ  
ਸਾਮ੍ਹਣੇ ਰਾਜੇ ਉਤੇ ਸਵਾਰੀ ਕਰ ਲਈ, ਹੋਰੀ=ਹੋਲੀ)

#### 417. ਹੀਰ

ਜਿਨ੍ਹਾਂ ਨਾਲ ਫਕੀਰ ਦੇ ਅੜੀ ਬੱਧੀ, ਹੱਥ ਧੇ ਜਹਾਨ ਥੀਂ ਚੱਲੀਆਂ ਨੀ ।  
ਆ ਟਲੀਂ ਕਵਾਰੀਏ ਡਾਰੀਏ ਨੀ, ਕੋਹੀਆਂ ਚਾਈਓਂ ਭਵਾਂ ਅਵੱਲੀਆਂ ਨੀ ।  
ਹੈਣ ਵੱਸਦੇ ਮੀਂਹ ਭੀ ਹੋ ਨੀਵੇਂ, ਧੁੰਮਾਂ ਕਹਿਰ ਦੀਆਂ ਦੇਸ ਤੇ ਘੱਲੀਆਂ ਨੀ ।  
ਕਾਰੇ ਹੱਥੀਆਂ ਕਵਾਰੀਆਂ ਵਿਹੁ-ਭਰੀਆਂ, ਭਲਾ ਕੀਕਰੂੰ ਰਹਿਣ ਨਚੱਲੀਆਂ ਨੀ ।  
ਮੁਣਸ ਮੰਗਦੀਆਂ ਜੋਗੀਆਂ ਨਾਲ ਲੜ ਕੇ, ਰਾਤੀਂ ਐਖੀਆਂ ਹੋਣ ਇਕੱਲੀਆਂ ਨੀ ।  
ਪੱਛੀ ਚਰਖੜਾ ਰੁਲੇ ਹੈ ਸੜਨ ਜੋਗਾ, ਕਦੀ ਚਾਰ ਨਾ ਲਾਹੀਉਂ ਛੱਲੀਆਂ ਨੀ ।  
ਜਿੱਥੇ ਗਭਰੂ ਹੋਣ ਜਾ ਖਰੋਂ ਆਪੇ, ਪਰ੍ਹੇ ਮਾਰ ਕੇ ਬਰੋਂ ਪਥੱਲੀਆਂ ਨੀ ।  
ਟਲ ਜਾ ਫਕੀਰ ਥੋਂ ਗੁੰਡੀਏ ਨੀ, ਵਾਰਿਸ ਕਵਾਰੀਏ ਰਾਹੀਂ ਕਿਉਂ ਮੱਲੀਆਂ ਨੀ ।

(ਹੱਥ ਧੇ=ਖਾਲੀ)

#### 418. ਸਹਿਤੀ

ਭਲਾ ਦੱਸ ਭਾਬੀ ਕੇਹਾ ਵੈਰ ਚਾਇਉ, ਭਈਆਂ ਪਿੱਟਿਆਂ ਨੂੰ ਪਈ ਲੂਹਨੀ ਹੈ ।  
ਅਣਹੁੰਦੀਆਂ ਗੱਲਾਂ ਦੇ ਨਾਉਂ ਲੈ ਕੇ, ਘਾ ਅੱਲੜੇ ਪਈ ਖਨੂੰਹਨੀ ਹੈ ।  
ਆਪ ਛਾਨਣੀ ਛੇੜਦੀ ਦੀ ਦੇਹਨੀ ਨੂੰ, ਐਵੇਂ ਕੰਡਿਆਂ ਤੋਂ ਪਈ ਧੂਹਨੀ ਹੈ ।  
ਸੋਹਨੀ ਹੋਈ ਹੈ ਨਹੀਂ ਤੂੰ ਗ਼ੈਬ ਚਾਇਆ, ਖੂਨ ਖਲਕ ਦਾ ਪਈ ਨਚੂਹਨੀ ਹੈ ।  
ਆਪ ਚਾਕ ਹੰਦਾਇਕੇ ਛੱਡ ਆਈਏਂ, ਹੋਰ ਖਲਕ ਨੂੰ ਪਈ ਵਡੂਹਨੀ ਹੈ ।  
ਆਖ ਭਾਈ ਨੂੰ ਹੁਣੇ ਕੁਟਾਇ ਘੱਤੂੰ, ਜੇਹੇ ਅਸਾਂ ਨੂੰ ਮੋਹਣੇ ਲੂਹਨੀ ਹੈ ।  
ਆਪ ਕਮਲੀ ਲੋਕਾਂ ਦੇ ਸਾਂਗ ਲਾਏਂ, ਖੱਚਰਵਾਈਆਂ ਦੀ ਵੱਡੀ ਖੂਹਨੀ ਹੈ ।  
ਵਾਰਿਸ ਸ਼ਾਹ ਕੇਹੀ ਬਘਿਆੜੀ ਏਂ ਨੀ, ਮੁੰਡੇ ਮੋਹਣੀ ਤੇ ਵੱਡੀ ਸੂਹਣੀ ਹੈ ।

(ਅੱਲੜੇ=ਤਾਜ਼ੇ, ਵਡੂਹਨੀ=ਬਦਨਾਮ ਕਰਦੀ, ਸੂਹਣੀ=ਸੂਹ ਲੈਣ ਵਾਲੀ)

#### 419. ਹੀਰ

ਖੁਆਰ ਖੱਜਲਾਂ ਰੁਲਦੀਆਂ ਫਿਰਦੀਆ ਸਨ, ਅੱਖੀਂ ਵੇਖਦਿਆਂ ਹੋਰ ਦੀਆਂ ਹੋਰ  
ਹੋਈਆਂ ।  
ਅਤੇ ਦੁਧ ਦੀਆਂ ਧੋਤੀਆਂ ਨੇਕ ਨੀਤਾਂ, ਆਖੇ ਚੇਰਾਂ ਦੇ ਤੇ ਅਸੀਂ ਚੇਰ ਹੋਈਆਂ ।  
ਚੇਰ ਚੰਧਰੀ ਗੁੰਡੀ ਪਰਧਾਨ ਕੀਤੀ, ਇਹ ਉਲਟ ਅਵੱਲੀਆਂ ਜੋਰ ਹੋਈਆਂ ।  
ਬਦਜੋਬ ਤੇ ਕੋਝੀਆਂ ਭੇਡ ਮੂੰਹੀਆਂ, ਆਕੇ ਹੁਸਨੇ ਦੇ ਬਾਗ਼ ਦੀਆਂ ਮੇਰ ਹੋਈਆਂ ।  
ਇਹ ਚੁਗਲ ਬਲੇਰਾਂ ਦੇ ਨੇਹੂੰ ਮੁੱਠੀ, ਅੰਨ੍ਹੀਂ ਡੈਰ ਘੂਠੀ ਮਨਖੋਰ ਹੋਈਆਂ ।  
ਇਹਦੀ ਬਣਤ ਵੇਖੇ ਨਾਲ ਨਖਰਿਆਂ ਦੇ, ਮਾਲਜ਼ਾਦੀਆਂ ਵਿੱਚ ਲਹੌਰ ਹੋਈਆਂ ।  
ਭਰਜਾਈਆਂ ਨੂੰ ਬੋਲੀ ਮਾਰਦੀਆਂ ਨੇ, ਫਿਰਨ ਮੰਡੀਆਂ ਵਿੱਚ ਲਲੇਰ ਹੋਈਆਂ ।  
ਵਾਰਿਸ ਸ਼ਾਹ ਝਨ੍ਹਾਉਂ ਤੇ ਧੁਮ ਇਹਦੀ, ਜਿਵੇਂ ਸੱਸੀ ਦੀਆਂ ਸ਼ਹਿਰ ਭੰਬੋਰ ਹੋਈਆਂ ।

(ਬਦਜੋਬ=ਕੋਝਾ, ਭੇਡ ਮੂੰਹੀਆਂ=ਭੱਦੀਆਂ, ਘੂਠੀ=ਚੁਪ ਗੁਪ, ਜਿਹੜੀ ਖੁਲ੍ਹ ਕੇ ਦਿਲ  
ਦੀ ਗੱਲ ਨਾ ਕਰੇ)

#### 420. ਸਹਿਤੀ



ਲੜੇ ਜੱਟ ਤੇ ਕੁੱਟੀਏ ਡੂਮ ਨਾਹੀਂ, ਸਿਰ ਜੇਗੀੜੇ ਦੇ ਗੱਲ ਆਈਆ ਈ ।  
ਆ ਕੱਢੀਏ ਵੱਢੀਏ ਇਹ ਫਸਤਾ, ਜਗਪੂੜ ਕਾਈ ਏਸ ਪਾਈਆ ਈ ।  
ਏਸ ਮਾਰ ਮੰਤਰ ਵੈਰ ਪਾਇ ਦਿੱਤਾ, ਚਾਣਚੱਕ ਦੀ ਪਈ ਲੜਾਈਆ ਈ ।  
ਹੀਰ ਨਹੀਂ ਖਾਂਦੀ ਮਾਰ ਅਸਾਂ ਕੋਲੋਂ, ਵਾਰਿਸ ਗੱਲ ਫਕੀਰ ਤੇ ਆਈਆ ਈ ।

(ਫਸਤਾ ਵੱਢੀਏ=ਝਗੜਾ ਮੁਕਾਈਏ, ਚਾਣਚੱਕ=ਅਚਾਨਕ)

### 421. ਸਹਿਤੀ ਨੈਕਰਾਈ ਨੂੰ

ਸਹਿਤੀ ਆਖਿਆ ਉਠ ਰਬੇਲ ਬਾਂਦੀ, ਖੈਰ ਪਾ ਫਕੀਰ ਨੂੰ ਕੱਢੀਏ ਨੀ ।  
ਆਟਾ ਘੱਤ ਕੇ ਰੁਗ ਕਿ ਬੁਕ ਚੀਣਾਂ, ਵਿੱਚੋਂ ਅਲਖ ਫਸਾਦ ਦੀ ਵੱਢੀਏ ਨੀ ।  
ਦੇ ਭਿਛਿਆ ਵਿਹੜਿਉਂ ਕਢ ਆਈਏ, ਹੋੜਾ ਵਿੱਚ ਬਹੁੰਹ ਦੇ ਗੱਡੀਏ ਨੀ ।  
ਅੰਮਾਂ ਆਵੇ ਤਾਂ ਭਾਬੀ ਤੋਂ ਵੱਖ ਹੋਈਏ, ਸਾਥ ਉੱਠ ਬਲਦੇ ਦਾ ਛੱਡੀਏ ਨੀ ।  
ਆਵੇ ਖੇਰ ਨਵਾਲੀਆਂ ਹੀਰ ਸੁੱਟੀਏ, ਓਹਦੇ ਯਾਰ ਨੂੰ ਕੁਟ ਕੇ ਛੱਡੀਏ ਨੀ ।  
ਵਾਂਗ ਕਿਲਾ ਦੀਪਾਲਪੁਰ ਹੋ ਆਕੀ, ਝੰਡਾ ਵਿੱਚ ਮਵਾਸ ਦੇ ਗੱਡੀਏ ਨੀ ।  
ਵਾਰਿਸ ਸਾਹ ਦੇ ਨਾਲ ਦੇ ਹੱਥ ਕਰੀਏ, ਅਵੇ ਉੱਠ ਤੂੰ ਸਾਰ ਦੀਏ ਗੱਡੀਏ ਨੀ ।

(ਰਬੇਲ ਬਾਂਦੀ=ਨੈਕਰਾਈ, ਹੋੜਾ ਵਿੱਚ ਬਹੁੰਹ=ਦਰਵਾਜ਼ਾ ਬੰਦ ਕਰੀਏ,  
ਬਲਦੇ=ਬਲਦ, ਆਕੀ=ਬਾਗੀ, ਮਵਾਸ=ਫਨਾਹ ਘਰ)

### 422. ਨੈਕਰਾਈ ਦਾ ਖੈਰ ਪਾਉਣਾ ਤੇ ਜੇਗੀ ਦਾ ਹੋਰ ਭੜਕਣਾ

ਬਾਂਦੀ ਹੋ ਗੁੱਸੇ ਨੱਕ ਚਾੜ੍ਹ ਉਠੀ, ਬੁਕ ਚੀਣੇ ਦਾ ਚਾਇ ਉਲੇਰਿਆ ਸੂ ।  
ਧਰੇਗੀ ਰੱਬ ਦੀ ਖੈਰ ਲੈ ਜਾ ਸਾਥੋਂ, ਹਾਲ ਹਾਲ ਕਰ ਪੱਲੂੜਾ ਫੇਰਿਆ ਸੂ ।  
ਬਾਂਦੀ ਲਾਡ ਦੇ ਨਾਲ ਚਵਾਇ ਕਰਕੇ, ਧੱਕਾ ਦੇ ਨਾਥ ਨੂੰ ਗੋਰਿਆ ਸੂ ।  
ਲੈ ਕੇ ਖੈਰ ਤੇ ਖੱਪਰਾ ਜਾ ਸਾਥੋਂ, ਓਸ ਸੁੱਤੜੇ ਨਾਗ ਨੂੰ ਛੇੜਿਆ ਸੂ ।  
ਛਿੱਬੀ ਗੱਲੂ ਵਿੱਚ ਦੇ ਪਸ਼ਮ ਪੁੱਟੀ, ਹੱਥ ਜੇਗੀ ਦੇ ਮੂੰਹ ਤੇ ਫੇਰਿਆ ਸੂ ।  
ਵਾਰਿਸ ਸਾਹ ਫਰੰਗ ਦੇ ਬਾਗ ਵੜ ਕੇ, ਵੇਖ ਕਲਾ ਦੇ ਖੂਹ ਨੂੰ ਗੋੜਿਆ ਸੂ ।

(ਪੱਲੂੜਾ ਫੇਰਨਾ=ਦੂਰ ਖੜ੍ਹੇ ਨੂੰ ਮਦਦ ਦਾ ਇਸ਼ਾਰਾ ਕਰਨਾ, ਪਸ਼ਮ=ਵਾਲ,  
ਫਰੰਗ=ਅੰਗਰੇਜ਼)

### 423. ਰਾਂਝਾ

ਰਾਂਝਾ ਵੇਖ ਕੇ ਬਹੁਤ ਹੈਰਾਨ ਹੋਇਆ, ਪਈਆਂ ਦੁੱਧ ਵਿੱਚ ਅੰਬ ਦੀਆਂ ਫਾੜੀਆਂ ਨੀ ।  
ਗੁੱਸੇ ਨਾਲ ਜਿਉਂ ਹਸਰ ਨੂੰ ਜਿਮੀਂ ਤਪੇ, ਜੀਉ ਵਿੱਚ ਕਲੀਲੀਆਂ ਚਾੜੀਆਂ ਨੀ ।  
ਚੀਣਾ ਚੋਗ ਚਮੂਣਿਆ ਆਣ ਪਾਇਉ, ਮੁੰਨ ਚੱਲੀ ਹੈ ਗੋਲੀਏ ਦਾੜੀਆਂ ਨੀ ।  
ਜਿਸ ਤੇ ਨਬੀ ਦਾ ਰਵਾ ਦਰੂਦ ਨਾਹੀਂ, ਅੱਖੀਂ ਭਰਨ ਨਾ ਮੂਲ ਉਘਾੜੀਆਂ ਨੀ ।  
ਜਿਸ ਦਾ ਪੱਕੇ ਪਰਾਉਂਠਾ ਨਾ ਮੰਡਾ, ਪੰਡ ਨਾ ਬੱਝੇ ਵਿੱਚ ਸਾੜੀਆਂ ਨੀ ।  
ਡੁੱਬ ਮੇਏ ਨੇ ਕਾਸਬੀ ਵਿੱਚ ਚੀਣੇ, ਵਾਰਿਸ ਸਾਹ ਨੇ ਬੋਲੀਆਂ ਮਾਰੀਆਂ ਨੀ ।  
ਨੈਣੂੰ ਯੂਸਬਾ ਬੋਲ ਅਬੋਲ ਕਹਿ ਕੇ, ਡੁੱਬੇ ਆਪਣੇ ਆਪਣੀ ਵਾਰੀਆਂ ਨੀ ।  
ਅਵੇ ਭਿੱਛਿਆ ਘੱਤਿਉ ਆਣ ਚੀਣਾ, ਨਾਲ ਫਕਰ ਦੇ ਘੋਲੀਉਂ ਯਾਰੀਆਂ ਨੀ ।  
ਔਹ ਲੋਹੜਾ ਵੱਡਾ ਕਹਿਰ ਕੀਤੇ, ਕੰਮ ਡੋਬ ਸੁੱਟਿਆ ਰੰਨਾਂ ਡਾਰੀਆਂ ਨੀ ।  
ਵਾਰਿਸ ਖੱਪਰੀ ਚਾ ਪਲੀਤ ਕੀਤੀ, ਪਈਆਂ ਧੋਈਆਂ ਸੋਹਲੀਆਂ ਸਾਰੀਆਂ ਨੀ ।

(ਦੁੱਧ ਵਿੱਚ ਅੰਬ ਦੀਆਂ ਫਾੜੀਆਂ=ਕੰਮ ਵਿਗੜ ਜਾਣਾ, ਕਲੀਲੀਆਂ ਚਾੜੀਆਂ=ਗੁੱਸੇ  
ਵਿੱਚ ਦੰਦ ਪੀਹਣ ਲੱਗਾ, ਕਚੀਚੀਆਂ ਵੱਟੀਆਂ, ਚਮੂਣੀ= ਛੋਟੀ ਚਿੜੀ, ਦਾੜੀ  
ਮੁਨਈ=ਬੇਇਜ਼ਤੀ ਕਰਨੀ, ਦਰੂਦ ਰਵਾ ਨਹੀਂ= ਫਾਤਿਹ ਪੜ੍ਹਨਾ ਠੀਕ ਨਹੀਂ, ਅਖੀਂ  
ਨਹੀਂ ਭਰਦੀਆਂ=ਬਹੁਤ ਬਰੀਕ ਹੈ, ਕਾਸਬੀ=ਜੁਲਾਹਾ)

### 424. ਸਹਿਤੀ

ਚੀਣਾਂ ਝਾਲ ਝੱਲੇ ਜਟਾ ਧਾਰੀਆਂ ਦੀ, ਮਾਈ ਬਾਪ ਹੈ ਨੰਗਿਆਂ ਭੁੱਖਿਆਂ ਦਾ ।  
ਅੰਨ ਚੀਣੇ ਦਾ ਖਾਵੀਏ ਨਾਲ ਲੱਸੀ, ਸਵਾਦ ਦੁੱਧ ਦਾ ਟੁਕੜਿਆਂ ਚੁੱਖਿਆਂ ਦਾ ।  
ਬਣਨ ਪਿੰਨੀਆਂ ਏਸ ਦੇ ਚਾਉਲਾਂ ਦੀਆਂ, ਖਾਵੇ ਦੇਣ ਮਜ਼ਾ ਚੋਖਾ ਚੁੱਖਿਆਂ ਦਾ ।  
ਵਾਰਿਸ ਸਾਹ ਮੀਆਂ ਨਵਾਂ ਨਜ਼ਰ ਆਇਆ, ਇਹ ਚਾਲੜਾ ਲੁੱਚਿਆਂ ਭੁੱਖਿਆਂ ਦਾ ।

(ਚੋਖਾ=ਵੱਧ, ਚੁੱਖਿਆਂ ਦਾ=ਟੋਟੇ ਕੀਤੀਆਂ)

### 425. ਰਾਂਝਾ

ਚੀਣਾ ਖੈਰ ਦੇਣਾ ਬੁਰਾ ਜੇਗੀਆਂ ਨੂੰ, ਮੱਛੀ ਭਾਬੜੇ ਨੂੰ ਮਾਸ ਬਾਹਮਣਾਂ ਨੀ ।  
ਕੈਫ਼ ਭਗਤ ਕਾਜ਼ੀ ਤੇਲ ਖੰਘ ਵਾਲੇ, ਵੱਢ ਸੁੱਟਣਾ ਲੁੰਗ ਪਲਾਹਮਣਾਂ ਨੀ ।  
ਜ਼ਹਿਰ ਜੀਵਦੇ ਨੂੰ ਅੰਨ ਸੰਨ੍ਹ ਵਾਲੇ, ਪਾਣੀ ਹਲਕਿਆਂ ਨੂੰ, ਧਰਨ ਸਾਹਮਣਾਂ ਨੀ ।  
ਵਾਰਿਸ ਸਾਹ ਜਿਉਂ ਸੰਖੀਆ ਚੂਹਿਆਂ ਨੂੰ, ਸੰਖ ਮੁੱਲਾਂ ਨੂੰ ਬਾਂਗ ਜਿਉਂ ਬਾਹਮਣਾਂ ਨੀ ।

(ਕੈਫ਼=ਨਸਾ, ਲੁੰਗ ਪਲਾਹਮਣ=ਕੁੰਬਲਾਂ, ਸੰਨ੍ਹ=ਲਕਵਾ, ਧਰਨ=ਰੱਖਣਾ)

### 426. ਸਹਿਤੀ

ਕਿਉਂ ਵਿਗੜ ਕੇ ਤਿਗੜ ਕੇ ਪਾਟ ਲੱਥੋਂ, ਅੰਨ ਆਬੇ-ਹਿਆਤ ਹੈ ਭੁੱਖਿਆਂ ਨੂੰ ।  
ਬੁੱਢਾ ਹੋਵਸੋਂ ਲਿੰਗ ਜਾ ਰਹਿਣ ਟੁਰਨੋਂ, ਫਿਰੋਂ ਚੁੰਡਦਾ ਟੁੱਕਰਾਂ ਚੁੱਖਿਆਂ ਨੂੰ ।  
ਕਿਤੇ ਰੰਨ ਘਰ ਬਾਰ ਨਾ ਅੱਡਿਆ ਈ, ਅਜੇ ਫਿਰੋਂ ਚਲਾਉਂਦਾ ਤੁੱਕਿਆਂ ਨੂੰ ।  
ਵਾਰਿਸ ਸਾਹ ਅੱਜ ਵੇਖ ਜੋ ਚੜ੍ਹੀ ਮਸਤੀ, ਓਹਨਾਂ ਲੁੱਚਿਆਂ ਭੁੱਖਿਆਂ ਸੁੱਕਿਆਂ ਨੂੰ ।

(ਤੀਰ ਤੁੱਕੇ=ਕਿਸੇ ਪਿੰਡ ਵਿੱਚ ਇੱਕ ਭੋਲਾ ਪੁਰਸ਼ ਰਹਿੰਦਾ ਸੀ । ਉਹਦੇ ਘਰ ਵਾਲੀ  
ਨੇ ਉਹਨੂੰ ਕਮਾਈ ਕਰਨ ਲਈ ਪਰਦੇਸ ਭੇਜ ਦਿੱਤਾ ਅਤੇ ਪਿੱਛੋਂ ਇਕ ਬਦਚਲਨ  
ਨਾਲ ਫਸ ਗਈ । ਉਹ ਪੁਰਸ਼ ਕੁੱਝ ਸਮੇਂ ਪਿੱਛੋਂ ਘਰ ਆਇਆ । ਉਹ ਬਹੁਤਾ ਸਮਾਂ  
ਘਰ ਹੀ ਰਹਿੰਦਾ ਜਿਸ ਕਰਕੇ ਘਰ ਵਾਲੀ ਬਹੁਤ ਤੰਗ ਸੀ । ਅਖੀਰ ਘਰਵਾਲੀ ਦੇ  
ਯਾਰ ਨੇ ਉਹਦੇ ਪਤੀ ਨਾਲ ਦੇਸਤੀ ਜਾਹਰ ਕੀਤੀ । ਪਤੀ ਨੂੰ ਤੀਰ ਅੰਦਾਜ਼ੀ ਦੀ  
ਕਲਾ ਸਿੱਖਣ ਲਈ ਮਨਾਇਆ ਅਤੇ ਆਪਣਾ ਸ਼ਗਿਰਦ ਥਾਪਿਆ । ਜਦੋਂ  
ਘਰਵਾਲੀ ਦਾ ਮਾਲਕ ਤੀਰ (ਤੁੱਕਾ) ਚਲਾਉਂਦਾ ਤਾਂ ਆਸ਼ਕ ਚਕ ਕੇ ਲਿਆਉਂਦਾ  
ਅਤੇ ਫਿਰ ਦੂਜੀ ਬਾਰੀ ਦਿੰਦਾ । ਆਸ਼ਕ ਦੇ ਤੁੱਕੇ ਦਿਨੇ ਦਿਨ ਦੂਰ ਜਾਣ ਲੱਗੇ । ਕਈ  
ਵਾਰੀ ਉਹ ਚੁਕ ਕੇ ਲਿਆਉਣ ਨੂੰ 30-40 ਮਿੰਟ ਲੱਗਦੇ । ਓਨੀ ਦੇਰ ਵਿੱਚ ਉਹ  
ਉਹਦੀ ਘਰ ਵਾਲੀ ਨਾਲ ਮੈਜਾਂ ਕਰਦਾ । ਇੱਕ ਵਾਰ ਘਰ ਵਾਲਾ ਸ਼ੱਕ ਕਾਰਨ  
ਤੀਰ ਚੁੱਕਣ ਗਿਆ ਰਸਤੇ ਵਿੱਚੋਂ ਦੋ ਚਾਰ ਮਿੰਟ ਵਿੱਚ ਮੁੜ ਆਇਆ ਅਤੇ ਆਪਣੀ  
ਪਤਨੀ ਅਤੇ ਆਸ਼ਕ ਨੂੰ ਮੈਕੇ ਤੇ ਨੱਪ ਲਿਆ । ਉਸ ਨੇ ਉਹਨੂੰ ਕੁੱਟ ਕੁੱਟ ਕੇ ਪਿੱਛੋਂ  
ਕੱਢ ਦਿੱਤਾ । ਉਹ ਦੂਰ ਦੇ ਇੱਕ ਪਿੰਡ ਜਾ ਵਸਿਆ । ਇੱਕ ਵਾਰੀ ਇਸਤਰੀ ਦਾ

ਮਾਲਕ ਉਸ ਪਿੰਡ ਇੱਕ ਜਨੇਤੇ ਗਿਆ ਉਸ ਬਦਮਾਸ ਨੂੰ ਮਿਲ ਪਿਆ ਅਤੇ ਉਹਨੂੰ ਪੁੱਛਿਆ ਕਿ ਉਹਨੇ ਕਿਤੇ ਘਰ ਬਾਰ ਵਸਾ ਲਿਆ ਹੈ ਜਾਂ ਹਾਲੀ ਤੀਰ ਤੁੱਕੇ ਹੀ ਚਲਾਉਂਦਾ ਹੈ, ਅੰਨ=ਰੋਟੀ, ਆਬੇ-ਹਿਆਤ=ਅੰਮ੍ਰਿਤ, ਅੱਡਿਆ=ਵਸਾਇਆ)

#### 427. ਜੇਗੀ ਲੜਣ ਲਈ ਤਿਆਰ

ਜੇਗੀ ਗਜ਼ਬ ਦੇ ਸਿਰ ਤੇ ਸੱਟ ਖੱਪਰ, ਪਕੜ ਉਠਿਆ ਮਾਰ ਕੇ ਛੋੜਿਆ ਈ ।  
ਲੈ ਕੇ ਫਾਹੁੜੀ ਘੁਲਣ ਨੂੰ ਤਿਆਰ ਹੋਇਆ, ਮਾਰ ਵਿਹੜੇ ਦੇ ਵਿੱਚ ਅਪੋੜਿਆ ਈ ।  
ਸਾੜ ਬਾਲ ਕੇ ਜੀਉ ਨੂੰ ਖਾਕ ਕੀਤਾ, ਨਾਲ ਕਾਵੜਾਂ ਦੇ ਜਟ ਕੋੜਿਆ ਈ ।  
ਜੇਹਾ ਜਕਰੀਆ ਖਾਨ ਮੁਹਿੰਮ ਕਰਕੇ, ਲੈ ਕੇ ਤੋਪ ਪਹਾੜ ਨੂੰ ਦੋੜਿਆ ਈ ।  
ਜੇਹਾ ਮਹਿਰ ਦੀ ਸਥ ਦਾ ਬਾਨ-ਭੁੱਚਰ, ਵਾਰਿਸ ਸਾਹ ਫ਼ਕੀਰ ਤੇ ਦੋੜਿਆ ਈ ।

(ਅਪੋੜਿਆ=ਪਿੱਛੇ ਮੁੜਿਆ, ਕੋੜਿਆ=ਕੁੜਿਆ, ਜਲ ਭੁੱਜ ਗਿਆ,  
ਬਾਨ-ਭੁੱਚਰ=ਮੇਟਾ ਕੁੱਤਾ)

#### 428. ਰਾਂਝਾ ਨੈਕਰਾਈ ਨੂੰ

ਹੱਥ ਚਾਇ ਮੁਤਹਿਰੜੀ ਕੜਕਿਆ ਈ, ਤੈਨੂੰ ਆਉਂਦਾ ਜਗ ਸਭ ਸੁੰਵ ਰੰਨੇ ।  
ਚਾਵਲ ਨਿਹਮਤਾਂ ਕਣਕ ਤੂੰ ਆਪ ਖਾਏ, ਖ਼ੈਰ ਦੇਣ ਤੇ ਕੀਤਾ ਹੈ ਖੁੰਝ ਰੰਨੇ ।  
ਖੜ ਦਰੇ ਚੀਣਾ ਘਰ ਖ਼ਾਵੰਦਾਂ ਦੇ, ਨਹੀਂ ਮਾਰ ਕੇ ਕਰੂੰਗਾ ਮੁੰਜ ਰੰਨੇ ।  
ਫਿਟ ਚੜ੍ਹਦਿਆਂ ਚੂੜੀਆਂ ਕਢ ਸੁੱਟਾਂ, ਲਾ ਬਹੀਏਂ ਜੇ ਵੈਰ ਦੀ ਝੁੰਜ ਰੰਨੇ ।  
ਸਿਰ ਫਾਹੁੜੀ ਮਾਰ ਕੇ ਦੰਦ ਝਾੜੂੰ, ਟੰਗਾਂ ਭੰਨ ਕੇ ਕਰੂੰਗਾ ਲੁੰਜ ਰੰਨੇ ।  
ਤੇਰੀ ਵਰੀ-ਸੂਈ ਹੁਣੇ ਫੇਲ ਸੁੱਟਾਂ, ਜਹੀ ਰਹੋਗੀ ਉਂਜ ਦੀ ਉਂਜ ਰੰਨੇ ।  
ਵਾਰਿਸ ਸਾਹ ਸਿਰ ਚਾੜ੍ਹ ਵਿਗਾੜੀਏਂ ਤੂੰ, ਹਾਥੀ ਵਾਂਗ ਮੈਦਾਨ ਵਿੱਚ ਗੁੰਜ ਰੰਨੇ ।

(ਸੁੰਵ=ਸੁੰਵਾਂ, ਖੁੰਝ=ਗਲਤੀ, ਮੁੰਜ ਕਰਨੀ=ਮੁੰਜ ਵਾਂਗੂ ਕੁੱਟੂੰ, ਚੂੜੀਆਂ ਕੱਢਣਾ=  
ਬਾਰੋ ਫੜ ਕੇ ਝਟਕਾ ਦੇਣਾ, ਵਰੀ ਸੂਈ ਫੇਲ ਸੁੱਟਾਂ=ਵਰੀ ਭਾਵ ਸਹੁਰਿਆਂ ਨੇ  
ਵਰੀ ਵਿੱਚ ਦਿੱਤਾ ਸਮਾਨ, ਭਾਵ ਤੇਰੇ ਸਾਰੇ ਭੇਦ ਫੇਲ ਦੇਵਾਂਗਾ, ਗੁੰਜ=ਹਾਥੀ ਦਾ  
ਵਿਖਾਵੇ ਦਾ ਦੰਦ, ਲੁੰਜ=ਲੂਲਾ, ਲੰਗੜਾ)

#### 429. ਸਹਿਤੀ ਨੈਕਰਾਈ ਨੂੰ

ਬਾਂਦੀ ਹੋਇਕੇ ਚੁਪ ਖਲੇ ਰਹੀ, ਸਹਿਤੀ ਆਖਦੀ ਖ਼ੈਰ ਨਾ ਪਾਇਉ ਕਿਉ ।  
ਇਹ ਤਾਂ ਜੇਗੀੜਾ ਲੀਕ ਕੰਮਜਾਤ ਕੰਜਕ, ਏਸ ਨਾਲ ਤੂੰ ਭੇੜ ਮਚਾਇਉ ਕਿਉ ।  
ਆਪ ਜਾਇ ਕੇ ਦੇ ਜੇ ਹੈ ਲੈਂਦਾ, ਘਰ ਮੌਤ ਦੇ ਘਤ ਫਹਾਇਉ ਕਿਉ ।  
ਮੇਰੀ ਪਾਣ ਪੱਤ ਏਸ ਨੇ ਲਾਹ ਸੁੱਟੀ, ਜਾਣ ਬੁੱਝ ਬੇਸ਼ਰਮ ਕਰਾਇਉ ਕਿਉ ।  
ਮੈਂ ਤਾਂ ਏਸ ਦੇ ਹੱਥ ਵਿੱਚ ਆਣ ਫਾਥੀ, ਮੂੰਹ ਸ਼ੇਰ ਦੇ ਮਾਸ ਫਹਾਇਉ ਕਿਉ ।  
ਵਾਰਿਸ ਸਾਹ ਮੀਆਂ ਏਸ ਮੇਰਨੀ ਨੇ, ਦਵਾਲੇ ਲਾਹੀਕੇ ਬਾਜ਼ ਫੁਡਾਇਉ ਕਿਉ ।

(ਲੀਕ=ਬਦਨਾਮੀ ਦਾ ਧੱਬਾ, ਦਵਾਲੇ ਲਾਹੀਕੇ=ਬਾਜ਼ ਦੇ ਤਸਮੇ ਖੇਲੂ ਕੇ)

#### 430. ਰਾਂਝਾ

ਝਾਟਾ ਖੇਹ ਕੇ ਮੀਢੀਆਂ ਪੁੱਟ ਘੱਤੂੰ, ਗੁੱਤੋਂ ਪਕੜ ਕੇ ਦਿਉਂ ਵਿਲਾਵੜਾ ਨੀ ।  
ਜੇ ਤਾਂ ਪਿੰਡ ਦਾ ਖੇਡ ਵਿਖਾਵਨੀ ਹੈ, ਲਿਖਾਂ ਪਸਮ ਤੇ ਇਹ ਗਿਰਾਂਵੜਾ ਨੀ ।  
ਤੇਰਾ ਅਸਾਂ ਦੇ ਨਾਲ ਮੁਦਪੱੜਾ ਹੈ, ਨਹੀਂ ਹੋਵਣਾ ਸਹਿਜ ਮਿਲਾਵੜਾ ਨੀ ।  
ਲਤ ਮਾਰ ਕੇ ਛੜੂੰਗਾ ਚਾਇ ਗੁੰਬੜ, ਕਢ ਆਈ ਹੈ ਢਿਡ ਜਿਉਂ ਤਾਵੜਾ ਨੀ ।  
ਸਣੇ ਕਵਾਰੀ ਦੇ ਮਾਰ ਕੇ ਮਿੱਝ ਕਢੂੰ, ਚੁਤੜ ਘੜੂੰਗਾ ਨਾਲ ਫਹਾਵੜਾ ਨੀ ।  
ਹੱਥ ਲਗੇ ਤਾਂ ਸੁਟੂੰਗਾ ਚੀਰ ਰੰਨੇ, ਕਢ ਲਉਂਗਾ ਸਾਰੀਆਂ ਕਾਵੜਾਂ ਨੀ ।  
ਤੁਸੀਂ ਤਰੈ ਘੁਲਾਟਣਾਂ ਜਾਣਦਾ ਹਾਂ, ਕੱਢਾ ਦੇਹਾਂ ਦਾ ਪੇਸਤਿਆਵੜਾ ਨੀ ।  
ਵਾਰਿਸ ਸਾਹ ਦੇ ਮੋਢਿਆਂ ਚੜ੍ਹੀ ਹੈਂ ਤੂੰ, ਨਿਕਲ ਜਾਣਗੀਆਂ ਜਵਾਨੀਆਂ ਦੀਆਂ  
ਚਾਵੜਾਂ ਨੀ ।

(ਪਸਮ ਤੇ ਲਿਖਣਾ=ਕੋਈ ਪਰਵਾਹ ਨਾ ਕਰਨਾ, ਮਦੱਪੜਾ=ਨੇੜਤਾ, ਗੁੰਬੜ=  
ਮੇਟਾ ਢਿੱਡ, ਗੋਗੜ, ਤਾਵੜਾ=ਤੋੜਾ, ਕਵਾਰੀ=ਕੁਆਰੀ ਭਾਵ ਹੀੜ, ਘੁਲੂਟਾਂ=  
ਪਹਿਲਵਾਨਈ, ਪੇਸਤਿਆਵੜਾ=ਕਚੂਮਰ)

#### 431. ਤਥਾ

ਹੀਰੇ ਕਰਾਂ ਮੈਂ ਬਹੁਤ ਹਿਆ ਤੇਰਾ, ਨਹੀਂ ਮਾਰਾਂ ਸੂ ਪਕੜ ਪਥੱਲ ਕੇ ਨੀ ।  
ਸੱਭਾ ਪਾਣ ਪੱਤ ਏਸ ਦੀ ਲਾਹ ਸੁੱਟਾਂ, ਲੱਖ ਵਾਹਰਾਂ ਦਏ ਜੇ ਘੱਲ ਕੇ ਨੀ ।  
ਜੇਹਾ ਮਾਰ ਚਿਤੋੜ ਗੜ੍ਹ ਸਾਹ ਅਕਬਰ, ਢਾਹ ਮੇਰਚੇ ਲਏ ਮਚੱਲਕੇ ਨੀ ।  
ਜਿਉਂ ਜਿਉਂ ਸ਼ਰਮ ਦਾ ਮਾਰਿਆ ਚੁਪ ਕਰਨਾਂ, ਨਾਲ ਮਸਤੀਆਂ ਆਂਵਦੀ ਚੱਲ ਕੇ ਨੀ ।  
ਤੇਰੀ ਪਕੜ ਸੰਘੀ ਜਿੰਦ ਕੱਢ ਸੁੱਟਾਂ, ਮੇਰੇ ਖੁੱਸ ਨਾ ਜਾਣਗੇ ਤੱਲਕੇ ਨੀ ।  
ਭਲਾ ਆਖ ਕੀ ਖੱਟਣਾ ਵੱਟਣਾ ਹਈ, ਵਾਰਿਸ ਸਾਹ ਦੇ ਨਾਲ ਪਿੜ ਮੱਲ ਕੇ ਨੀ ।

(ਪਥੱਲ=ਉਲਟਾ ਕੇ, ਮਚੱਲਕੇ=ਇਕਰਾਰ ਨਾਮੇ, ਤੱਲਕੇ=ਜਗੀਰ)

#### 432. ਹੀਰ

ਬੋਲੀ ਹੀਰ ਮੀਆਂ ਪਾ ਖਾਕ ਤੇਰੀ, ਪਿੱਛਾ ਟੁੱਟੀਆਂ ਅਸੀਂ ਪਰਦੇਸਣਾਂ ਹਾਂ ।  
ਪਿਆਰੇ ਵਿਛੜੇ ਚੌਪ ਨਾ ਰਹੀ ਕਾਈ, ਲੋਕਾਂ ਵਾਂਗ ਨਾ ਮਿੱਠੀਆਂ ਮੇਸਣਾਂ ਹਾਂ ।  
ਅਸੀਂ ਜੇਗੀਆ ਪੈਰ ਦੀ ਖਾਕ ਤੇਰੀ, ਨਾਹੀਂ ਖੇਟੀਆਂ ਅਤੇ ਮਲਖੇਸਣਾਂ ਹਾਂ ।  
ਨਾਲ ਫ਼ਕਰ ਦੇ ਕਰਾਂ ਬਰਾਬਰੀ ਕਿਉਂ, ਅਸੀਂ ਜੱਟੀਆਂ ਹਾਂ ਕਿ ਕੁਰੇਸਣਾਂ ਹਾਂ ।

(ਪਾਇ ਖਾਕ=ਪੈਰਾਂ ਦੀ ਮਿੱਟੀ, ਪਿੱਛਾ ਟੁੱਟੀ=ਜਿਹਦੀ ਪੁਸਤ ਪਨਾਹ ਕਰਨ  
ਵਾਲਾ ਕੋਈ ਨਾ ਹੋਵੇ, ਚੌਪ=ਚਾਉ, ਮਿੱਠੀ ਮੇਸਣੀ=ਚੁਪ ਐਪਰ ਖਚਰੀ,  
ਕੁਰੇਸਣਾਂ=ਕੁਰੈਸ਼ੀ ਖਾਨਦਾਨ ਦੀਆਂ, ਹਜ਼ਰਤ ਮੁਹੰਮਦ ਸਾਹਿਬ ਦੇ ਕਬੀਲੇ  
ਦਾ ਨਾਮ ਕੁਰੈਸ਼ ਹੈ)

#### 433. ਹੀਰ ਨੂੰ ਸਹਿਤੀ

ਨਵੀਂ ਨੂਚੀਏ ਕੱਚੀਏ ਯਾਰਨੀਏ ਨੀ, ਕਾਰੇ-ਹੱਥੀਏ ਚਾਕ ਦੀਏ ਪਿਆਰੀਏ ਨੀ ।  
ਪਹਿਲੇ ਕੰਮ ਸਵਾਰ ਹੋ ਬਹੋਂ ਨਿਆਰੀ, ਬੋਲੀ ਘੇਰ ਲੈ ਜਾਣੀਏ ਡਾਰੀਏ ਨੀ ।  
ਆਪ ਭਲੀ ਹੋ ਬਹੋਂ ਤੇ ਅਸੀਂ ਬੁਰੀਆਂ, ਕਰੋਂ ਖਚਰ-ਪੋ ਰੂਪ ਸਿੰਗਾਰੀਏ ਨੀ ।  
ਅਖੀਂ ਮਾਰ ਕੇ ਯਾਰ ਨੂੰ ਛੇੜ ਪਾਉ ਨੀ ਮਹਾਂ ਸਤੀਏ ਚਹਿ ਚਹਾਰੀਏ ਨੀ ।  
ਆਉ ਜੇਗੀ ਨੂੰ ਲਈਂ ਛੁਡਾ ਸਾਥੋਂ, ਤੁਸਾਂ ਦੇਹਾਂ ਦੀ ਪੈਜ ਸਵਾਰੀਏ ਨੀ ।  
ਵਾਰਿਸ ਸਾਹ ਹੱਥ ਫੜੇ ਦੀ ਲਾਜ ਹੁੰਦੀ, ਕਰੀਏ ਸਾਥ ਤਾਂ ਪਾਰ ਉਤਾਰੀਏ ਨੀ ।

(ਕਾਰੇ ਹੱਥੀ=ਹੁਸਿਆਰ, ਚਲਾਕ)

### 434. ਸਹਿਤੀ ਨੇ ਖੈਰ ਪਾਉਣਾ

ਸਹਿਤੀ ਹੋ ਗੁੱਸੇ ਚਾ ਖੈਰ ਪਾਇਆ, ਜੇਗੀ ਵੇਖਦੇ ਤੁਰਤ ਹੀ ਰੱਜ ਪਿਆ ।  
ਮੂੰਹੋਂ ਆਖਦੀ ਰੋਹ ਦੇ ਨਾਲ ਜੱਟੀ, ਕਟਕ ਖੇੜਿਆਂ ਦੇ ਭਾਵੇਂ ਅੱਜ ਪਿਆ ।  
ਇਹ ਲੈ ਮਕਰਿਆ ਠਕਰਿਆ ਰਾਵਲਾ ਵੇ, ਕਾਰੇ ਵਾਚਨਾ ਏਂ ਐਡ ਧਰੱਜ ਪਿਆ ।  
ਠੂਠੇ ਵਿੱਚ ਸਹਿਤੀ ਚੀਣਾ ਘਤ ਦਿੱਤਾ, ਫੱਟ ਜੇਗੀ ਦੇ ਕਾਲਜੇ ਵੱਜ ਪਿਆ ।  
ਵਾਰਿਸ ਸ਼ਾਹ ਸ਼ਰਾਬ ਖਰਾਬ ਹੋਇਆ, ਸੀਸਾ ਸੰਗ ਤੇ ਵੱਜ ਕੇ ਭੱਜ ਪਿਆ ।

(ਰੱਜ ਪਿਆ=ਦੁਖੀ ਹੋਇਆ, ਸੀਸਾ=ਪਿਆਲਾ, ਸੰਗ=ਪੱਥਰ,  
ਕਾਲਜੇ ਵੱਜ ਪਿਆ=ਬਹੁਤ ਤਕਲੀਫ਼ ਹੋਈ)

### 435. ਰਾਂਝਾ

ਖੈਰ ਫ਼ਕਰ ਨੂੰ ਅਕਲ ਦੇ ਨਾਲ ਚੀਚੈ, ਹੱਥ ਸੰਭਲ ਕੇ ਬੁੱਕ ਉਲਾਰੀਏ ਨੀ ।  
ਕੀਚੈ ਐਡ ਹੰਕਾਰ ਨਾ ਜੋਬਨੇ ਦਾ, ਘੇਲ ਘੱਤੀਏ ਮਸਤ ਹੰਕਾਰੀਏ ਨੀ ।  
ਹੋਈਉਂ ਮਸਤ ਗਰੂਰ ਤਕੱਬਰੀ ਦਾ, ਲੋੜੁ ਘਤਿਉਂ ਰੰਨੇ ਡਾਰੀਏ ਨੀ ।  
ਕੀਚੈ ਹੁਸਨ ਦਾ ਮਾਣ ਨਾ ਭਾਗ ਭਰੀਏ, ਛਲ ਜਾਇਸੀ ਰੂਪ ਵਿਚਾਰੀਏ ਨੀ ।  
ਠੂਠਾ ਭੰਨ ਫ਼ਕੀਰ ਨੂੰ ਪੱਟਿਉ ਈ, ਸ਼ਾਲਾ ਯਾਰ ਮਰੀ ਅਨੀ ਡਾਰੀਏ ਨੀ ।  
ਮਾਪੇ ਮਰਨ ਹੰਕਾਰ ਭੱਜ ਪਵੇ ਤੇਰਾ, ਵਾਰਿਸ ਪੱਤਣੇ ਦੀਏ ਵਣਜਾਰੀਏ ਨੀ ।

(ਸ਼ਾਲਾ=ਰਬ ਕਰੇ)

### 436. ਸਹਿਤੀ

ਘੇਲ ਘਤਿਉਂ ਯਾਰ ਦੇ ਨਾਉਂ ਉਤੋਂ, ਮੂੰਹੋਂ ਸੰਭਲੀਂ ਜੇਗੀਆਂ ਆਰਿਆ ਵੇ ।  
ਤੇਰੇ ਨਾਲ ਮੈਂ ਆਖ ਕੀ ਬੁਰਾ ਕੀਤਾ, ਹੱਥ ਲਾ ਨਾਹੀਂ ਤੈਨੂੰ ਮਾਰਿਆ ਵੇ ।  
ਮਾਉਂ ਸੁਣਦਿਆਂ ਪੁਣੇਂ ਤੂੰ ਯਾਰ ਮੇਰਾ, ਵੱਡਾ ਕਹਿਰ ਕੀਤੇ ਲੋੜੇ ਮਾਰਿਆ ਵੇ ।  
ਰੁਗ ਆਟੇ ਦਾ ਹੋਰ ਲੈ ਜਾ ਸਾਥੋਂ, ਕਿਵੇਂ ਵੱਢ ਫ਼ਸਾਦ ਹਰਿਆਰਿਆ ਵੇ ।  
ਤੈਥੇ ਆਦਮੀਗਰੀ ਦੀ ਗੱਲ ਨਾਹੀਂ, ਹੱਥ ਚਾਇ ਬਖੁੰਨ ਉਸਾਰਿਆ ਵੇ ।  
ਵਾਰਿਸ ਕਿਸੇ ਅਸਾਡੇ ਨੂੰ ਖ਼ਬਰ ਹੋਵੇ, ਐਵੇਂ ਮੁਫ਼ਤ ਵਿੱਚ ਜਾਏਗਾ ਮਾਰਿਆ ਵੇ ।

(ਮਾਂ ਸੁਣਦਿਆਂ=ਮਾਂ ਸਾਹਮਣੇ, ਪੁਣੇਂ=ਗਾਲਾਂ ਕੱਢੋਂ, ਆਦਮੀਗਰੀ=  
ਇਨਸਾਨੀਅਤ, ਬਖੁੰਨ=ਬੇਢਬਾ, ਪਸੂ, ਅਸਾਡੇ=ਸਾਡੇ ਟੱਬਰ ਦੇ ਬੰਦੇ ਨੂੰ)

### 437. ਰਾਂਝਾ

ਜੇ ਤੈਂ ਪੇਲ ਕਢਾਵਣਾ ਨਾ ਆਹਾ, ਠੂਠਾ ਫ਼ਕਰ ਦਾ ਚਾ ਭਨਾਈਏ ਕਿਉਂ ।  
ਜੇ ਤੈਂ ਕਵਾਰਿਆਂ ਯਾਰ ਹੰਢਾਵਣੇ ਸਨ, ਤਾਂ ਫਿਰ ਮਾਂਉਂ ਦੇ ਕੋਲੋਂ ਛੁਪਾਈਏ ਕਿਉਂ ।  
ਖੈਰ ਮੰਗੀਏ ਤਾਂ ਭੰਨ ਦਏਂ ਕਾਸਾ ਅਸੀਂ ਆਖਦੇ ਮੂੰਹੋਂ ਸ਼ਰਮਾਈਏ ਕਿਉਂ ।  
ਭਰਜਾਈ ਨੂੰ ਮਿਹਣਾ ਚਾਕ ਦਾ ਸੀ, ਯਾਰੀ ਨਾਲ ਬਲੇਚ ਦੇ ਲਾਈਏ ਕਿਉਂ ।  
ਬੋਤੀ ਹੋ ਬਲੇਚ ਦੇ ਹੱਥ ਆਈਏਂ, ਜੜੁ ਕਵਾਰ ਦੀ ਚਾ ਭਨਾਈਏ ਕਿਉਂ ।  
ਵਾਰਿਸ ਸ਼ਾਹ ਜਾਂ ਆਕਬਤ ਖ਼ਾਕ ਹੋਣਾ, ਏਥੇ ਆਪਣੀ ਸ਼ਾਨ ਵਧਾਈਏ ਕਿਉਂ ।

(ਪੇਲ ਕਢਾਵਣਾ=ਪੇਲ ਜ਼ਾਹਰ ਕਰਾਉਣਾ, ਬੋਤੀ=ਉਠਣੀ ਕਵਾਰ ਦੀ ਜੜੁ  
ਭਨਾਈਏ=ਕਵਾਰ ਪੁਣਾ ਬਰਬਾਦ ਕਰਾਉਣਾ, ਆਕਬਤ=ਅੰਤ)

### 438. ਸਹਿਤੀ

ਜੇ ਕੇ ਜੰਮਿਆ ਮਰੇਗਾ ਸਭ ਕੋਈ, ਘੜਿਆ ਭੱਜਸੀ ਵਾਹ ਸਭ ਵਹਿਣਗੇ ਵੇ ।  
ਮੀਰ ਪੀਰ ਵਲੀ ਗ਼ੌਸ ਕੁਤਬ ਜਾਸਣ, ਇਹ ਸਭ ਪਸਾਰਕੇ ਢਹਿਣਗੇ ਵੇ ।  
ਜਦੋਂ ਰਬ ਆਮਾਲ ਦੀ ਖ਼ਬਰ ਪੁੱਛੇ, ਹਥ ਪੈਰ ਗਵਾਹੀਆਂ ਕਹਿਣਗੇ ਵੇ ।  
ਭੰਨੋਂ ਠੂਠੇ ਤੋਂ ਐਡ ਵਧਾ ਕੀਤੇ, ਬੁਰਾ ਤੁਧ ਨੂੰ ਲੋਕ ਸਭ ਕਹਿਣਗੇ ਵੇ ।  
ਜੀਭ ਬੁਰਾ ਬੋਲੇਸਿਆ ਰਾਵਲਾ ਵੇ, ਹੱਡ ਪੈਰ ਸਜ਼ਾਈਆਂ ਲੈਣਗੇ ਵੇ ।  
ਕੁਲ ਚੀਜ਼ ਫ਼ਨਾਹ ਹੋ ਖ਼ਾਕ ਰਲਸੀ, ਸਾਬਤ ਵਲੀ ਅੱਲਾਹ ਦੇ ਰਹਿਣਗੇ ਵੇ ।  
ਠੂਠਾ ਨਾਲ ਤਕਦੀਰ ਦੇ ਭੱਜ ਪਿਆ, ਵਾਰਿਸ ਸ਼ਾਹ ਹੋਰੀਂ ਸੱਚ ਕਹਿਣਗੇ ਵੇ ।

(ਵਾਹ=ਨਦੀ, ਆਮਾਲ=ਅਮਲ ਦਾ ਬਹੁ-ਵਚਨ, ਕੰਮ, ਵਧਾ ਕੀਤਾ=ਵੱਡੀ  
ਗੱਲ ਬਣਾ ਲਈ, ਰਲਸੀ=ਰਲੇਗੀ)

### 439. ਰਾਂਝਾ

ਸ਼ਾਲਾ ਕਹਿਰ ਪੇਸੀ ਛੁੱਟੇ ਬਾਜ਼ ਪੈਣੀ, ਠੂਠਾ ਭੰਨ ਕੇ ਲਾਡ ਭੰਗਾਰਨੀ ਹੈਂ ।  
ਲੱਕ ਬੰਨ੍ਹ ਕੇ ਰੰਨੇ ਘੁਲ੍ਹਕੜੇ ਨੀ, ਮਾੜਾ ਵੇਖ ਫ਼ਕੀਰ ਨੂੰ ਮਾਰਨੀ ਹੈਂ ।  
ਨਾਲੇ ਮਾਰਨੀ ਹੈਂ ਜੀਉ ਸਾੜਨੀ ਹੈਂ, ਨਾਲੇ ਹਾਲ ਹੀ ਹਾਲ ਪੁਕਾਰਨੀ ਹੈਂ ।  
ਮਰੇ ਹੁਕਮ ਦੇ ਨਾਲ ਤਾਂ ਸਭ ਕੋਈ, ਬਿਨਾ ਹੁਕਮ ਦੇ ਖ਼ੂਨ ਗੁਜ਼ਾਰਨੀ ਹੈਂ ।  
ਬੁਰੇ ਨਾਲ ਜੇ ਬੋਲੀਏ ਬੁਰਾ ਹੋਈਏ, ਅਸੀਂ ਬੋਦਲੇ ਹਾਂ ਤਾਂ ਤੂੰ ਮਾਰਨੀ ਹੈਂ ।  
ਠੂਠਾ ਫੇਰ ਦਰੁਸਤ ਕਰ ਦੇਹ ਮੇਰਾ, ਹੋਰ ਆਖ ਕੀ ਸੱਚ ਨਿਤਾਰਨੀ ਹੈਂ ।  
ਲੋਕ ਆਖਦੇ ਹਨ ਇਹ ਕੁੜੀ ਕਵਾਰੀ, ਸਾਡੇ ਬਾਬ ਦੀ ਧਾੜਵੀ ਧਾਰਨੀ ਹੈਂ ।  
ਐਡੇ ਫ਼ਨ ਫ਼ਰੋਬ ਹਨ ਯਾਦ ਤੈਨੂੰ, ਮੁਰਦਾਰਾਂ ਦੀ ਸਿਰ ਸਰਦਾਰਨੀ ਹੈਂ ।  
ਘਰ ਵਾਲੀਏ ਵਹੁਟੀਏ ਬੋਲ ਤੂੰ ਵੀ, ਕਹੀ ਜੀਉ ਵਿੱਚ ਸੇਚ ਵਿਚਾਰਨੀ ਹੈਂ ।  
ਸਵਾ ਮਣੀ ਮੁਤਹਿਰ ਪਈ ਫ਼ਰਕਦੀ ਹੈ, ਕਿਸੇ ਯਾਰਨੀ ਦੇ ਸਿਰ ਮਾਰਨੀ ਹੈਂ ।  
ਇੱਕ ਚੋਰ ਤੇ ਦੂਸਰੀ ਚਤਰ ਬਣੀਉਂ, ਵਾਰਿਸ ਸ਼ਾਹ ਹੁਣ ਢਾਇ ਕੇ ਮਾਰਨੀ ਹੈਂ ।

(ਸ਼ਾਲਾ=ਰਬ ਚਾਹੇ, ਲਾਡ ਭੰਗਾਰਨੀ=ਮਖੌਲ ਕਰਦੀ, ਗੱਲਾਂ ਮਾਰਦੀ, ਘੁਲ੍ਹਕੜੀ=  
ਘੁਲਣ ਵਾਲੀ, ਹਾਲ ਹੀ ਹਾਲ ਪੁਕਾਰਨਾ=ਹਾਏ ਹਾਏ ਕਰਨਾ, ਰੋਲਾ ਪਾਉਣਾ,  
ਧਾੜਵੀ=ਧਾੜਾ ਮਾਰਨ ਵਾਲੀ, ਮੁਰਦਾਰ=ਗੰਦਾ, ਹਰਾਮੀ)

### 440. ਹੀਰ

ਹੀਰ ਆਖਦੀ ਇਹ ਚਵਾਇ ਕੇਹਾ, ਠੂਠਾ ਭੰਨ ਫ਼ਕੀਰਾਂ ਨੂੰ ਮਾਰਨਾ ਕੀ ।  
ਜਿਨ੍ਹਾਂ ਹਿਕ ਅੱਲਾਹ ਦਾ ਆਸਰਾ ਹੈ, ਉਨ੍ਹਾਂ ਪੰਖੀਆਂ ਨਾਲ ਖਹਾੜਨਾ ਕੀ ।  
ਜਿਹੜੇ ਕੰਨ ਪੜਾਇ ਫ਼ਕੀਰ ਹੋਏ, ਭਲਾ ਉਨ੍ਹਾਂ ਦਾ ਪੜਤਨਾ ਪਾੜਣਾ ਕੀ ।  
ਬੋੜੀ ਗੱਲ ਦਾ ਵਢਾ ਵਧਾ ਕਰਕੇ, ਸੌਰੇ ਕੰਮ ਨੂੰ ਚਾ ਵਿਗਾੜਨਾ ਕੀ ।  
ਜਿਹੜੇ ਘਰਾਂ ਦੀਆਂ ਚਾਵੜਾਂ ਨਾਲ ਮਾਰੋਂ, ਘਰ ਚੱਕ ਕੇ ਏਸ ਲੈ ਜਾਵਣਾ ਕੀ ।  
ਮੇਰੇ ਬੁਹਿਉਂ ਫ਼ਕਰ ਕਿਉਂ ਮਾਰਿਉ ਈ, ਵਸਦੇ ਘਰਾਂ ਤੋਂ ਫ਼ਕਰ ਮੇੜਾਵਣਾ ਕੀ ।  
ਘਰ ਮੇਰਾ ਤੇ ਮੈਂ ਨਾਲ ਖੁਣਸ ਚਾਇਉ, ਏਥੋਂ ਕਵਾਰੀਏ ਤੁਧ ਲੈ ਜਾਵਣਾ ਕੀ ।  
ਬੋਲੁ ਰਾਹਕਾਂ ਦੇ ਹੌਸ ਚੂਹੜੇ ਦੀ, ਮਰਸੂ ਮਰਸੂ ਦਿਨ ਰਾਤ ਕਰਾਵਣਾ ਕੀ ।  
ਵਾਰਿਸ ਸ਼ਾਹ ਇਹ ਹਿਰਸ ਬੇਫ਼ਾਇਦਾ ਈ, ਉੜਕ ਏਸ ਜਹਾਨ ਤੋਂ ਚਾਵਣਾ ਕੀ ।

(ਚਵਾ=ਚਾ, ਸੈਰੇ=ਸੰਵਾਰੇ ਹੋਏ, ਚੰਗੇ ਭਲੇ, ਖੁਣਸ=ਵੈਰ, ਝਗੜਾ, ਹੋਸ=ਆਕੜ, ਮਰਸੂ ਮਰਸੂ ਕਰਨਾ=ਜਾਇਦਾਦ ਦੇ ਝਗੜੇ ਵਿੱਚ ਗਲਤ ਗੱਲਾਂ ਕਰਨੀਆਂ)

#### 441. ਸਹਿਤੀ ਹੀਰ ਨੂੰ

ਭਲਾ ਆਖ ਕੀ ਆਂਹਦੀ ਏਂ ਨੇਕ ਪਾਕੇ, ਜਿਸ ਦੇ ਪੱਲੂ ਤੇ ਪੜ੍ਹਨ ਨਮਾਜ਼ ਆਈ ।  
ਘਰ ਵਾਰ ਤੇਰਾ ਅਸੀਂ ਕੋਈ ਹੋਈਆਂ, ਜਾਪੇ ਲੱਦ ਕੇ ਘਰੋਂ ਜਹਾਜ਼ ਆਈ ।  
ਮੁੰਡੇ ਮੋਹਣੀਏਂ ਤੇ ਝੋਟੇ ਦੇਹਣੀਏਂ ਨੀ, ਅਜੇ ਤੀਕ ਨਾ ਇਸ਼ਕ ਥੀਂ ਬਾਜ਼ ਆਈ ।  
ਵਾਰਿਸ ਸ਼ਾਹ ਜਵਾਨੀ ਦੀ ਉਮਰ ਗੁਜ਼ਰੀ, ਅਜੇ ਤੀਕ ਨਾ ਯਾਦ ਹਜਾਜ਼ ਆਈ ।

(ਨੇਕ ਪਾਕ=ਭਲੀਮਾਨਸ ਅਤੇ ਪਵਿੱਤਰ, ਜਾਪੇ=ਜਾਪਦਾ ਹੈ, ਝੋਟੇ ਦੇਹਣੀ=ਝੋਟੇ ਚੋਂਦੀ ਏਂ, ਅੱਖੇ ਤੇ ਨਾ ਹੋਣ ਵਾਲੇ ਕੰਮ ਕਰਦੀ ਹੈ, ਹਜਾਜ਼=ਸਊਦੀ ਅਰਬ ਦਾ ਇੱਕ ਸੂਬਾ ਹੈ ਮੱਕਾ ਮੁਅੱਜਮਾ ਅਤੇ ਮਦੀਨਾ ਮਨੱਵਰਾ ਦੇ ਪਵਿੱਤਰ ਸ਼ਹਿਰ ਇਸੇ ਸੂਬੇ ਵਿੱਚ ਸਥਿਤ ਹਨ)

#### 442. ਹੀਰ

ਇਹ ਮਸਤ ਫ਼ਕੀਰ ਨਾ ਛੇੜ ਲੀਕੇ, ਕੋਈ ਵੱਡਾ ਫਸਾਦ ਗਲ ਪਾਸੀਆ ਨੀ ।  
ਮਾਰੇ ਜਾਣ ਖੇੜੇ ਉਜੜ ਜਾਣ ਮਾਪੇ, ਤੁਧ ਲੰਡੀ ਦਾ ਕੁੱਝ ਨਾ ਜਾਸੀਆ ਨੀ ।  
ਪੈਰ ਪਕੜ ਫ਼ਕੀਰ ਦੇ ਕਰਸ ਰਾਜੀ, ਨਹੀਂ ਏਸ ਦੀ ਆਹ ਪੈ ਜਾਸੀਆ ਨੀ ।  
ਵਾਰਿਸ ਸ਼ਾਹ ਜਿਸ ਕਿਸੇ ਦਾ ਬੁਰਾ ਕੀਤਾ, ਜਾ ਗੇਰ ਅੰਦਰ ਪਛੇਤਾਸੀਆ ਨੀ ।

(ਕਰਸ ਰਾਜੀ=ਉਸ ਨੂੰ ਰਾਜੀ ਕਰ)

#### 443. ਸਹਿਤੀ

ਤੇਰੇ ਜੇਹੀਆਂ ਲੱਖ ਪੜ੍ਹਾਈਆਂ ਮੈਂ, ਤੇ ਉਡਾਈਆਂ ਨਾਲ ਅੰਗੂਠਿਆਂ ਦੇ ।  
ਤੈਨੂੰ ਸਿੱਧ ਕਾਮਲ ਵਲੀ ਗੱਸ ਦਿੱਸੇ, ਮੈਨੂੰ ਠੱਗ ਦਿੱਸੇ ਭੇਸ ਝੂਠਿਆਂ ਦੇ ।  
ਸਾਡੇ ਖੱਸੜੇ ਨੂੰ ਯਾਦ ਨਹੀਂ ਚੋਬਰ, ਭਾਵੇਂ ਆਣ ਲਾਵੇ ਢੇਰ ਠੂਠਿਆਂ ਦੇ ।  
ਇਹ ਮਸਤ ਮਲੰਗ ਮੈਂ ਮਸਤ ਏਦੂੰ, ਇਸ ਥੇ ਮਕਰ ਹਨ ਟੁਕੜਿਆਂ ਜੂਠਿਆਂ ਦੇ ।  
ਵਾਰਿਸ ਸ਼ਾਹ ਮੀਆਂ ਨਾਲ ਚਵਾੜੀਆਂ ਦੇ, ਲਿੰਛ ਸੇਕੀਏ ਚੋਬਰਾਂ ਘੂਠਿਆਂ ਦੇ ।

(ਚਵਾੜੀਆਂ=ਬਾਂਸਾਂ)

#### 444. ਹੀਰ

ਏਸ ਫ਼ੱਕਰ ਦੇ ਨਾਲ ਕੀ ਵੈਰ ਪਈਏਂ, ਉਧਲ ਜਾਇਸੈਂ ਤੈਂ ਨਹੀਂ ਵੱਸਣਾ ਈ ।  
ਠੂਠਾ ਭੰਨ ਫ਼ਕੀਰ ਨੂੰ ਮਾਰਨੀ ਹੈ, ਅੱਗੇ ਰੱਬ ਦੇ ਆਖ ਕੀ ਦੱਸਣਾ ਈ ।  
ਤੇਰੇ ਕਵਾਰ ਨੂੰ ਖਵਾਰ ਸੰਸਾਰ ਕਰਸੀ, ਏਸ ਜੋਗੀ ਦਾ ਕੁਝ ਨਾ ਘੱਸਣਾ ਈ ।  
ਨਾਲ ਚੂੜੇ ਖੱਤਰੀ ਘੁਲਣ ਲੱਗੇ, ਵਾਰਿਸ ਸ਼ਾਹ ਫਿਰ ਮੁਲਕ ਨੇ ਹੱਸਣਾ ਈ ।

(ਕਵਾਰ ਨੂੰ ਖਵਾਰ ਕਰਨਾ=ਉਧਾਲੀ ਗਈ ਔਰਤ ਉਤੇ ਹਰ ਥਾਂ ਹਮਲੇ ਕਰਨੇ ਚੂੜੇ ਦਾ ਖੱਤਰੀ ਘੋਲ=ਹਰ ਹਾਲਤ ਵਿੱਚ ਖੱਤਰੀ ਦਾ ਨੁਕਸਾਨ ਕੈਮਾੜੇ ਨੂੰ ਮਾਰਨਾ ਵੀ ਬੇਇਜ਼ਤੀ ਹੈ ਅਤੇ ਉਸ ਤੋਂ ਮਾਰ ਖਾਣੀ ਵੀ ਨਿਰਾਦਰੀ)

#### 445. ਸਹਿਤੀ

ਇੱਕੋ ਮਰਾਂਗੀ ਮੈਂ ਇੱਕੋ ਏਸ ਮਾਰਾਂ, ਇੱਕੋ ਭਾਬੀਏ ਤੁਧ ਮਰਾਇਸਾਂ ਨੀ ।  
ਰੇਵਾਂ ਮਾਰ ਭੁੱਬਾਂ ਭਾਈ ਆਂਵਦੇ ਤੇ, ਤੈਨੂੰ ਖਾਹ-ਮਖਾਹ ਕੁਟਾਇਸਾਂ ਨੀ ।  
ਚਾਕ ਲੀਕ ਲਾਈ ਤੈਨੂੰ ਮਿਲੇ ਭਾਬੀ, ਗੱਲਾਂ ਪਿਛਲੀਆਂ ਕੱਢ ਸੁਣਾਇਸਾਂ ਨੀ ।  
ਇੱਕੋ ਮਾਰੀਏਂ ਤੂੰ ਇੱਕੋ ਇਹ ਜੋਗੀ, ਇਹੋ ਘਗਰੀ ਚਾਇ ਵਿਛਾਇਸਾਂ ਨੀ ।  
ਸੀਤਾ ਦਹਿਸਿਰੇ ਨਾਲ ਜੇ ਗਾਹ ਕੀਤਾ, ਕੋਈ ਵੱਡਾ ਕਮੰਦ ਪਵਾਇਸਾਂ ਨੀ ।  
ਰੰਨ ਤਾਹੀਂ ਜਾਂ ਘਰੋਂ ਕਢਾਇ ਤੈਨੂੰ, ਮੈਂ ਮੁਰਾਦ ਬਲੇਚ ਹੰਢਾਇਸਾਂ ਨੀ ।  
ਸਿਰ ਏਸ ਦਾ ਵਢ ਕੇ ਅਤੇ ਤੇਰਾ, ਏਸ ਠੂਠੇ ਦੇ ਨਾਲ ਰਲਾਇਸਾਂ ਨੀ ।  
ਰਖ ਹੀਰੇ ਤੂੰ ਏਤਨੀ ਜਮ੍ਹਾਂ ਖਾਤਰ, ਤੇਰੀ ਰਾਤ ਨੂੰ ਭੰਗ ਲੁਹਾਇਸਾਂ ਨੀ ।  
ਮੈਂ ਕੁਟਾਇਸਾਂ ਅਤੇ ਮਰਾਇਸਾਂ ਨੀ, ਗੁੱਤੇ ਧਰੂਹ ਕੇ ਘਰੋਂ ਕਢਾਇਸਾਂ ਨੀ ।  
ਵਾਰਿਸ ਸ਼ਾਹ ਕੋਲੋਂ ਭੰਨਾਇ ਟੰਗਾਇਸਾਂ ਨੀ, ਤੇਰੇ ਲਿੰਛ ਸਭ ਚੂਰ ਕਰਾਇਸਾਂ ਨੀ ।

(ਦਹਿਸਿਰਾ=ਰਾਵਣ, ਜੇ ਗਾਹ=ਜਿੱਦਾਂ ਕਰੇ, ਜਮ੍ਹਾਂ ਖਾਤਰ ਰੱਖ=ਤਸੱਲੀ ਰੱਖ)

#### 446. ਹੀਰ

ਖੂਨ ਭੇਡ ਦੇ ਜੇ ਪਿੰਡ ਮਾਰ ਲਈਏ, ਉਜੜ ਜਾਏ ਜਹਾਨ ਤੇ ਜੱਗ ਸਾਰਾ ।  
ਹੱਥੋਂ ਜੂਆਂ ਦੇ ਜੁੱਲ ਜੇ ਸੁੱਟ ਵੇਚਣ, ਕੀਕੂੰ ਕੱਟੀਏ ਪੋਹ ਤੇ ਮਾਘ ਸਾਰਾ ।  
ਤੇਰੇ ਭਾਈ ਦੀ ਭੈਣ ਨੂੰ ਖੜੇ ਜੋਗੀ, ਹੱਥ ਲਾਏ ਮੈਨੂੰ ਕਈ ਹੋਸ ਕਾਰਾ ।  
ਮੇਰੀ ਭੰਗ ਝਾੜੇ ਉਹਦੀ ਟੰਗ ਭੰਨਾਂ, ਸਿਆਲ ਸਾੜ ਸੁੱਟਣ ਉਹਦਾ ਦੇਸ ਸਾਰਾ ।  
ਮੈਨੂੰ ਛੱਡ ਕੇ ਤੁਧ ਨੂੰ ਕਰੇ ਸੈਦਾ, ਆਖ ਕਵਾਰੀਏ ਪਾਇਉ ਤੂੰ ਕੇਹਾ ਆੜਾ ।  
ਵਾਰਿਸ ਖੇਹ ਕੇ ਚੂੜੀਆਂ ਤੇਰੀਆਂ ਨੂੰ, ਕਰਾਂ ਖੂਬ ਪੈਜਾਰ ਦੇ ਨਾਲ ਝਾੜਾ ।

(ਜੁੱਲ=ਜੁੱਲੀ, ਹੋਸ=ਹੋਵੇਗਾ, ਭੰਗ ਝਾੜੇ=ਮੈਨੂੰ ਕੁੱਟੇ, ਆੜਾ=ਝਗੜਾ, ਪੈਜਾਰ=ਜੁੱਤੀ, ਝਾੜਾ ਕਰਨਾ=ਭੂਤ ਲਾਹੁਣੇ)

#### 447. ਸਹਿਤੀ

ਕੱਜਲ ਪੁਛਲਿਆਲੜਾ ਘਤ ਨੈਣੀਂ, ਜੁਲਫਾਂ ਕੁੰਡਲਾਂ ਦਾਰ ਬਣਾਵਨੀ ਹੈਂ ।  
ਨੀਵੀਆਂ ਪੱਟੀਆਂ ਹਿਕ ਪਲਮਾ ਜੁਲਫਾਂ, ਛੱਲੇ ਘਤ ਕੇ ਰੰਗ ਵਟਾਵਨੀ ਹੈਂ ।  
ਅਤੇ ਆਸ਼ਕਾਂ ਨੂੰ ਦਿਖਲਾਵਨੀ ਹੈਂ, ਨੱਥ ਵਿਹੜੇ ਦੇ ਵਿੱਚ ਛਣਕਾਵਨੀ ਹੈਂ ।  
ਬਾਂਕੀ ਭਖ ਰਹੀ ਚੋਲੀ ਬਾਫ਼ਤੇ ਦੀ, ਉਤੇ ਕਹਿਰ ਦੀਆਂ ਅੱਲੀਆਂ ਲਾਵਨੀ ਹੈਂ ।  
ਠੇਡੀ ਗੱਲ੍ਹ ਤੇ ਪਾਇਕੇ ਖ਼ਾਲ ਖੂਨੀ, ਰਾਹ ਜਾਂਦੜੇ ਮਿਰਗ ਫਰਾਵਨੀ ਹੈਂ ।  
ਕਿਨ੍ਹਾਂ ਨਖਰਿਆਂ ਨਾਲ ਭਰਮਾਵਨੀ ਹੈਂ, ਅਖੀਂ ਪਾ ਸੁਰਮਾ ਮਟਕਾਵਨੀ ਹੈਂ ।  
ਮਲ ਵੱਟਣਾਂ ਲੇੜ੍ਹ ਦੰਦਾਸੜੇ ਦਾ, ਜ਼ਰੀ ਬਾਦਲਾ ਪਟ ਹੰਢਾਵਨੀ ਹੈਂ ।  
ਤੇੜ ਚੂੜੀਆਂ ਪਾ ਕੇ ਕਹਿਰ ਵਾਲਾ, ਕੁੰਜਾਂ ਘਤ ਕੇ ਲਾਵਣਾ ਲਾਵਨੀ ਹੈਂ ।  
ਨਵਾਂ ਵੇਸ ਤੇ ਵੇਸ ਬਣਾਵਨੀ ਹੈਂ, ਲਏਂ ਫੇਰੀਆਂ ਤੇ ਘੁਮਕਾਵਨੀ ਹੈਂ ।  
ਨਾਲ ਹੁਸਨ ਗੁਮਾਨ ਦੇ ਪਲੰਘ ਬਹਿ ਕੇ, ਹੂਰ ਪਰੀ ਦੀ ਭੈਣ ਸਦਾਵਨੀ ਹੈਂ ।  
ਪੈਰ ਨਾਲ ਚਵਾਇ ਦੇ ਚਾਵਨੀ ਹੈਂ, ਲਾਡ ਨਾਲ ਗਹਿਣੇ ਛਨਕਾਵਨੀ ਹੈਂ ।  
ਸਰਦਾਰ ਹੈਂ ਖੂਬਾਂ ਦੇ ਤ੍ਰਿੰਵਣਾਂ ਦੀ, ਖਾਤਰ ਤਲੇ ਨਾ ਕਿਸੇ ਲਿਆਵਨੀ ਹੈਂ ।  
ਵੇਖ ਹੋਰਨਾਂ ਨੱਕ ਚੜ੍ਹਾਵਨੀ ਹੈਂ, ਬੈਠੀ ਪਲੰਘ ਤੇ ਤੂਤੀਏ ਲਾਵਨੀ ਹੈਂ ।  
ਮਹਿੰਦੀ ਲਾਇ ਹੱਥੀਂ ਪਹਿਨ ਜ਼ਰੀ ਜੇਵਰ, ਸੋਇਨ ਮਿਰਗ ਦੀ ਸ਼ਾਨ ਗਵਾਵਨੀ ਹੈਂ ।  
ਪਰ ਅਸੀਂ ਭੀ ਨਹੀਂ ਹਾਂ ਘਟ ਤੈਥੋਂ, ਜੇ ਤੂੰ ਆਪ ਨੂੰ ਛੈਲ ਸਦਾਵਨੀ ਹੈਂ ।

ਸਾਡੇ ਚੰਨ ਸਰੀਰ ਮਥੈਲੀਆਂ ਦੇ, ਸਾਨੂੰ ਚੂਹੜੀ ਹੀ ਨਜ਼ਰ ਆਵਨੀ ਹੈ ।  
 ਨਾਢੂ ਸਾਹ ਦੀ ਰੰਨ ਹੋ ਪਲੰਘ ਬਹਿ ਕੇ, ਸਾਡੇ ਜੀਉ ਨੂੰ ਜ਼ਰਾ ਨਾ ਭਾਵਨੀ ਹੈ ।  
 ਤੇਰਾ ਕੰਮ ਨਾ ਕੋਈ ਵਗਾੜਿਆ ਮੈਂ, ਐਵੇਂ ਜੋਗੀ ਦੀ ਟੰਗ ਭਨਾਵਨੀ ਹੈ ।  
 ਸਣੇ ਜੋਗੀ ਦੇ ਮਾਰ ਕੇ ਮਿਝ ਕੱਢੂੰ, ਜੈਂਦੀ ਚਾਵੜਾਂ ਪਈ ਦਖਾਵਨੀ ਹੈ ।  
 ਤੇਰਾ ਯਾਰ ਜਾਨੀ ਅਸਾਂ ਨਾ ਭਾਵੇ, ਹੁਣੇ ਹੋਰ ਕੀ ਮੂੰਹੋਂ ਅਖਾਵਨੀ ਹੈ ।  
 ਸੱਭਾ ਅੜਤਨੇ ਪੜਤਨੇ ਪਾੜ ਸੁੱਟੂੰ, ਐਵੇਂ ਸ਼ੇਖੀਆਂ ਪਈ ਜਗਾਵਨੀ ਹੈ ।  
 ਵੇਖ ਜੋਗੀ ਨੂੰ ਮਾਰ ਖਦੇੜ ਕੱਢਾਂ, ਵੇਖਾਂ ਓਸਨੂੰ ਆਇ ਛੁਡਾਵਨੀ ਹੈ ।  
 ਤੇਰੇ ਨਾਲ ਜੋ ਕਰਾਂਗੀ ਮੁਲਕ ਵੇਖੇ, ਜੇਹੇ ਮਿਹਣੇ ਲੂਤੀਆਂ ਲਾਵਨੀ ਹੈ ।  
 ਤੁੱਧ ਚਾਹੀਦਾ ਕੀ ਏਸ ਗੱਲ ਵਿੱਚੋਂ, ਵਾਰਿਸ ਸਾਹ ਤੇ ਚੁਗਲੀਆਂ ਲਾਵਨੀ ਹੈ ।

(ਪੁਛਲਿਆਲੜਾ=ਪੂਛਾਂ ਵਾਲਾ, ਪਲਮਾ ਜੁਲਫਾਂ=ਜੁਲਫਾਂ ਖਿਲਾਰ ਕੇ ਭਖ  
 ਰਹੀ=ਚਮਕਾਂ ਮਾਰਦੀ, ਅੱਲੀਆਂ=ਕਿਨਾਰੀਆਂ, ਜ਼ਰੀ=ਸੁਨਹਿਰੀ ਤਾਰਾਂ ਵਾਲੀ,  
 ਬਾਦਲਾ=ਚਾਂਦੀ ਰੰਗਾ, ਚੂੜੀਆਂ=ਇੱਕ ਭਾਂਤ ਦਾ ਧਾਰੀਦਾਰ ਕੱਪੜਾ, ਲਾਵਣ=  
 ਕੱਪੜੇ ਤੇ ਲੱਗੀ ਕੋਰ, ਖਾਤਰ ਤਲੇ ਨਾ ਲਿਆਉਣਾ=ਕਿਸੇ ਨੂੰ ਕੁੱਝ ਨਾ ਸਮਝਣਾ,  
 ਮਥੈਲੀ=ਮਨਮੋਹਣੀ, ਅੜਤਣੇ ਪੜਤਣੇ ਪਾੜ ਸੁੱਟੂੰ=ਸਾਰੇ ਭੇਤ ਫੇਲ ਦੇਉ, ਖਦੇੜ  
 ਕੱਢਾਂ=ਕੁਟ ਕੁਟ ਕੇ ਭਜਾ ਦੇਣਾ)

#### 448. ਹੀਰ

ਭਲਾ ਕਵਾਰੀਏ ਸਾਂਗ ਕਿਉਂ ਲਾਵਨੀ ਹੈ, ਚਿੱਬੇ ਹੋਠ ਕਿਉਂ ਪਈ ਬਣਾਵਨੀ ਹੈ ।  
 ਭਲਾ ਜੀਉ ਕਿਉਂ ਭਰਮਾਵਨੀ ਹੈ, ਅਤੇ ਜੀਭ ਕਿਉਂ ਪਈ ਲਪਕਾਵਨੀ ਹੈ ।  
 ਲੱਗੀ ਵੱਸ ਤੇ ਖੂਹ ਵਿਚ ਪਾਵਨੀ ਹੈ, ਸੜੇ ਕਾਂਦ ਕਿਉਂ ਲੂਤੀਆਂ ਲਾਵਨੀ ਹੈ ।  
 ਐਡੀ ਲਟਕਣੀ ਨਾਲ ਕਿਉਂ ਕਰੋਂ ਗੱਲਾਂ, ਸੈਂਦੇ ਨਾਲ ਨਿਕਾਰ ਪੜਾਵਨੀ ਹੈ ।  
 ਵਾਰਿਸ ਨਾਲ ਉਠ ਜਾ ਤੂੰ ਉੱਧਲੇ ਨੀ, ਕੇਹੀਆਂ ਪਈ ਬੁਝਾਰਤਾਂ ਪਾਵਨੀ ਹੈ ।

(ਚਿੱਬੇ=ਵਿੰਗੇ ਟੇਢੇ, ਕਾਂਦ=ਅੰਗਾਰੀ, ਲੂਤੀ=ਅੱਗ)

#### 449. ਸਹਿਤੀ ਤੇ ਰਾਂਝੇ ਦੀ ਲੜਾਈ

ਸਹਿਤੀ ਨਾਲ ਲੋਡੀ ਹੱਥੀਂ ਪਕੜ ਮੇਲ੍ਹੇ, ਜੈਂਦੇ ਨਾਲ ਛੜੋਂਦੀਆਂ ਚਾਵਲੇ ਨੂੰ ।  
 ਗਿਰਦ ਆ ਭਵੀਆਂ ਵਾਂਗ ਜੋਗਣਾਂ ਦੇ, ਤਾਉ ਘੱਤਿਉ ਨੇ ਓਸ ਰਾਵਲੇ ਨੂੰ ।  
 ਖਪਰ ਸੇਲ੍ਹੀਆਂ ਤੋੜ ਕੇ ਗਿਰਦ ਹੋਈਆਂ, ਢਾਹ ਲਿਉ ਨੇ ਸੋਹਣੇ ਸਾਂਵਲੇ ਨੂੰ ।  
 ਅੰਦਰ ਹੀਰ ਨੂੰ ਵਾੜ ਕੇ ਮਾਰ ਕੁੰਡਾ, ਬਾਹਰ ਕੁਟਿਉ ਨੇ ਲਟ-ਬਾਵਲੇ ਨੂੰ ।  
 ਘੜੀ ਘੜੀ ਵਲਾਇ ਕੇ ਵਾਰ ਕੀਤਾ, ਓਹਨਾਂ ਕੁੱਟਿਆ ਸੀ ਏਸ ਲਾਡਲੇ ਨੂੰ ।  
 ਵਾਰਿਸ ਸਾਹ ਮੀਆਂ ਨਾਲ ਮੇਲ੍ਹੀਆਂ ਦੇ, ਠੰਡਾ ਕੀਤੇ ਨੇ ਓਸ ਉਤਾਵਲੇ ਨੂੰ ।

(ਗਿਰਦ ਆਭਵੀਆਂ=ਆਲੇ ਦੁਆਲੇ ਘੁੰਮੀਆਂ, ਘੋਰ ਲਿਆ, ਉਤਾਵਲਾ=  
 ਜੋਸ਼ੀਲਾ, ਤੇਜ)

#### 450. ਤਥਾ

ਦੇਹਾਂ ਵਟ ਲੰਗੋਟੜੇ ਲਏ ਮੇਲ੍ਹੇ, ਕਾਰੇ ਵੇਖ ਲੈ ਮੁੰਡੀਆਂ ਮੁੰਨੀਆਂ ਦੇ ।  
 ਨਿਕਲ ਝੁੱਟ ਕੀਤਾ ਸਹਿਤੀ ਰਾਵਲੇ ਤੇ, ਪਾਸੇ ਭਨ੍ਹਿਉਂ ਨੇ ਨਾਲ ਕੂਹਣੀਆਂ ਦੇ ।

ਜਟ ਮਾਰ ਮਧਾਣੀਆਂ ਫੇਰ ਸੁੱਟਿਆ, ਸਿਰ ਭੰਨਿਆਂ ਨਾਲ ਦਯੁਈਆਂ ਦੇ ।  
 ਢੇ ਕਟਕ ਹੁਸੈਨ ਖਾਨ ਨਾਲ ਲੜਿਆ, ਜਿਵੇਂ ਅਬੂ ਸਮੁੰਦ ਵਿੱਚ ਚੂਹਣੀਆਂ ਦੇ ।

(ਕਟਕ ਢੇ ਕੇ=ਫੌਜ ਲਿਆ ਕੇ, ਹੁਸੈਨ ਖਾਂ...ਚੂਹਣੀਆਂ=ਨਵਾਬ ਹੁਸੈਨ ਖਾਂ  
 ਪੇਸ਼ਗੀ ਦੀ ਜੰਗ ਅਬਦਲ ਸਮਦ ਹਾਕਮ ਲਹੌਰ ਨਾਲ ਚੂਨੀਆਂ ਵਿੱਚ ਹੋਈ ਸੀ)

#### 451. ਰਾਂਝੇ ਨੇ ਸਹਿਤੀ ਹੋਰਾਂ ਨੂੰ ਕੁੱਟਣਾ

ਰਾਂਝਾ ਖਾਇਕੇ ਮਾਰ ਫਿਰ ਗਰਮ ਹੋਇਆ, ਮਾਰੂ ਮਾਰਿਆ ਭੂਤ ਫੜੂਰ ਦੇ ਨੇ ।  
 ਵੇਖ ਪਰੀ ਦੇ ਨਾਲ ਖਮ ਮਾਰਿਆ ਈ, ਏਸ ਫਰੋਸ਼ਤੇ ਬੈਤ ਮਾਅਮੂਰ ਦੇ ਨੇ ।  
 ਕਮਰ ਬੰਨ੍ਹ ਕੇ ਪੀਰ ਨੂੰ ਯਾਦ ਕੀਤਾ ਲਾਈ ਥਾਪਨਾ ਮਲਕ ਹਜ਼ੂਰ ਦੇ ਨੇ ।  
 ਡੇਰਾ ਬਖਸ਼ੀ ਦਾ ਮਾਰ ਕੇ ਲੁੱਟ ਲੀਤਾ, ਪਾਈ ਫੜਹਿ ਪਠਾਣ ਕਸੂਰ ਦੇ ਨੇ ।  
 ਜਦੋਂ ਨਾਲ ਟਕੋਰ ਦੇ ਗਰਮ ਹੋਇਆ, ਦਿੱਤਾ ਦੁਖੜਾ ਘਾਉ ਨਾਸੂਰ ਦੇ ਨੇ ।  
 ਵਾਰਿਸ ਸਾਹ ਜਾਂ ਅੰਦਰੋਂ ਗਰਮ ਹੋਇਆ, ਲਾਟਾਂ ਕੱਢੀਆਂ ਤਾਉ ਤਨੂਰ ਦੇ ਨੇ ।

(ਮਾਰੂ=ਐਲਾਨੇ ਜੰਗ ਦਾ ਨਗਾਰਾ, ਖਮ ਮਾਰਿਆ=ਥਾਪੀ ਮਾਰੀ, ਬੈਤ ਮਾਅਮੂਰ=  
 ਖਾਨਾ ਕਾਅਬਾ, ਫੜੂਰ ਦਾ ਭੂਤ=ਫਸਾਦ ਦਾ ਸੈਤਾਨ)

#### 452. ਰਾਂਝੇ ਨੇ ਸੱਟਾਂ ਮਾਰਨੀਆਂ

ਦੇਵੇਂ ਮਾਰ ਸਵਾਰੀਆਂ ਰਾਵਲੇ ਨੇ, ਪੰਜ ਸੱਤ ਫਾਹੜੀਆਂ ਲਾਈਆਂ ਸੂ ।  
 ਗੱਲਾਂ ਪੁੱਟ ਕੇ ਚੋਲੀਆਂ ਕਰੇ ਲੀਰਾਂ, ਹਿੱਕਾਂ ਭੰਨ ਕੇ ਲਾਲ ਕਰਾਈਆਂ ਸੂ ।  
 ਨਾਲੇ ਤੋੜ ਝੰਝੋੜ ਕੇ ਪਕੜ ਗੁੱਤੋਂ, ਦੇਵੇਂ ਵਿਹੜੇ ਦੇ ਵਿੱਚ ਭਵਾਈਆਂ ਸੂ ।  
 ਖੋਹ ਚੁੰਡੀਆਂ ਗੱਲਾਂ ਤੇ ਮਾਰ ਹੁੱਜਾਂ, ਦੇ ਦੇ ਧੌਣ ਦੇ ਮੁੱਢ ਟਿਕਾਈਆਂ ਸੂ ।  
 ਜੇਹਾ ਰਿਛ ਕਲੰਦਰਾਂ ਘੋਲ ਪੱਦਾ, ਸੈਂਦੇ ਚੁੜੜੀ ਲਾ ਨਚਾਈਆਂ ਸੂ ।  
 ਗਿੱਟੇ ਲੱਕ ਠਕੋਰ ਕੇ ਪਕੜ ਤੱਗੋਂ, ਦੇਵੇਂ ਬਾਂਦਰੀ ਵਾਂਗ ਟਪਾਈਆਂ ਸੂ ।  
 ਜੋਗੀ ਵਾਸਤੇ ਰਬ ਦੇ ਲੜੇ ਨਾਹੀ, ਹੀਰ ਅੰਦਰੋਂ ਆਖ ਛੁਡਾਈਆਂ ਸੂ ।

#### 453. ਹੋਰ ਕੁੜੀਆਂ ਦਾ ਸਹਿਤੀ ਕੋਲ ਆਉਣਾ

ਓਹਨਾਂ ਛੁਟਦੀਆਂ ਹਾਲ ਪੁਕਾਰ ਕੀਤੀ, ਪੰਜ ਸੱਤ ਮੁਸ਼ਟੰਡੀਆਂ ਆ ਗਈਆਂ ।  
 ਵਾਂਗ ਕਾਬਲੀ ਕੁੱਤਿਆਂ ਗਿਰਦ ਹੋਈਆਂ, ਦੇ ਦੇ ਅਲੀ-ਉਲ-ਹਿਸਾਬ ਟਿਕਾ ਗਈਆਂ ।  
 ਉਹਨੂੰ ਇੱਕ ਨੇ ਧੱਕ ਕੇ ਰੱਖ ਅੱਗੇ, ਘਰੋਂ ਕੱਢ ਕੇ ਤਾਕ ਚੜ੍ਹਾ ਗਈਆਂ ।  
 ਬਾਜ਼ ਤੋੜ ਕੇ ਤੁਆਮਿਉ ਲਾਹਿਉ ਨੇ, ਮਾਸੂਕ ਦੀ ਦੀਦ ਹਟਾ ਗਈਆਂ ।  
 ਧੱਕਾ ਦੇ ਕੇ ਸੱਟ ਪਲੱਟ ਉਸ ਨੂੰ, ਹੋੜਾ ਵੱਡਾ ਮਜ਼ਬੂਤ ਫਹਾ ਗਈਆਂ ।  
 ਸੂਬੇਦਾਰ ਤਗਈਅਰ ਕਰ ਕੱਢਿਉ ਨੇ, ਵੱਡਾ ਜੋਗੀ ਨੂੰ ਵਾਇਦਾ ਪਾ ਗਈਆਂ ।  
 ਅੱਗੇ ਵੈਰ ਸੀ ਨਵਾਂ ਫਿਰ ਹੋਰ ਹੋਇਆ, ਵੇਖ ਭੜਕਦੀ ਤੇ ਭੜਕਾ ਗਈਆਂ ।  
 ਘਰੋਂ ਕੱਢ ਅਰੂੜੀ ਤੇ ਸੱਟਿਉ ਨੇ, ਬਹਿਸਤੋਂ ਕੱਢ ਕੇ ਦੇਜ਼ਖੇ ਪਾ ਗਈਆਂ ।  
 ਜੋਗੀ ਮਸਤ ਹੈਰਾਨ ਹੋ ਦੰਗ ਰਹਿਆ, ਕੋਈ ਜਾਦੂੜਾ ਘੋਲ ਪਿਵਾ ਗਈਆਂ ।  
 ਅੱਗੇ ਠੂਠੇ ਨੂੰ ਝੂਰਦਾ ਖਫਾ ਹੁੰਦਾ, ਉਤੋਂ ਨਵਾਂ ਪਸਾਰ ਬਣਾ ਗਈਆਂ ।  
 ਵਾਰਿਸ ਸਾਹ ਮੀਆਂ ਨਵਾਂ ਸਿਹਰ ਹੋਇਆ, ਪਰੀਆਂ ਜਿੰਨ ਫਰਿਸਤੇ ਨੂੰ ਲਾ ਗਈਆਂ ।

(ਤਾਕ ਚੜ੍ਹਾ ਗਈਆਂ=ਬੰਦ ਕਰ ਗਈਆਂ, ਤੁਆਮਾ=ਬਾਜ਼ ਨੂੰ ਸ਼ਿਕਾਰ ਲਈ ਤਿਆਰ  
 ਕਰਨ ਵਾਸਤੇ ਉਹਦੇ ਮੂੰਹ ਨੂੰ ਲਾਇਆ ਮਾਸ, ਫਹਾ ਗਈਆਂ=ਫਸਾ ਜਾਂ ਅੜਾ  
 ਗਈਆਂ, ਤਗਈਅਰ=ਬਦਲ ਕੇ, ਵਾਇਦਾ=ਮੁਸ਼ਕਿਲ, ਸਮੱਸਿਆ, ਅਰੂੜੀ=ਢੇਰ,  
 ਸਿਹਰ=ਜਾਦੂ)

#### 454. ਕਵੀ

ਘਰੋਂ ਕੱਢਿਆ ਅਕਲ ਸ਼ੁਰੂ ਗਇਆ, ਆਦਮ ਜੰਨਤੇ ਕੱਢ ਹੈਰਾਨ ਕੀਤਾ ।  
ਸਿਜਦੇ ਵਾਸਤੇ ਅਰਸ ਤੋਂ ਦੇ ਧੱਕੇ, ਜਿਵੇਂ ਰਬ ਨੇ ਰੱਦ ਸ਼ੈਤਾਨ ਕੀਤਾ ।  
ਸੱਦਾਦ ਬਹਿਸ਼ਤ ਥੀ ਰਹਿਆ ਬਾਹਰ, ਨਮਰੂਦ ਮੱਛਰ ਪਰੇਸ਼ਾਨ ਕੀਤਾ ।  
ਵਾਰਿਸ ਸ਼ਾਹ ਹੈਰਾਨ ਹੋ ਰਹਿਆ ਜੇਗੀ, ਜਿਵੇਂ ਨੂਹ ਹੈਰਾਨ ਤੂਫ਼ਾਨ ਕੀਤਾ ।

(ਅਕਲ ਸ਼ੁਰੂ ਗਿਆ=ਮਤ ਮਾਰੀ ਗਈ, ਰਦ ਕਰ ਦਿੱਤਾ=ਨਾਪਸੰਦ ਕਰ  
ਦਿੱਤਾ, ਸੱਦਾਦ=ਆਦ ਕੈਮ ਦਾ ਇੱਕ ਬਾਦਸ਼ਾਹ, ਨਮਰੂਦ=ਹਜ਼ਰਤ ਮੂਸਾ ਦੇ  
ਸਮੇਂ ਦਾ ਬਾਦਸ਼ਾਹ ਇਸ ਨੇ ਵੀ ਰੱਬ ਹੋਣ ਦਾ ਦਾਅਵਾ ਕੀਤਾ ਸੀ। ਇਸ ਨੇ  
ਇਬਰਾਹੀਮ ਨੂੰ ਅੱਗ ਵਿੱਚ ਸੁੱਟਿਆ ਪਰ ਅੱਗ ਰਬ ਦੇ ਹੁਕਮ ਨਾਲ ਗੁਲਜ਼ਾਰ  
ਬਣ ਗਈ। ਇੱਕ ਮੱਛਰ ਦੇ ਨਾਸ ਵਿੱਚ ਵੜ ਜਾਣ ਨਾਲ ਇਹਦੀ ਮੌਤ ਹੋਈ)

#### 455. ਰਾਂਝਾ ਆਪਣੇ ਆਪ ਨਾਲ

ਹੀਰ ਚੁਪ ਬੈਠੀ ਅਸੀਂ ਕੁਟ ਕੱਢੇ, ਸਾਡਾ ਵਾਹ ਪਿਆ ਨਾਲ ਡੇਰਿਆਂ ਦੇ ।  
ਉਹ ਵੇਲੜਾ ਹੱਥ ਨਾ ਆਵਦਾ ਹੈ, ਲੋਕ ਦੇ ਰਹੇ ਲਖ ਢੰਡੇਰਿਆਂ ਦੇ ।  
ਇੱਕ ਰੰਨ ਗਈ ਦੂਆ ਆਉਣ ਗਿਆ, ਲੋਕ ਸਾੜਦੇ ਨਾਲ ਨਿਹੇਰਿਆਂ ਦੇ ।  
ਨੂੰਹਾਂ ਰਾਜਿਆਂ ਤੇ ਰੰਨਾਂ ਡਾਢਿਆਂ ਦੀਆਂ, ਕੀਕੂੰ ਹੱਥ ਆਵਣ ਨਾਲ ਜੋਰਿਆਂ ਦੇ ।  
ਅਸਾਂ ਮੰਗਿਆ ਉਨ੍ਹਾਂ ਨਾਂ ਖ਼ੈਰ ਕੀਤਾ, ਮੈਨੂੰ ਮਾਰਿਆ ਨਾਲ ਫਹੌੜਿਆਂ ਦੇ ।  
ਵਾਰਿਸ ਜ਼ੋਰ ਜ਼ਰ ਜ਼ਾਰੀਆਂ ਯਾਰੀਆਂ ਦੇ, ਸਾਏ ਜ਼ਰਾਂ ਤੇ ਨਾ ਕਮਜ਼ੋਰਿਆਂ ਦੇ ।

(ਡੇਰਾ=ਬੋਲਾ, ਜਿਹਨੂੰ ਉੱਚਾ ਸੁਣੇ, ਜੋਰੀ=ਤਾਕਤ)

#### 456. ਰਾਂਝਾ ਦੁਖੀ ਹੋ ਕੇ

ਧੂੰਆਂ ਹੂੰਝਦਾ ਰੇਇਕੇ ਢਾਹ ਮਾਰੇ, ਰੱਬਾ ਮੇਲ ਕੇ ਯਾਰ ਵਿਛੋੜਿਉ ਕਿਉਂ ।  
ਮੇਰਾ ਰੜੇ ਜਹਾਜ਼ ਸੀ ਆਣ ਲੱਗਾ, ਬੰਨੇ ਲਾਇਕੇ ਫੇਰ ਮੁੜ ਬੋੜਿਉ ਕਿਉਂ ।  
ਕੋਈ ਅਸਾਂ ਥੀ ਵੱਡਾ ਗੁਨਾਹ ਹੋਇਆ, ਸਾਥ ਫਜ਼ਲ ਦਾ ਲੱਦ ਕੇ ਮੋੜਿਉ ਕਿਉਂ ।  
ਵਾਰਿਸ ਸ਼ਾਹ ਇਬਾਦਤਾਂ ਛੱਡ ਕੇ ਤੇ, ਦਿਲ ਨਾਲ ਸ਼ੈਤਾਨ ਦੇ ਜੋੜਿਉ ਕਿਉਂ ।

(ਢਾਹ=ਧਾਹ)

#### 457. ਤਥਾ

ਮੈਨੂੰ ਰਬ ਬਾਝੋਂ ਨਹੀਂ ਤਾਂਘ ਕਾਈ, ਸਭ ਡੰਡੀਆਂ ਗਮਾਂ ਨੇ ਮੱਲੀਆਂ ਨੇ ।  
ਸਾਰੇ ਦੇਸ ਤੇ ਮੁਲਕ ਦੀ ਸਾਂਝ ਚੁੱਕੀ, ਸਾਡੀਆਂ ਕਿਸਮਤਾਂ ਜੰਗਲੀਂ ਚੱਲੀਆਂ ਨੇ ।  
ਜਿੱਥੇ ਸੀਹ ਬੁੱਕਣ ਸੂਕਣ ਨਾਗ ਕਾਲੇ, ਬਘਿਆੜ ਘੱਤਣ ਨਿਤ ਜੱਲੀਆਂ ਨੇ ।  
ਚਿੱਲਾ ਕਟ ਕੇ ਪੜ੍ਹਾਂ ਕਲਾਮ ਡਾਹਢੀ, ਤੇਗਾਂ ਵੱਜੀਆਂ ਆਣ ਅਵੱਲੀਆਂ ਨੇ ।  
ਕੀਤੀਆਂ ਮਿਹਨਤਾਂ ਵਾਰਿਸਾ ਦੁਖ ਝਾਗੇ, ਰਾਤਾਂ ਜਾਂਦੀਆਂ ਨਹੀਂ ਨਿਚੱਲੀਆਂ ਨੇ ।

(ਤਾਂਘ=ਖਾਹਿਸ਼, ਅਰਮਾਨ, ਜੱਲੀਆਂ ਘੱਤਣ=ਚਾਂਡੜਾਂ ਪਾਉਂਦੇ)

#### 458. ਰਾਂਝੇ ਨੂੰ ਪੀਰ ਯਾਦ ਆਏ

ਰੋਂਦਾ ਕਾਸਨੂੰ ਬੀਰ ਬੈਤਾਲੀਆ ਵੇ, ਪੰਜਾਂ ਪੀਰਾਂ ਦਾ ਤੁਧ ਮਿਲਾਪ ਮੀਆਂ ।  
ਲਾ ਜ਼ੋਰ ਲਲਕਾਰ ਤੂੰ ਪੀਰ ਪੰਜੇ, ਤੇਰਾ ਦੂਰ ਹੋਵੇ ਦੁਖ ਤਾਪ ਮੀਆਂ ।  
ਜਿਨ੍ਹਾਂ ਪੀਰਾਂ ਦਾ ਜ਼ੋਰ ਹੈ ਤੁਧ ਨੂੰ ਵੇ, ਕਰ ਰਾਤ ਦਿੰਦੇ ਓਹਨਾਂ ਦਾ ਜਾਪ ਮੀਆਂ ।  
ਜ਼ੋਰ ਆਪਣਾ ਫਕਰ ਨੂੰ ਯਾਦ ਆਇਆ, ਬਾਲਨਾਥ ਮੇਰਾ ਗੁਰੂ ਬਾਪ ਮੀਆਂ ।  
ਵਾਰਿਸ ਸ਼ਾਹ ਭੁਖਾ ਬੂਹੇ ਰੋਏ ਬੈਠਾ, ਦੇਇ ਉਨ੍ਹਾਂ ਨੂੰ ਵੱਡਾ ਸਰਾਪ ਮੀਆਂ ।

#### 459. ਰਾਂਝਾ ਆਪਣੇ ਆਪ ਨੂੰ ਕਹਿੰਦਾ ਹੈ

ਕਰਮਾਤ ਜਗਾਇ ਕੇ ਸਿਹਰ ਫੂਕਾਂ, ਜੜ੍ਹ ਖੇੜਿਆਂ ਦੀ ਮੁਢੋਂ ਪੱਟ ਸੁੱਟਾਂ ।  
ਫੈਜਦਾਰ ਨਾਹੀਂ ਪਕੜ ਕਵਾਰੜੀ ਨੂੰ, ਹੱਥ ਪੈਰ ਤੇ ਨੱਕ ਕੰਨ ਕੱਟ ਸੁੱਟਾਂ ।  
ਨਾਲ ਫੈਜ ਨਾਹੀਂ ਦਿਆਂ ਫੂਕ ਅੱਗਾਂ, ਕਰ ਮੁਲਕ ਨੂੰ ਚੌੜ ਚੁਪੱਟ ਸੁੱਟਾਂ ।  
ਅਲਮਾਤਰਾ ਕੈਫਾ ਬੁਦੂ ਕੱਹਾਰ ਪੜ੍ਹ ਕੇ, ਨਈਂ ਵਹਿੰਦੀਆਂ ਪਲਕ ਵਿੱਚ ਅੱਟ ਸੁੱਟਾਂ ।  
ਸਹਿਤੀ ਹੱਥ ਆਵੇ ਪਕੜ ਚੂੜੀਆਂ ਥੋਂ, ਵਾਂਗ ਟਾਟ ਦੀ ਤਪੜੀ ਛੱਟ ਸੁੱਟਾਂ ।  
ਪੰਜ ਪੀਰ ਜੇ ਬਹੁੜਨ ਆਣ ਮੈਨੂੰ, ਦੁਖ ਦਰਦ ਕਜੀਅੜੇ ਕੱਟ ਸੁੱਟਾਂ ।  
ਹੁਕਮ ਰਬ ਦੇ ਨਾਲ ਮੈਂ ਕਾਲ ਜੀਭਾ, ਮਗਰ ਲੱਗ ਕੇ ਦੂੜ ਨੂੰ ਚੱਟ ਸੁੱਟਾਂ ।  
ਜਟ ਵਟ ਤੇ ਪਟ ਤੇ ਫਟ ਬੱਧੇ, ਵਰ ਦੇਣ ਸਿਆਣਿਆਂ ਸੱਤ ਸੁੱਟਾਂ ।  
ਪਾਰ ਹੋਵੇ ਸਮੁੰਦਰੋਂ ਹੀਰ ਬੈਠੀ, ਬੁੱਕਾਂ ਨਾਲ ਸਮੁੰਦਰ ਨੂੰ ਝੱਟ ਸੁੱਟਾਂ ।  
ਵਾਰਿਸ ਸ਼ਾਹ ਮਾਸੂਕ ਜੇ ਮਿਲੇ ਖ਼ਿਲਵਤ, ਸਭ ਜੀਉ ਦੇ ਦੁਖ ਉਲੱਟ ਸੁੱਟਾਂ ।

(ਸਿਹਰ ਫੂਕਾਂ=ਜਾਦੂ ਕਰਾਂ, ਅਲਮਾਤਰਾ ਕੈਫਾ=ਸੂਰਾ ਫ਼ੀਲ  
ਜਿਸ ਵਿੱਚ ਅਬਰਹਿਮ ਦੇ ਹਾਥੀਆਂ ਤੇ ਅਬਾਬੀਲਾਂ ਦੇ ਲਸਕਰ ਵੱਲੋਂ ਹਮਲੇ  
ਦਾ ਵਰਣਨ ਹੈ। ਆਬਾਬੀਲਾਂ ਨੇ ਕੰਕਰੀਆਂ ਮਾਰ ਮਾਰ ਕੇ ਹਾਥੀਆਂ ਦਾ  
ਕਚੂਮਰ ਕੱਢ ਦਿੱਤਾ, ਬੁਦੂ ਕੱਹਾਰ=ਇਹ ਇੱਕ ਜਲਾਲੀ ਅਮਲ ਹੈ ਜਿਹੜਾ  
ਵੈਰੀ ਉਤੇ ਗ਼ਲਬ ਆਉਣ ਲਈ ਪੜ੍ਹਿਆ ਜਾਂਦਾ ਹੈ, ਨਈਂ ਵਹਿੰਦੀਆਂ=  
ਵਗਦੀਆਂ ਨਦੀਆਂ ਨੂੰ ਅੱਖ ਦੇ ਫੇਰੇ ਵਿੱਚ ਸੁਕਾ ਕੇ ਉਨ੍ਹਾਂ ਨੂੰ ਮਿੱਟੀ ਨਾਲ  
ਭਰ ਦੇਵਾਂ, ਕਜੀਅੜੇ=ਕਜੀਏ, ਝੱਟ ਸੁੱਟਾਂ=ਖ਼ਾਲੀ ਕਰ ਦੇਵਾਂ)

#### 460. ਰਾਂਝਾ ਕਾਲੇ ਬਾਗ਼ ਵਿਚ

ਦਿਲ ਫਿਕਰ ਨੇ ਘੇਰਿਆ ਬੰਦ ਹੋਇਆ, ਰਾਂਝਾ ਜੀਉ ਜ਼ੋਤੇ ਲਖ ਖਾਇ ਬੈਠਾ ।  
ਸੱਥੋਂ ਹੂੰਝ ਧੂੰਆਂ ਸਿਰ ਚਾ ਟੁਰਿਆ, ਕਾਲੇ ਬਾਗ਼ ਵਿਚ ਢੇਰ ਮਚਾਇ ਬੈਠਾ ।  
ਅਖੀਂ ਮੀਟ ਕੇ ਰਬ ਧਿਆਨ ਧਰ ਕੇ, ਚਾਰੋਂ ਤਰਫ਼ ਹੈ ਧੂੰਨੜਾ ਲਾਇ ਬੈਠਾ ।  
ਵਟ ਮਾਰ ਕੇ ਚਾਰੋਂ ਹੀ ਤਰਫ਼ ਉੱਚੀ, ਉੱਥੇ ਵਲਗਣਾਂ ਖੂਬ ਬਣਾਇ ਬੈਠਾ ।  
ਅਸਾਂ ਕੱਚ ਕੀਤਾ ਰੱਬ ਸਚ ਕਰਸੀ, ਇਹ ਆਖ ਕੇ ਵੈਲ ਜਗਾਇ ਬੈਠਾ ।  
ਭੜਕੀ ਅੱਗ ਜਾਂ ਤਾਉਣੀ ਤਾਉ ਕੀਤਾ, ਇਸ਼ਕ ਮੁਸ਼ਕ ਵਿਸਾਰ ਕੇ ਜਾਇ ਬੈਠਾ ।  
ਵਿੱਚ ਸੰਘਣੀ ਛਾਉਂ ਦੇ ਘਤ ਭੂਰਾ, ਵਾਂਗ ਅਹਿਦੀਆਂ ਢਾਸਣਾ ਲਾਇ ਬੈਠਾ ।  
ਵਾਰਿਸ ਸ਼ਾਹ ਉਸ ਵਕਤ ਨੂੰ ਝੂਰਦਾ ਈ, ਜਿਸ ਵੇਲੜੇ ਅੱਖੀਆਂ ਲਾਇ ਬੈਠਾ ।

(ਸੱਥੋਂ=ਸਥ ਵਿੱਚੋਂ, ਧੂੰਨੜਾ=ਧੂੰਆਂ, ਵੈਲ=ਐਬ, ਅਹਿਦੀ=ਪਿਆਦਾ,  
ਤਾਉਣੀ=ਭੱਠੀ)

#### 461. ਤਥਾ

ਮੀਟ ਅੱਖੀਆਂ ਰੱਖੀਆਂ ਬੰਦਗੀ ਤੇ, ਘੱਤੇ ਜੱਲੀਆਂ ਚਿੱਲੇ ਵਿੱਚ ਹੋਇ ਰਹਿਆ ।  
ਕਰੇ ਆਜਜ਼ੀ ਵਿੱਚ ਮੁਰਾਕਬੇ ਦੇ, ਦਿਨੇ ਰਾਤ ਖੁਦਾਇ ਥੇ ਰੋਇ ਰਹਿਆ ।

ਵਿੱਚ ਯਾਦ ਖੁਦਾਇ ਦੀ ਮਹਿਵ ਰਹਿੰਦਾ, ਕਦੀ ਬੈਠ ਰਹਿਆ ਕਦੀ ਸੋਇ ਰਹਿਆ ।  
ਵਾਰਿਸ ਸਾਹ ਨਾ ਫਿਕਰ ਕਰ ਮੁਸਕਲਾਂ ਦਾ, ਜੇ ਕੁਛ ਹੋਵਣਾ ਸੀ ਸੋਈ ਹੋਇ  
ਰਹਿਆ ।

(ਮਹਿਵ=ਲੱਗਾ ਹੋਇਆ)

#### 462. ਤਥਾ

ਨਿਉਲੀ ਕਰਮ ਕਰਦਾ ਕਦੀ ਅਰਧ ਤਪ ਵਿੱਚ, ਕਦੀ ਹੋਮ ਸਰੀਰ ਜੇ ਲਾਇ  
ਰਹਿਆ ।

ਕਦੀ ਨਖੀ ਤਪ ਸ਼ਾਮ ਤਪ ਪੈਣ ਭਖੀ, ਸਦਾ-ਬਰਤ ਨੇਮੀ ਚਿੱਤ ਲਾਇ ਰਹਿਆ ।  
ਕਦੀ ਉਰਧ ਤਪ ਸਾਸ ਤਪ ਗਰਾਸ ਤਪ ਨੂੰ, ਕਦੀ ਜੋਗ ਜਤੀ ਚਿਤ ਲਾਇ  
ਰਹਿਆ ।

ਕਦੀ ਮਸਤ ਮਕਜੂਬ ਲਟ ਹੋ ਸੁਬਰਾ, ਅਲਫ ਸਿਆਹ ਮੱਥੇ ਉੱਤੇ ਲਾਇ ਰਹਿਆ ।  
ਆਵਾਜ਼ ਆਇਆ ਬੱਚਾ ਰਾਂਝਣਾ ਵੇ, ਤੇਰਾ ਸੁਬਾ ਮੁਕਾਬਲਾ ਆਇ ਰਹਿਆ ।

(ਨਖੀ ਤਪ=ਸਰੀਰ ਦਾ ਸਾਰਾ ਭਾਰ ਹੱਥਾਂ ਅਤੇ ਪੈਰਾਂ ਦੇ ਪੰਜਿਆਂ ਤੇ ਪਾਉਣਾ,  
ਪੈਣ ਭੱਖੀ=ਅਪਣੇ ਅੰਦਰ ਸਾਫ਼ ਹਵਾ ਖਿਚਣਾ ਅਤੇ ਗੰਦੀ ਹਵਾ ਬਾਹਰ ਕੱਢਣਾ,  
ਨਿਉਲੀ ਕਰਮ=ਯੋਗ ਅਭਿਆਸ ਵਿੱਚ ਛੇ ਕਰਮ ਹਨ: 1. ਨਿਉਲੀ ਕਰਮ, 2  
ਨੇਤੀ ਕਰਮ, 3. ਧੋਤੀ ਕਰਮ, 4. ਦਸਤੀ ਕਰਮ, 5. ਤਰਾਟਕ, 6 ਕਪਾਲ ਭਾਤੀ,  
ਅਰਧ ਤਪ=ਆਕਾਸ਼ ਵਲ ਮੂੰਹ ਕਰਕੇ ਬਾਹਾਂ ਖੜੀਆਂ ਕਰਕੇ ਕੀਤੀ ਹੋਈ  
ਕਸਰਤ, ਗਰਾਸ=ਬੁਰਕੀ, ਮਕਜੂਬ=ਰਬ ਦੀ ਯਾਦ ਵਿੱਚ ਡੁਬਾ ਹੋਇਆ)

#### 463. ਕੁੜੀਆਂ ਕਾਲੇ ਬਾਗ ਵਿੱਚ ਗਈਆਂ

ਰੋਜ਼ ਜੁੰਮੇ ਦੇ ਤਿੰਨਵਾਂ ਧੂੜ ਘੱਤੀ, ਤੁਰ ਨਿਕਲੇ ਕਟਕ ਅਰਬੇਲੀਆਂ ਦੇ ।  
ਜਿਵੇਂ ਕੁੰਜਾਂ ਦੀ ਡਾਰ ਆ ਲਹੇ ਬਾਗੀ, ਫਿਰਨ ਘੋੜੇ ਤੇ ਰੱਬ ਮਹੇਲੀਆਂ ਦੇ ।  
ਵਾਂਗ ਸਾਹ ਪਰੀਆਂ ਛਣਾਂ ਛਣ ਛਣਕਣ, ਵੱਡੇ ਤਿੰਨਵਾਂ ਨਾਲ ਸਹੇਲੀਆਂ ਦੇ ।  
ਧਮਕਾਰ ਪੈ ਗਈ ਤੇ ਧਰਤ ਕੰਬੀ, ਛੁੱਟੇ ਪਾਸਨੇ ਗਰਬ ਗਹੇਲੀਆਂ ਦੇ ।  
ਵੇਖ ਜੋਗੀ ਦਾ ਥਾਂਉ ਵਿੱਚ ਆ ਵੜੀਆਂ, ਮਹਿਕਾਰ ਪੈ ਗਏ ਚੰਬੇਲੀਆਂ ਦੇ ।  
ਵਾਰਿਸ ਸਾਹ ਉਸਨਾਕ ਜਿਉਂ ਢੁੰਡ ਲੈਂਦੇ, ਇਤਰ ਵਾਸਤੇ ਹੱਟ ਫੁਲੇਲੀਆਂ ਦੇ ।

(ਧੂੜ ਘੱਤੀ=ਧੂੜ ਪੱਟੀ, ਅਰਬੇਲੀਆਂ=ਮੁਟਿਆਰਾਂ, ਪਾਸਣੇ ਛੁਟਣਾ=ਦੌੜ  
ਆਰੰਭ ਕਰਨਾ, ਮਹਿਕਾਰ=ਮਹਿਕ, ਉਸਨਾਕ=ਸੈਕ ਵਾਲੇ)

#### 464. ਕੁੜੀਆਂ ਨੇ ਰਾਂਝੇ ਦਾ ਡੇਰਾ ਬਰਬਾਦ ਕਰਨਾ

ਧੂੰਆਂ ਫੇਲ ਕੇ ਰੇਲ ਕੇ ਸੱਟ ਖੱਪਰ, ਤੋੜ ਸੇਲੀਆਂ ਭੰਗ ਖਿਲਾਰੀਆਂ ਨੇ ।  
ਡੰਡਾ ਕੁੰਡਾ ਭੰਗ ਅਫੀਮ ਕੇਰੀ, ਫੇਲ ਫਾਲ ਕੇ ਪੱਟੀਆਂ ਡਾਰੀਆਂ ਨੇ ।  
ਧੂੰਆਂ ਸਵਾਹ ਖਿਲਾਰ ਕੇ ਭੰਨ ਹੁੱਕਾ, ਗਾਹ ਘੱਤ ਕੇ ਲੁੱਡੀਆਂ ਮਾਰੀਆਂ ਨੇ ।  
ਸਾਫ਼ਾ ਸੰਗਲੀ ਚਿਮਟਾ ਭੰਗ ਕੱਕੜ, ਨਾਦ ਸਿਮਰਨਾ ਧੂਪ ਖਿਲਾਰੀਆਂ ਨੇ ।  
ਜੇਹਾ ਹੁੰਡਾ ਬੁਹਾਰ ਤੇ ਫੇਲ ਕੂੜਾ, ਬਾਹਰ ਸੁੱਟਿਆ ਕੱਢ ਪਸਾਰੀਆਂ ਨੇ ।  
ਕਰਨ ਹਲੂ ਹਲੂ ਤੇ ਮਾਰ ਹੇਕਾਂ, ਦੇਣ ਧੀਰੀਆਂ ਤੇ ਖਿੱਲੀ ਮਾਰੀਆਂ ਨੇ ।  
ਵਾਰਿਸ ਸਾਹ ਜਿਉਂ ਦਲਾਂ ਪੰਜਾਬ ਲੁੱਟੀ, ਤਿਵੇਂ ਜੋਗੀ ਨੂੰ ਲੁੱਟ ਉਜਾੜੀਆਂ ਨੇ ।

(ਕੋਰੀ=ਇੱਕ ਨਸੇ ਵਾਲੀ ਬੂਟੀ, ਗਾਹ ਘਤਣਾ=ਗਾਹੁਣਾ, ਸਾਫ਼ਾ=ਸਾਫ਼ੀ,  
ਕੱਕੜ=ਕੱਚਾ ਤਮਾਖੂ, ਸਿਮਰਨਾ=ਮਾਲਾ, ਬੁਹਾਰ=ਬੁਹਾਰੀ ਨਾਲ ਹੁੰਡ ਕੇ,  
ਧੂੜ=ਅਗਰ ਬੱਤੀ, ਹਲੂ ਹਲੂ=ਇਕੱਠੀਆਂ ਹੋ ਕੇ ਜੈਕਾਰੇ ਆਦਿ ਛੱਡਣੇ,  
ਦਲਾਂ=ਸਿੱਖ ਫੌਜਾਂ)

#### 465. ਤਥਾ

ਕਿਲੇਦਾਰ ਨੂੰ ਮੋਰਚੇ ਤੰਗ ਢੁੱਕੇ, ਸ਼ਬਖੂਨ ਤੇ ਤਿਆਰ ਹੋ ਸੱਜਿਆ ਈ ।  
ਥੜਾ ਪਵੇ ਜਿਉਂ ਧਾੜ ਨੂੰ ਸੀਂਹ ਛੁੱਟੇ, ਉਠ ਬੋਤੀਆਂ ਦੇ ਮਨ੍ਹੇ ਗੱਜਿਆ ਈ ।  
ਸਭਾ ਨੱਸ ਗਈਆਂ ਇੱਕਾ ਰਹੀ ਪਿੱਛੇ, ਆਇ ਸੋਇਨ ਚਿੜੀ ਉਤੇ ਵੱਜਿਆ ਈ ।  
ਹਾਇ ਹਾਇ ਮਾ-ਮੁੰਡੀਏ ਜਾਹ ਨਾਹੀਂ, ਪਰੀ ਵੇਖ ਅਵਧੂਤ ਨਾ ਲੱਜਿਆ ਈ ।  
ਨੰਗੀ ਹੋ ਨੱਠੀ ਸੱਟ ਸਤਰ ਜੇਵਰ, ਸੱਭਾ ਜਾਨ ਭਿਆਣੀਆਂ ਤੱਜਿਆ ਈ ।  
ਮਲਕੁਲਮੈਤ ਅਜ਼ਾਬ ਦੇ ਕਰੇ ਨੰਗੀ, ਪਰਦਾ ਕਿਸੇ ਦਾ ਕਦੀ ਨਾ ਕੱਜਿਆ ਈ ।  
ਉੱਤੇ ਨਾਦ ਵਜਾਇਕੇ ਕਰੇ ਨਾਹਰਾ, ਅਖੀਂ ਲਾਲ ਕਰਕੇ ਮੂੰਹ ਟੱਡਿਆ ਈ ।  
ਵਾਰਿਸ ਸਾਹ ਹਿਸਾਬ ਨੂੰ ਪਰੀ ਪਕੜੀ, ਸੂਰ ਹਸਰ ਦਾ ਵੇਖ ਲਏ ਵੱਜਿਆ ਈ ।

(ਮੋਰਚੇ ਤੰਗ ਢੁੱਕੇ=ਮੋਰਚੇ ਨੇੜੇ ਲੱਗੇ, ਸ਼ਬਖੂਨ=ਰਾਤ ਵੇਲੇ ਚੋਰੀ ਹਮਲਾ ਕਰਨਾ,  
ਥੜਾ=ਚੋਰ ਫੜਣ ਲਈ ਜਾਂ ਦੁਸ਼ਮਣ ਦੇ ਰਾਹ ਵਿੱਚ ਰਥਿਆਰਬੰਦ ਆਦਮੀਆਂ ਦਾ  
ਲੁਕ ਕੇ ਬੈਠਣਾ, ਅਵਧੂਤ=ਬਿਭੂਤ ਮਲਣ ਵਾਲਾ ਨੰਗਾ ਸਾਧੂ ਜਾਨ ਭਿਆਣੀ=  
ਆਪਣੀ ਬੱਚਤ ਲਈ ਘਬਰਾਈ ਹੋਈ, ਮਲਕੁਲਮੈਤ=ਮੌਤ ਦਾ ਫ਼ਰਿਸ਼ਤਾ, ਜਮਦੂਤ,  
ਅਜ਼ਾਬ=ਦੁਖ, ਪਰੀ ਪਕੜੀ=ਕੁੜੀ ਫੜ ਲਈ, ਹਸਰ ਦਾ ਸੂਰ=ਕਿਆਮਤ ਦਾ  
ਨਾਦ)

#### 466. ਕੁੜੀ ਦਾ ਰਾਂਝੇ ਨੂੰ ਕਹਿਣਾ

ਕੁੜੀ ਆਖਿਆ ਮਾਰ ਨਾ ਫਾਹੁੜੀ ਵੇ, ਮਰ ਜਾਊਂਗੀ ਮਸਤ ਦੀਵਾਨਿਆਂ ਵੇ ।  
ਲੱਗੇ ਫਾਹੁੜੀ ਬਾਹੁੜੀ ਮਰਾਂ ਜਾਨੇ, ਰੱਬ ਲਈ ਤੂੰ ਮੀਆਂ ਮਸਤਾਨਿਆਂ ਵੇ ।  
ਇਜ਼ਰਾਈਲ ਜਮ ਆਣ ਕੇ ਬਹੇ ਬੂਹੇ, ਨਹੀਂ ਛੁਟੀਂਦਾ ਨਾਲ ਬਹਾਨਿਆਂ ਵੇ ।  
ਤੇਰੀ ਡੀਲ ਹੈ ਦੇਉ ਦੀ ਅਸੀਂ ਪਰੀਆਂ, ਇੱਕਸ ਲਤ ਲੱਗੇ ਮਰ ਜਾਨੀਆਂ ਵੇ ।  
ਗੱਲ ਦੱਸਣੀ ਹੈ ਸੇ ਤੂੰ ਦੱਸ ਮੈਨੂੰ, ਤੇਰਾ ਲੈ ਸੁਨੇਹੜਾ ਜਾਨੀਆਂ ਵੇ ।  
ਮੇਰੀ ਤਾਈ ਹੈ ਜਿਹੜੀ ਤੁੱਧ ਬੋਲਣ, ਅਸੀਂ ਹਾਲ ਥੀਂ ਨਹੀਂ ਬੋਗਾਨੀਆਂ ਵੇ ।  
ਤੇਰੇ ਵਾਸਤੇ ਓਸਦੀ ਕਰਾਂ ਮਿੰਨਤ, ਜਾਇ ਹੀਰ ਅੱਗੇ ਟਟਿਆਨੀਆਂ ਵੇ ।  
ਵਾਰਿਸ ਆਖ ਕੀਕੂੰ ਆਖਾਂ ਜਾਇ ਉਸ ਨੂੰ, ਅਵੇ ਇਸ਼ਕ ਦੇ ਕੰਮ ਦਿਆ ਬਾਨੀਆਂ ਵੇ ।

(ਇੱਕਸ=ਇੱਕੋਬੋਲਣ=ਸਹੇਲੀ, ਟਟਿਆਨੀਆਂ=ਟਟੀਰੀ ਦੀ ਅਵਾਜ਼ ਵਾਂਗ ਤਰਲਾ)

#### 467. ਰਾਂਝੇ ਦਾ ਕੁੜੀ ਹੱਥ ਹੀਰ ਨੂੰ ਸੁਨੇਹਾ

ਜਾਇ ਹੀਰ ਨੂੰ ਆਖਣਾ ਭਲਾ ਕੀਤੇ, ਸਾਨੂੰ ਹਾਲ ਥੀਂ ਚਾ ਬੇਹਾਲ ਕੀਤੇ ।  
ਝੰਡਾ ਸਿਆਹ ਸਫੈਦ ਸੀ ਇਸ਼ਕ ਵਾਲਾ, ਉਹ ਘੱਤ ਮਜੀਠ ਗ਼ਮ ਲਾਲ ਕੀਤੇ ।  
ਦਾਨਾ ਬੋਗ ਦੇ ਮਗਰ ਜਿਉ ਪਏ ਗ਼ਿਲਜ਼ੀ ਡੇਰਾ, ਲੁੱਟ ਕੇ ਚਾਇ ਕੰਗਾਲ ਕੀਤੇ ।  
ਤਿਲਾ ਕੁੰਦ ਨੂੰ ਅੱਗ ਦਾ ਤਾਉ ਦੇ ਕੇ, ਚਾਇ ਅੰਦਰੋਂ ਬਾਹਰੋਂ ਲਾਲ ਕੀਤੇ ।  
ਅਹਿਮਦ ਸਾਹ ਵਾਂਗੂੰ ਮੇਰੇ ਵੈਰ ਪੈ ਕੇ, ਪੱਟ ਪੱਟ ਕੇ ਚੱਕ ਦਾ ਤਾਲ ਕੀਤੇ ।  
ਚਿਹਰੀਂ ਸਾਦ ਬਹਾਲੀਆਂ ਖੇੜਿਆਂ ਨੂੰ, ਬਰਤਰਫੀਆਂ ਤੇ ਮਹੀਂਵਾਲ ਕੀਤੇ ।  
ਫ਼ਤਿਹਾਬਾਦ ਚਾਇ ਦਿਤੀਆ ਖੇੜਿਆਂ ਨੂੰ, ਭਾਰਾ ਰਾਂਝਣੇ ਦੇ ਵੈਰੇਵਾਲ ਕੀਤੇ ।

ਛੱਡ ਨੱਠੀ ਏ ਸਿਆਲ ਤੇ ਮਹੀਂ ਮਾਰੀ, ਵਿੱਚ ਖੇੜਿਆਂ ਦੇ ਆਇ ਜਾਲ ਕੀਤੇ ।  
ਜਾਂ ਮੈਂ ਗਿਆ ਵਿਚੜੇ ਸਹਿਤੀ ਨਾਲ ਰਲ ਕੇ, ਫੜੇ ਚੇਰ ਵਾਂਗੂੰ ਮੇਰਾ ਹਾਲ ਕੀਤੇ ।  
ਨਾਦਰ ਸ਼ਾਹ ਥੋਂ ਹਿੰਦ ਪੰਜਾਬ ਥਰਕੇ, ਮੇਰੇ ਬਾਬ ਦਾ ਤੁਧ ਭੁੰਚਾਲ ਕੀਤੇ ।  
ਭਲੇ ਚੌਧਰੀ ਦਾ ਪੁਤ ਚਾਕ ਹੋਇਆ, ਚਾਇ ਜਗ ਉੱਤੇ ਮਹੀਂਵਾਲ ਕੀਤੇ ।  
ਤੇਰੇ ਬਾਬ ਦਰਗਾਹ ਥੀਂ ਮਿਲੇ ਬਦਲਾ, ਜੇਹਾ ਜ਼ਾਲਮੇ ਤੈਂ ਮੇਰੇ ਨਾਲ ਕੀਤੇ ।  
ਦਿੱਤੇ ਆਪਣਾ ਸ਼ੌਕ ਤੇ ਸੇਜ਼ ਮਸਤੀ, ਵਾਰਿਸ ਸ਼ਾਹ ਫਕੀਰ ਨਿਹਾਲ ਕੀਤੇ ।

(ਦੀਨਾ ਬੇਗ=ਅਹਿਮਦ ਸ਼ਾਹ ਅਬਦਾਲੀ ਨੇ 1762-63 ਵਿੱਚ ਪੰਜਾਬ ਤੇ  
ਹਮਲਾ ਕੀਤਾ ਅਤੇ ਬਹੁਤ ਤਬਾਹੀ ਕੀਤੀ ਸੀ, ਤਿਲਾ ਕੁੰਦ=ਝੂਠਾ ਸੋਨਾ,  
ਚਿਹਰੀਂ ਸ਼ਾਦ ਬਹਾਲੀਆਂ=ਖੇੜਿਆਂ ਦੀ ਆਸਾਮੀ ਨੂੰ ਬਹਾਲ ਅਤੇ ਮੰਨ ਲਿਆ  
ਹੈ ਤੇ ਮੱਝਾਂ ਚਾਰਨ ਵਾਲੇ ਨੂੰ ਹਟਾ ਦਿੱਤਾ ਹੈ । ਅਜਿਹੇ ਸਮੇਂ ਖੇੜਿਆਂ ਦੇ ਚਿਹਰੇ  
ਤੇ ਖੁਸ਼ੀਆਂ, ਫਤਿਹਾਬਾਦ ਅਤੇ ਵੈਰੇਵਾਲ ਸਤਲੁਜ ਨਦੀ ਦੇ ਕੰਢੇ ਦੇ ਪਿੰਡ ਹਨ।  
ਵਾਰਿਸ ਨੇ ਦੋਨਾਂ ਪਿੰਡਾਂ ਦਾ ਜ਼ਿਕਰ ਚਿੰਨ੍ਹਾਤਮਕ ਤੌਰ ਤੇ ਕੀਤਾ ਹੈ । ਖੇੜਿਆਂ ਦੇ  
ਹੱਥ 'ਫਤਹਿ' ਭਾਵ ਜਿੱਤ ਅਤੇ ਰਾਂਝੇ ਦੇ ਹਿੱਸੇ 'ਵੈਰ' ਆਇਆ, ਥਰਕੇ=ਕੰਬੇ)

#### 468. ਕੁੜੀ ਹੀਰ ਕੋਲ ਆਈ

ਕੁੜੀ ਆਪਣਾ ਆਪ ਛੁੜਾ ਨੱਠੀ, ਤੀਰ ਗ਼ਜ਼ਬ ਦਾ ਜੀਉ ਵਿੱਚ ਕੱਸਿਆ ਈ ।  
ਸਹਿਜੇ ਆ ਕੇ ਹੀਰ ਦੇ ਕੋਲ ਬਹਿ ਕੇ, ਹਾਲ ਉਸ ਨੂੰ ਖੇਲ੍ਹ ਕੇ ਦੱਸਿਆ ਈ ।  
ਛੱਡ ਨੰਗ ਨਾਮੂਸ ਫਕੀਰ ਹੋਇਆ, ਰਹੇ ਰੋਂਦੜਾ ਕਦੀ ਨਾ ਹੱਸਿਆ ਈ ।  
ਏਸ ਹੁਸਨ ਕਮਾਨ ਨੂੰ ਹੱਥ ਫੜਕੇ, ਆ ਕਹਿਰ ਦਾ ਤੀਰ ਕਿਉਂ ਕੱਸਿਆ ਈ ।  
ਘਰੋਂ ਮਾਰ ਕੇ ਮੁਹਲਿਆਂ ਕਢਿਆ ਈ, ਜਾ ਕੇ ਕਾਲੜੇ ਬਾਗ਼ ਵਿੱਚ ਵੱਸਿਆ ਈ ।  
ਵਾਰਿਸ ਸ਼ਾਹ ਦਿੰਹ ਰਾਤ ਦੇ ਮੀਂਹ ਵਾਂਗੂੰ ਨੀਰ ਉਸ ਦੇ ਨੈਣਾਂ ਥੀਂ ਵੱਸਿਆ ਈ ।

(ਕਹਿਰ ਦਾ ਤੀਰ ਕੱਸਿਆ=ਕਹਿਰ ਕੀਤਾ)

#### 469. ਹੀਰ

ਕੁੜੀਏ ਵੇਖ ਰੰਝੇਟੜੇ ਕੱਚ ਕੀਤਾ, ਖੇਲ੍ਹ ਜੀਉ ਦਾ ਭੇਤ ਪਸਾਰਿਉ ਨੇ ।  
ਮਨਸੂਰ ਨੇ ਇਸ਼ਕ ਦਾ ਭੇਤ ਦਿੱਤਾ, ਉਸ ਨੂੰ ਤੁਰਤ ਸੂਲੀ ਉੱਤੇ ਚਾੜ੍ਹਿਉ ਨੇ ।  
ਰਸਮ ਇਸ਼ਕ ਦੇ ਮੁਲਕ ਦੀ ਚੁਪ ਰਹਿਣਾ, ਮੂੰਹੋਂ ਬੋਲਿਆ ਸੂ ਉਹਨੂੰ ਮਾਰਿਉ ਨੇ ।  
ਤੇਤਾ ਬੋਲ ਕੇ ਪਿੰਜਰੇ ਕੈਦ ਹੋਇਆ, ਐਵੇਂ ਬੋਲਣੋਂ ਅਗਨ ਸੰਘਾਰਿਉ ਨੇ ।  
ਯੂਸਫ਼ ਬੋਲ ਕੇ ਬਾਪ ਤੇ ਖਾਬ ਦੱਸੀ, ਉਸ ਨੂੰ ਖੂਹ ਦੇ ਵਿੱਚ ਉਤਾਰਿਉ ਨੇ ।  
ਵਾਰਿਸ ਸ਼ਾਹ ਕਾਰੂੰ ਨੂੰ ਸਣੇ ਦੌਲਤ, ਹੇਠ ਜਿਮੀਂ ਦੇ ਚਾਇ ਨਿਘਾਰਿਉ ਨੇ ।

(ਭੇਤ ਪਸਾਰਨਾ=ਭੇਤ ਦੱਸ ਦੇਣਾ, ਸੰਘਾਰਿਉ=ਮਾਰਿਆ ਗਿਆ)

#### 470. ਤਬਾ

ਚਾਕ ਹੋਇ ਕੇ ਖੇਲੀਆਂ ਚਾਰਦਾ ਸੀ, ਜਦੋਂ ਉਸ ਦਾ ਜੀਉ ਤੂੰ ਕੱਸਿਆ ਸੀ ।  
ਉਹਦੀ ਨਜ਼ਰ ਦੇ ਸਾਮ੍ਹਣੇ ਖੇਡਦੀ ਸੈਂ, ਮੁਲਕ ਉਸ ਦੇ ਬਾਬ ਦਾ ਵੱਸਿਆ ਸੀ ।  
ਆ ਸਾਹੁਰੇ ਵਹੁਟੜੀ ਹੋਇ ਬੈਠੀ, ਤਦੋਂ ਜਾਇਕੇ ਜੇਗ ਵਿੱਚ ਧੱਸਿਆ ਸੀ ।  
ਆਇਆ ਹੇ ਫਕੀਰ ਤਾਂ ਲੜੇ ਸਹਿਤੀ, ਗੜਾ ਕਹਿਰ ਦਾ ਉਸ ਤੇ ਵੱਸਿਆ ਸੀ ।  
ਮਾਰ ਮੁਹਲਿਆਂ ਨਾਲ ਹੈਰਾਨ ਕੀਤੇ, ਤਦੋਂ ਕਾਲੜੇ ਬਾਗ਼ ਨੂੰ ਨੱਸਿਆ ਸੀ ।  
ਪਿੱਛਾ ਦੇ ਨਾ ਮਾੜਿਆਂ ਜਾਣ ਕੇ ਨੀ, ਭੇਤ ਇਸ਼ਕ ਦਾ ਆਸ਼ਕਾਂ ਦੱਸਿਆ ਸੀ ।

ਡੋਲੀ ਚੜ੍ਹੀ ਤਾਂ ਯਾਰ ਤੋਂ ਛੁੱਟ ਪਈਏਂ, ਤਦੋਂ ਮੁਲਕ ਸਾਰਾ ਤੈਨੂੰ ਹੱਸਿਆ ਸੀ ।  
ਜਦੋਂ ਮਹੀਂ ਨੂੰ ਕੂਚ ਦਾ ਹੁਕਮ ਕੀਤਾ, ਤੰਗ ਤੋਬਰਾ ਨਫ਼ਰ ਨੇ ਕੱਸਿਆ ਸੀ ।  
ਜਦੋਂ ਰੂਹ ਇਕਰਾਰ ਇਖ਼ਰਾਜ ਕੀਤਾ, ਤਦੋਂ ਜਾਇ ਕਲਬੂਤ ਵਿੱਚ ਧੱਸਿਆ ਸੀ ।  
ਜਿਹੜੇ ਨਿਵੇਂ ਸੇ ਉਹ ਹਜ਼ੂਰ ਹੋਏ, ਵਾਰਿਸ ਸ਼ਾਹ ਨੂੰ ਪੀਰ ਨੇ ਦੱਸਿਆ ਸੀ ।

(ਖੱਸਿਆ=ਲੁੱਟਿਆ, ਬਾਬ ਦਾ=ਭਾ ਦਾ, ਗੜਾ=ਅਹਿਣ, ਤੰਗ ਤੋਬਰਾ ਕੱਸਣਾ=  
ਘੇੜੇ ਨੂੰ ਸਵਾਰੀ ਲਈ ਤਿਆਰ ਕਰਨਾ, ਨਫ਼ਰ=ਨੈਕਰ, ਇਖ਼ਰਾਜ=ਖ਼ਾਰਜ ਹੋਣਾ,  
ਨਿਕਲ ਜਾਣਾ, ਨਿਵੇਂ=ਝੁਕੇ)

#### 471. ਤਬਾ

ਰਾਂਝਾ ਵਾਂਗ ਈਮਾਨ ਸ਼ਰਾਬੀਆਂ ਦੇ, ਜੁਦਾ ਹੋਇ ਕੇ ਪਿੰਡ ਥੀਂ ਹਾਰ ਰਹਿਆ ।  
ਨੈਣਾਂ ਤੇਰਿਆਂ ਜੱਟ ਨੂੰ ਕਤਲ ਕੀਤਾ, ਚਾਕ ਹੋਇਕੇ ਖੇਲ੍ਹੀਆਂ ਚਾਰ ਰਹਿਆ ।  
ਤੂੰ ਤਾਂ ਖੇੜਿਆਂ ਦੀ ਬਣੀ ਚੌਧਰਾਣੀ, ਰਾਂਝਾ ਹੋਇ ਕੇ ਟੱਕਰਾਂ ਮਾਰ ਰਹਿਆ ।  
ਅੰਤ ਕੰਨ ਪੜਾ ਫਕੀਰ ਹੋਇਆ, ਘਤ ਮੁੰਦਰਾਂ ਵਿੱਚ ਉਜਾੜ ਰਹਿਆ ।  
ਓਸ ਵਤਨ ਨਾ ਮਿਲੇ ਤੂੰ ਸਤਰਖਾਨੇ, ਥੱਕ ਹੁੱਟ ਕੇ ਅੰਤ ਨੂੰ ਹਾਰ ਰਹਿਆ ।  
ਤੈਨੂੰ ਚਾਕ ਦੀ ਆਖਦਾ ਜਗ ਸਾਰਾ, ਇਵੇਂ ਓਸ ਨੂੰ ਮਿਹਣੇ ਮਾਰ ਰਹਿਆ ।  
ਸ਼ਕਰ ਗੰਜ ਮਸਊਦ ਮੌਦੂਦ ਵਾਂਗੂੰ, ਉਹ ਨਫ਼ਸ ਤੇ ਹਿਰਸ ਨੂੰ ਮਾਰ ਰਹਿਆ ।  
ਸੁਧਾ ਨਾਲ ਤਵੱਕਲੀ ਠੇਲ੍ਹ ਬੋੜਾ, ਵਾਰਿਸ ਵਿੱਚ ਡੁੱਬਾ ਇੱਕੇ ਪਾਰ ਰਹਿਆ ।

(ਥੱਕ ਹੁੱਟ=ਥੱਕ ਟੁੱਟ ਕੇ, ਤਵੱਕਲੀ=ਵਾਰਿਸ ਨੇ ਤੁਵੱਕਲੀ ਦਾ ਪੰਜਾਬੀਕਰਣ  
ਕੀਤਾ ਹੈ, ਭਰੋਸੇ ਨਾਲ, ਸ਼ਕਰ ਗੰਜ ਮਸਊਦ=ਬਾਬਾ ਫਰੀਦ ਨੂੰ ਸ਼ਕਰਗੰਜ ਦੇ  
ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਭਗਤੀ ਅਤੇ ਰਿਆਜ਼ਤ  
ਬਾਰੇ ਬਹੁਤ ਕਹਾਣੀਆਂ ਮਸ਼ਹੂਰ ਹਨ । ਉਹ ਰੱਬ ਦੀ ਯਾਦ ਵਿੱਚ ਸੁੱਕ ਕੇ  
ਪਿੰਜਰ ਹੋ ਗਏ ਸਨ)

#### 472 ਹੀਰ

ਆਕੀ ਹੇ ਬੈਠੇ ਅਸੀਂ ਜੇਗੀੜੇ ਥੋਂ, ਜਾ ਲਾ ਲੈ ਜੇਰ ਜੇ ਲਾਵਣਾ ਈ ।  
ਅਸੀਂ ਹੁਸਨ ਤੇ ਹੇ ਮਗ਼ਰੂਰ ਬੈਠੇ, ਚਾਰ ਚਸਮ ਦਾ ਕਟਕ ਲੜਾਵਣਾ ਈ ।  
ਲਖ ਜੇਰ ਤੂੰ ਲਾ ਜੇ ਲਾਵਣਾ ਈ, ਅਸਾਂ ਬੱਧਿਆਂ ਬਾਝ ਨਾ ਆਵਣਾ ਈ ।  
ਸੁਰਮਾ ਅੱਖੀਆਂ ਦੇ ਵਿੱਚ ਪਾਵਣਾ ਈ, ਅਸਾਂ ਵੱਡਾ ਕਮੰਦ ਪਵਾਵਣਾ ਈ ।  
ਰੁਖ਼ ਦੇ ਕੇ ਯਾਰ ਭਤਾਰ ਤਾਈਂ, ਸੈਦਾ ਰਾਂਝੇ ਦੇ ਨਾਲ ਲੜਾਵਣਾ ਈ ।  
ਠੰਢਾ ਹੋਏ ਬੈਠਾ ਸੈਦਾ ਵਾਂਗ ਦਹਿਸਰ, ਸੋਹਣੀ ਲੰਕ ਨੂੰ ਓਸ ਲੁਟਾਵਣਾ ਈ ।  
ਰਾਂਝੇ ਕੰਨ ਪੜਾਇਕੇ ਜੇਗ ਲੀਤਾ, ਅਸਾਂ ਇਸ਼ਕ ਦਾ ਜੇਗ ਲੈ ਲਾਵਣਾ ਈ ।  
ਵਾਰਿਸ ਸ਼ਾਹ ਉਹ ਬਾਗ਼ ਵਿੱਚ ਜਾ ਬੈਠਾ, ਹਾਸਲ ਬਾਗ਼ ਦਾ ਅਸਾਂ ਲਿਆਵਣਾ ਈ ।

(ਚਾਰ ਚਸਮ=ਅੱਖਾਂ ਮੇਲਣੀਆਂ, ਬਧਿਆਂ ਬਾਝ=ਬਗ਼ੈਰ ਸ਼ਾਦੀ ਦੇ, ਲਾਵਾਂ ਵੇਲ  
ਲਾੜੇ ਲਾੜੀ ਦਾ ਪੱਲਾ ਬੰਨਿਆਂ ਜਾਂਦਾ ਹੈ ਭੱਤਾਰ=ਕੰਤ,ਖਾਵੰਦ, ਹਾਸਲ ਬਾਗ਼=  
ਫਲ,ਆਮਦਨੀ)

#### 473. ਕੁੜੀ

ਆਕੀ ਹੋਇਕੇ ਖੇੜਿਆਂ ਵਿੱਚ ਵੜੀ ਏਂ, ਇਸ਼ਕ ਹੁਸਨ ਦੀ ਵਾਰਿਸੇ ਜੱਟੀਏ ਨੀ ।  
ਪਿੱਛਾ ਅੰਤ ਨੂੰ ਦੇਵਣਾ ਹੋਵੇ ਜਿਸ ਨੂੰ, ਝੁੱਗਾ ਓਸ ਦਾ ਕਾਸ ਨੂੰ ਪੱਟੀਏ ਨੀ ।



ਜਿਹੜਾ ਵੇਖ ਕੇ ਮੁੱਖ ਨਿਹਾਲ ਹੋਵੇ, ਕੀਚੈ ਕਤਲ ਨਾ ਹਾਲ ਪਲੱਟੀਏ ਨੀ ।  
 ਇਹ ਆਸ਼ਕੀ ਵੇਲ ਅੰਗੂਰ ਦੀ ਏ, ਮੁੱਢੋਂ ਏਸ ਨੂੰ ਪੁੱਟ ਨਾ ਸੱਟੀਏ ਨੀ ।  
 ਇਹ ਜੋਬਨਾ ਨਿੱਤ ਨਾ ਹੋਵਣਾ ਈ, ਛਾਉਂ ਬੱਦਲਾਂ ਜਦੀ ਜਾਣ ਜੱਟੀਏ ਨੀ ।  
 ਲੈ ਕੇ ਸੱਠ ਸਹੇਲੀਆਂ ਵਿੱਚ ਬੋਲੇ, ਨਿਤ ਢਾਂਵਦੀ ਸੈਂ ਉਹ ਨੂੰ ਢੱਟੀਏ ਨੀ ।  
 ਪਿੱਛਾ ਨਾਹਿ ਦੀਚੇ ਸੱਚੇ ਆਸ਼ਕਾਂ ਨੂੰ, ਜੇ ਕੁੱਝ ਜਾਨ ਤੇ ਬਣੇ ਸੇ ਕੱਟੀਏ ਨੀ ।  
 ਦਾਅਵਾ ਬੰਨ੍ਹੀਏ ਤਾਂ ਖੜਿਆਂ ਹੋ ਲੜੀਏ, ਤੀਰ ਮਾਰ ਕੇ ਆਪ ਨਾ ਛੱਪੀਏ ਨੀ ।  
 ਅੱਠੇ ਪਹਿਰ ਵਿਸਾਰੀਏ ਨਹੀਂ ਸਾਹਿਬ, ਕਦੀ ਹੋਸ਼ ਦੀ ਅੱਖ ਪਰੱਤੀਏ ਨੀ ।  
 ਜਿਨ੍ਹਾਂ ਕੰਤ ਭੁਲਾਇਆ ਛੁਟੜਾਂ ਨੇ, ਲਖ ਮੌਲੀਆਂ ਮਹਿੰਦੀਆਂ ਘੱਤੀਏ ਨੀ ।  
 ਉਠ ਝਬਦੇ ਜਾਇਕੇ ਹੋ ਹਾਜ਼ਿਰ, ਏਹੇ ਕੰਮ ਨੂੰ ਢਿੱਲ ਨਾ ਘੱਤੀਏ ਨੀ ।  
 ਮਿੱਠੀ ਚਾਟ ਹਲਾਇਕੇ ਤੋਤੜੇ ਨੂੰ, ਪਿੱਛੋਂ ਕੰਕਰੀ ਰੋੜ ਨਾ ਘੱਤੀਏ ਨੀ ।

(ਜੋਬਨਾ=ਜਵਾਨੀ, ਸਾਹਿਬ=ਮਾਲਿਕ, ਤੋਤੜਾ=ਤੋਤਾ, ਛੁੱਟੜਾਂ=ਆਜ਼ਾਦ  
 ਔਰਤਾਂ, ਮੌਲੀ ਮਹਿੰਦੀ=ਸੁਹਾਗ ਦੀ ਨਿਸ਼ਾਨੀ)

#### 474. ਹੀਰ ਸਹਿਤੀ ਨੂੰ

ਜਿਵੇਂ ਮੁਰਸ਼ਦਾਂ ਪਾਸ ਜਾ ਢਹਿਣ ਤਾਲਬ, ਤਿਵੇਂ ਸਹਿਤੀ ਦੇ ਪਾਸ ਨੂੰ ਹੀਰ ਹੋਰੇ ।  
 ਕਰੀਂ ਸਭ ਤਕਸੀਰ ਮੁਆਫ ਸਾਡੀ, ਪੈਰੀਂ ਪਵਾਂ ਮਨਾਏਂ ਜੇ ਨਾਲ ਮੇਰੇ ।  
 ਬਖਸ਼ੇ ਨਿਤ ਗੁਨਾਹ ਖੁਦਾਇ ਸੱਚਾ, ਬੰਦਾ ਬਹੁਤ ਗੁਨਾਹ ਦੇ ਭਰੇ ਬੋੜੇ ।  
 ਵਾਰਿਸ ਸ਼ਾਹ ਮਨਾਵੜਾ ਅਸਾਂ ਆਂਦਾ, ਸਾਡੀ ਸੁਲਾਹ ਕਰਾਂਵਦਾ ਨਾਲ ਤੇਰੇ ।

(ਜਾ ਢਹਿਣ=ਪੈਰੀਂ ਪੈਂਦੇ ਹਨ, ਤਾਲਬ=ਲੋੜਵੰਦ)

#### 475. ਸਹਿਤੀ

ਅਸਾਂ ਕਿਸੇ ਦੇ ਨਾਲ ਕੁੱਝ ਨਹੀਂ ਮਤਲਬ, ਸਿਰੇਪਾ ਲਏ ਖੁਸ਼ੀ ਹਾਂ ਹੋਇ ਰਹੇ ।  
 ਲੋਕਾਂ ਮਿਹਣੇ ਮਾਰ ਬੇਪਤੀ ਕੀਤੀ, ਮਾਰੇ ਸ਼ਰਮ ਦੇ ਅੰਦਰੇ ਹੋਇ ਰਹੇ ।  
 ਗੁੱਸੇ ਨਾਲ ਇਹ ਵਾਲ ਪੈਕਾਨ ਵਾਂਗੂੰ, ਸਾਡੇ ਜੀਉ ਤੇ ਵਾਲ ਗਡੇਇ ਰਹੇ ।  
 ਨੀਲ ਮੱਟੀਆਂ ਵਿੱਚ ਡੁਬੋਇ ਰਹੇ, ਲੱਖ ਲੱਖ ਮੈਲੇ ਨਿਤ ਧੋਇ ਰਹੇ ।  
 ਵਾਰਿਸ ਸ਼ਾਹ ਨਾ ਸੰਗ ਨੂੰ ਰੰਗ ਆਵੇ, ਲਖ ਸੂਰੇ ਦੇ ਵਿੱਚ ਸਮੋਇ ਰਹੇ ।

(ਸਿਰੇਪਾ=ਸਿਰ ਤੋਂ ਪੈਰਾਂ ਤੱਕ ਮਾਣ ਦਾ ਲਿਬਾਸ, ਪੈਕਾਨ=ਤੀਰ)

#### 476. ਹੀਰ

ਹੀਰ ਆਣ ਜਨਾਬ ਵਿੱਚ ਅਰਜ਼ ਕੀਤਾ, ਨਿਆਜ਼ਮੰਦ ਹਾਂ ਬਖਸ਼ ਮੈਂ ਗੋਲੀਆਂ ਨੀ ।  
 ਸਾਨੂੰ ਬਖਸ਼ ਗੁਨਾਹ ਤਕਸੀਰ ਸਾਰੀ, ਜੇ ਕੁਝ ਲੜਦਿਆਂ ਤੁੱਧ ਨੂੰ ਬੋਲੀਆਂ ਨੀ ।  
 ਅੱਛੀ ਪੀੜ-ਵੰਡਾਵੜੀ ਭੈਣ ਮੇਰੀ, ਤੈਥੋਂ ਵਾਰ ਘੱਤੀ ਘੋਲ ਘੋਲੀਆਂ ਨੀ ।  
 ਮੇਰਾ ਕੰਮ ਕਰ ਮੁੱਲ ਲੈ ਬਾਝ ਦੰਮਾਂ, ਦੂਣਾ ਬੋਲ ਲੈ ਜੇ ਕੁੱਝ ਬੋਲੀਆਂ ਨੀ ।  
 ਘਰ ਬਾਰ ਤੇ ਮਾਲ ਜਰ ਹੁਕਮ ਤੇਰਾ, ਸਭੇ ਤੇਰੀਆਂ ਢਾਂਡੀਆਂ ਖੋਲੀਆਂ ਨੀ ।  
 ਮੇਰਾ ਯਾਰ ਆਇਆ ਚਲ ਵੇਖ ਆਈਏ, ਪਈ ਮਾਰਦੀ ਸੈਂ ਨਿਤ ਬੋਲੀਆਂ ਨੀ ।  
 ਜਿਸ ਜਾਤ ਸਿਫ਼ਾਤ ਚੌਧਰਾਈ ਛੱਡੀ, ਮੇਰੇ ਵਾਸਤੇ ਚਾਰੀਆ ਖੋਲੀਆਂ ਨੀ ।  
 ਜਿਹੜਾ ਮੁਢ ਕਦੀਮ ਦਾ ਯਾਰ ਮੇਰਾ, ਜਿਸ ਚੁੰਡੀਆਂ ਕਵਾਰ ਦੀਆਂ ਖੋਲੀਆਂ ਨੀ ।  
 ਵਾਰਿਸ ਸ਼ਾਹ ਗੁਮਰ ਦੇ ਨਾਲ ਬੈਠਾ, ਨਾਹੀਂ ਬੋਲਦਾ ਮਾਰਦਾ ਬੋਲੀਆਂ ਨੀ ।

(ਜਨਾਬ=ਦਰਗਾਹ, ਨਿਆਜ਼ਮੰਦ=ਮੁਹਤਾਜ, ਗੋਲੀ=ਨੈਕਰ, ਦੂਣਾ=ਦੁੱਗਣਾਂ,  
 ਢਾਂਡੀਆਂ ਖੋਲੀਆਂ=ਪਸੂ, ਗੁਮਰ=ਗੁੱਸੇ)

#### 477. ਸਹਿਤੀ

ਪਿਆ ਲਾਹਨਤੋਂ ਤੱਕ ਸੈਤਾਨ ਦੇ ਗਲ, ਉਹਨੂੰ ਰਬ ਨਾ ਅਰਸ਼ ਤੇ ਚਾੜ੍ਹਨਾ ਏਂ ।  
 ਝੂਠ ਬੋਲਿਆਂ ਜਿਨ੍ਹਾਂ ਵਿਆਜ ਖਾਏ, ਤਿਨ੍ਹਾਂ ਵਿੱਚ ਬਹਿਸ਼ਤ ਨਾ ਵਾੜਨਾ ਏਂ ।  
 ਅਸੀਂ ਜੀਉ ਦੀ ਮੇਲ ਚੁਕਾਇ ਬੈਠੇ, ਵਤ ਕਰਾਂ ਨਾ ਸੀਵਣਾ ਪਾੜਨਾ ਏਂ ।  
 ਸਾਨੂੰ ਮਾਰ ਲੈ ਭਈਅੜਾ-ਪਿੱਟੜੀ ਨੂੰ, ਚਾੜ੍ਹ ਸੀਖ ਉੱਤੇ ਜੇ ਤੂੰ ਚਾੜ੍ਹਨਾ ਏਂ ।  
 ਅੱਗੇ ਜੋਗੀ ਥੋਂ ਮਾਰ ਕਰਾਈਆ ਈ, ਹੁਣ ਹੋਰ ਕੀ ਪੜਤਣਾ ਪਾੜਨਾ ਏਂ ।  
 ਤੈਬਾ ਤੁਨ ਨਸੂਹਨ ਜੇ ਮੈਂ ਮੂੰਹੋਂ ਬੋਲਾਂ, ਨਕ ਵੱਢ ਕੇ ਗਏ ਤੇ ਚਾੜ੍ਹਨਾ ਏਂ ।  
 ਘਰ ਬਾਰ ਥੀਂ ਚਾਇ ਜਵਾਬ ਦਿੱਤਾ, ਹੋਰ ਆਖ ਕੀ ਸੱਚ ਨਿਤਾਰਨਾ ਏਂ ।  
 ਮੇਰੇ ਨਾਲ ਨਾ ਵਾਰਿਸਾ ਬੋਲ ਐਵੇਂ, ਮਤਾਂ ਹੋ ਜਾਈ ਕੋਈ ਕਾਰਨਾ ਏਂ ।

(ਤੈਕ=ਪੰਜਾਲੀ, ਵਤ=ਦੁਬਾਰਾ, ਪਾੜਨਾਂ ਸੀਵਣਾ=ਫਰਾਕੁਟਣੀਆਂ ਵਾਲਾ  
 ਕੰਮ, ਤੈਬਾ ਤੁਨ ਨਸੂਹਨ= ਕਹਿੰਦੇ ਹਨ ਕਿ ਇੱਕ ਸੁਹਣੇ ਚੰਦਾਂ ਵਰ੍ਹਿਆਂ ਦੇ  
 ਮੁੰਡੇ ਨੇ ਲੜਕੀ ਦਾ ਰੂਪ ਧਾਰ ਕੇ ਸਾਹੀ ਮਹਲ ਵਿੱਚ ਨੈਕਰੀ ਕਰ ਲਈ,  
 ਉੱਥੇ ਉਹ ਰਾਣੀ ਨਾਲ ਨਜਾਇਜ਼ ਸਬੰਧ ਕਾਇਮ ਕਰ ਬੈਠਾ। ਇੱਕ ਦਿਨ  
 ਰਾਣੀ ਦਾ ਕੀਮਤੀ ਹਾਰ ਗੁਆਚ ਗਿਆ। ਰਾਜੇ ਨੇ ਸਾਰੀਆਂ ਨੈਕਰਾਨੀਆਂ  
 ਨੂੰ ਨੰਗਾ ਕਰਕੇ ਤਲਾਸ਼ੀ ਲੈਣ ਦਾ ਹੁਕਮ ਦਿੱਤਾ। ਨਸੂਹ ਨੂੰ ਹੱਥਾਂ ਪੈਰਾਂ ਦੀਆਂ  
 ਪੈ ਗਈਆਂ। ਉਸ ਨੇ ਰੱਬ ਅੱਗੇ ਗਿੜਗਿੜਾ ਕੇ ਅਰਦਾਰ ਕੀਤੀ ਕਿ ਜੇ ਮੈਂ  
 ਹੁਣ ਬਚ ਜਾਵਾਂ ਤਾਂ ਸਾਰੀ ਉਮਰ ਬਦਕਾਰੀ ਅਤੇ ਗੁਨਾਹ ਤੋਂ ਤੈਬਾ ਕਰ  
 ਲਵਾਂਗਾ। ਰਬ ਦੀ ਕੁਦਰਤ ਗੁਆਚਾ ਹੋਇਆ ਹਾਰ ਮਿਲ ਗਿਆ ਅਤੇ ਨਸੂਹ  
 ਨੇ ਬਾਕੀ ਸਾਰੀ ਉਮਰ ਨੈਕੀ ਦੀ ਜ਼ਿੰਦਗੀ ਵਿੱਚ ਬਤੀਤ ਕੀਤੀ)

#### 478. ਹੀਰ

ਆ ਸਹਿਤੀਏ ਵਾਸਤਾ ਰੱਬ ਦਾ ਈ, ਨਾਲ ਭਾਬੀਆਂ ਦੇ ਮਿੱਠਾ ਬੋਲੀਏ ਨੀ ।  
 ਹੋਈਏ ਪੀੜਵੰਡਾਵੜੇ ਸੁਹਦਿਆਂ ਦੇ, ਜ਼ਹਿਰ ਬਿਸੀਅਰਾਂ ਵਾਂਗ ਨਾ ਘੋਲੀਏ ਨੀ ।  
 ਕੰਮ ਬੰਦ ਹੋਵੇ ਪਰਦੇਸੀਆਂ ਦਾ, ਨਾਲ ਮਿਹਰ ਦੇ ਓਸ ਨੂੰ ਖੋਲੀਏ ਨੀ ।  
 ਤੇਰੇ ਜੇਹੀ ਨਿਨਾਣ ਹੋ ਮੇਲ ਕਰਨੀ, ਜੀਉ ਜਾਨ ਭੀ ਓਸ ਤੋਂ ਘੋਲੀਏ ਨੀ ।  
 ਜੋਗੀ ਚਲ ਮਨਾਈਏ ਬਾਗ਼ ਵਿੱਚੋਂ, ਹੱਥ ਬੰਨ੍ਹ ਕੇ ਮਿੱਠੜਾ ਬੋਲੀਏ ਨੀ ।  
 ਜੇ ਕੁੱਝ ਕਰੇ ਸੇ ਸਿਰੇ ਤੇ ਮੰਨ ਲਈਏ, ਗ਼ਮੀ ਸ਼ਾਦੀਉਂ ਮੂਲ ਨਾ ਡੋਲੀਏ ਨੀ ।  
 ਚਲ ਨਾਲ ਮੇਰੇ ਜੀਵੇਂ ਭਾਗ ਭਰੀਏ, ਮੇਲੇ ਕਰਨੀਏ ਵਿੱਚ-ਵਿਚੋਲੀਏ ਨੀ ।  
 ਕਿਵੇਂ ਮੇਰਾ ਤੇ ਰਾਝੇ ਦਾ ਮੇਲ ਹੋਵੇ, ਖੰਡ ਦੁੱਧ ਦੇ ਵਿੱਚ ਚਾ ਘੋਲੀਏ ਨੀ ।

(ਵੰਡਾਵਾੜੇ=ਵੰਡਾਉਣ ਵਾਲੇ, ਬਿਸੀਅਰ=ਜ਼ਹਿਰੀਲੇ, ਵਿਸ ਭਰੇ)

#### 479. ਸਹਿਤੀ ਨੇ ਹੀਰ ਦੀ ਗੱਲ ਮੰਨਣੀ

ਜਿਵੇਂ ਸੁਬਾ ਦੀ ਕਜ਼ਾ ਨਮਾਜ਼ ਹੁੰਦੀ, ਰਾਜ਼ੀ ਹੋ ਇਬਲੀਸ ਭੀ ਨੱਚਦਾ ਏ ।  
 ਤਿਵੇਂ ਸਹਿਤੀ ਦੇ ਜੀਉ ਵਿੱਚ ਖੁਸ਼ੀ ਹੋਈ, ਜੀਉ ਰੰਨ ਦਾ ਛੱਲੜਾ ਕੱਚ ਦਾ ਏ ।

ਜਾ ਬਖਸ਼ਿਆ ਸਭ ਗੁਨਾਹ ਤੇਰਾ, ਤੈਨੂੰ ਇਸ਼ਕ ਕਦੀਮ ਤੋਂ ਸੱਚ ਦਾ ਏ ।  
ਵਾਰਿਸ ਸ਼ਾਹ ਚਲ ਯਾਰ ਮਨਾ ਆਈਏ, ਏਥੇ ਨਵਾਂ ਅਖਾਰੜਾ ਮੱਚਦਾ ਏ ।

(ਕਜ਼ਾ=ਸਵੇਰ ਦੀ ਨਮਾਜ਼ ਖਰਾਬ ਹੋ ਜਾਵੇ)

#### 480. ਸਹਿਤੀ ਨੇ ਜੋਗੀ ਲਈ ਭੇਟਾ ਲਿਜਾਈ

ਸਹਿਤੀ ਖੰਡ ਮਲਾਈ ਦਾ ਥਾਲ ਭਰਿਆ, ਚਾਇ ਕਪੜੇ ਵਿੱਚ ਲੁਕਾਇਆ ਈ ।  
ਜੇਹਾ ਵਿੱਚ ਨਮਾਜ਼ ਵਿਸ਼ਵਾਸ ਗ਼ੈਬੋ, ਅਜ਼ਾਜ਼ੀਲ ਬਣਾ ਲੈ ਆਇਆ ਈ ।  
ਉੱਤੇ ਪੰਜ ਰੁਪਏ ਸੂ ਰੋਕ ਰੱਖੇ, ਜਾਇ ਫਕਰ ਥੇ ਫੇਰੜਾ ਪਾਇਆ ਈ ।  
ਜਦੋਂ ਆਂਵਦੀ ਜੋਗੀ ਨੇ ਉਹ ਡਿੱਠੀ, ਪਿਛਾਂ ਆਪਣਾ ਮੁਖ ਭਵਾਇਆ ਈ ।  
ਅਸਾਂ ਰੂਹਾਂ ਬਹਿਸ਼ਤੀਆਂ ਬੈਠੀਆਂ ਨੂੰ, ਤਾਉ ਦੋਜ਼ਖ਼ੇ ਦਾ ਕੋਹਾ ਆਇਆ ਈ ।  
ਤਲਬ ਮੀਂਹ ਦੀ ਵਗਿਆ ਆਣ ਝੱਖੜ, ਯਾਰੇ ਆਖਰੀ ਦੌਰ ਹੁਣ ਆਇਆ ਈ ।  
ਸਹਿਤੀ ਬੰਨ੍ਹ ਕੇ ਹੱਥ ਸਲਾਮ ਕੀਤਾ, ਅੱਗੋਂ ਮੂਲ ਜਵਾਬ ਨਾ ਆਇਆ ਈ ।  
ਆਮਿਲ ਚੋਰ ਤੇ ਚੋਧਰੀ ਜਟ ਹਾਕਮ, ਵਾਰਿਸ ਸ਼ਾਹ ਨੂੰ ਰੱਬ ਵਿਖਾਇਆ ਈ ।

(ਵਿਸ਼ਵਾਸ=ਪੂਰਾ ਯਕੀਨ, ਤਾਉ=ਸੇਕ)

#### 481. ਰਾਂਝਾ

ਜਦੋਂ ਖ਼ਲਕ ਪੈਦਾ ਕੀਤੀ ਰੱਬ ਸੱਚੇ, ਬੰਦਿਆਂ ਵਾਸਤੇ ਕੀਤੇ ਨੇ ਇਹ ਪਸਾਰੇ ।  
ਰੰਨਾਂ ਛੇਕਰੇ ਜਿੰਨ ਸੈਤਾਨ ਰਾਵਲ, ਕੁੱਤਾ ਕੁੱਕੜੀ ਬਕਰੀ ਉੱਠ ਸਾਰੇ ।  
ਏਹਾ ਮੂਲ ਫ਼ਸਾਦ ਦਾ ਹੋਏ ਪੈਦਾ, ਜਿਨ੍ਹਾਂ ਸਭ ਜਗਤ ਦੇ ਮੌਲ ਮਾਰੇ ।  
ਆਦਮ ਕਢ ਬਹਿਸ਼ਤ ਥੀ ਖ਼ਵਾਰ ਕੀਤਾ, ਇਹ ਡਾਇਣਾਂ ਧੁਰੋਂ ਹੀ ਕਰਨ ਕਾਰੇ ।  
ਇਹ ਕਰਨ ਫ਼ਕੀਰ ਚਾ ਰਾਜਿਆਂ ਨੂੰ, ਇਹਨਾਂ ਰਾਉ ਰਜ਼ਾਦੜੇ ਸਿੱਧ ਮਾਰੇ ।  
ਵਾਰਿਸ ਸ਼ਾਹ ਜੇ ਹੁਨਰ ਸਭ ਵਿੱਚ ਮਰਦਾਂ, ਅਤੇ ਮਹਿਰੀਆਂ ਵਿੱਚ ਨੇ ਐਬ ਭਾਰੇ ।

(ਮੂਲ=ਜੜ੍ਹ, ਮੌਲ=ਹਰਿਆਈ, ਫ਼ਸਾਦ ਦੀਆਂ ਅੱਠ ਜੜ੍ਹਾਂ=1. ਰੰਨ, 2 ਛੇਕਰਾ,  
3.ਜਿੰਨ, 4. ਰਾਵਲ, 5. ਕੁੱਤਾ, 6. ਕੁਕੜੀ, 7.ਬੱਕਰੀ, 8. ਉਠ, ਰਜ਼ਾਦੜੇ=  
ਰਾਏਜ਼ਾਦੜੇ ਭਾਵ ਬਾਦਸ਼ਾਹਾਂ ਦੇ ਪੁੱਤ)

#### 482 ਸਹਿਤੀ

ਸਹਿਤੀ ਆਖਿਆ ਪੇਟ ਨੇ ਖੁਆਰ ਕੀਤਾ, ਕਣਕ ਖਾ ਬਹਿਸ਼ਤ ਥੀ ਕੱਢਿਆ ਈ ।  
ਆਈ ਮੈਲ ਤਾਂ ਜੰਨਤੋਂ ਮਿਲੇ ਧੱਕੇ, ਰੱਸਾ ਆਸ ਉਮੀਦ ਦਾ ਵੱਢਿਆ ਈ ।  
ਆਖ ਰਹੇ ਫ਼ਰੇਸ਼ਤੇ ਕਣਕ ਦਾਣਾ, ਨਹੀਂ ਖਾਵਣਾ ਹੁਕਮ ਕਰ ਛੱਡਿਆ ਈ ।  
ਸਗੋਂ ਆਦਮੇ ਹੱਵਾ ਨੂੰ ਖ਼ਵਾਰ ਕੀਤਾ, ਸਾਥ ਓਸ ਦਾ ਏਸ ਨਾ ਛੱਡਿਆ ਈ ।  
ਫੇੜਨ ਮਰਦ ਤੇ ਸੌਂਪਦੇ ਤਰੀਮਤਾਂ ਨੂੰ, ਮੂੰਹ ਝੂਠ ਦਾ ਕਾਸ ਨੂੰ ਟੱਡਿਆ ਈ ।  
ਮਰਦ ਚੋਰ ਤੇ ਠੱਗ ਜਵਾਰੀਏ ਨੇ, ਸਾਥ ਬਦੀ ਦਾ ਨਰਾਂ ਨੇ ਲੱਦਿਆ ਈ ।  
ਫਰਕਾਨ ਵਿੱਚ 'ਫ਼ਨਕਰੂ' ਰੱਬ ਕਿਹਾ, ਜਦੋਂ ਵਹੀ ਰਸੂਲ ਨੇ ਸੱਦਿਆ ਈ ।  
ਵਾਰਿਸ ਸ਼ਾਹ ਇਹ ਤਰੀਮਤਾਂ ਖਾਣ ਰਹਿਮਤ, ਪੈਦਾ ਜਿਨ੍ਹਾਂ ਜਹਾਨ ਕਰ ਛੱਡਿਆ ਈ ।

(ਮੈਲ=ਗੀੜ੍ਹ, ਹੱਵਾ=ਪਹਿਲੀ ਔਰਤ ਜਿਹੜੀ ਰਬ ਨੇ ਪੈਦਾ ਕੀਤੀ, ਬਾਬਾ ਆਦਮ ਦੀ  
ਸਾਥਣ, ਫ਼ਨਕਰੂ=ਤਦੋਂ ਵਿਆਹ ਕਰ ਲਵੇ ਜਿਹੜੀ ਤੁਹਾਨੂੰ ਔਰਤਾਂ ਵਿੱਚੋਂ ਪਸੰਦ ਆਵੇ)

#### 483. ਰਾਂਝਾ

ਰੰਨਾਂ ਦਹਿਸਿਰੇ ਨਾਲ ਕੀ ਗਾਹ ਕੀਤਾ, ਰਾਜੇ ਭੇਜ ਨੂੰ ਦੇ ਲਗਾਮੀਆਂ ਨੀ ।  
ਸਿਰਕੱਪ ਤੇ ਨਾਲ ਸਲਵਾਹਨੇ ਦੇ, ਵੇਖ ਰੰਨਾਂ ਨੇ ਕੀਤੀਆਂ ਖ਼ਾਮੀਆਂ ਨੀ ।  
ਮਰਦ ਹੈਣ ਸੋ ਰੱਖਦੇ ਹੇਠ ਸੇਟੇ, ਸਿਰ ਚਾੜ੍ਹੀਆਂ ਨੇ ਇਹਨਾਂ ਕਾਮੀਆਂ ਨੀ ।  
ਜਿਨ੍ਹਾਂ ਨਹੀਂ ਦਾੜ੍ਹੀ ਕੰਨ ਨਕ ਪਾਟੇ, ਕੈਣ ਤਿਨ੍ਹਾਂ ਦੀਆਂ ਭਰੇਗਾ ਹਾਮੀਆਂ ਨੀ ।

(ਸਿਰ ਕੱਪ=ਇੱਕ ਧੋਖੇ ਅਤੇ ਜੂਏਬਾਜ਼ ਰਾਜਾ ਸੀ ਜਿਹੜਾ ਵੈਰੀ ਨੂੰ ਹਰਾ ਕੇ  
ਉਹਦਾ ਸਿਰ ਵੱਢ ਦਿੰਦਾ ਸੀ ।ਰਾਜਾ ਰਸਾਲੂ ਆਪਣੀ ਜਲਾਵਤਨੀ ਦੇ ਦਿਨਾਂ  
ਵਿੱਚ ਇਹਦੀ ਰਾਜਧਾਨੀ ਜਾ ਪੁੱਜਾ ।ਓਥੇ ਉਹਨੇ ਸਰਕੱਪ ਦੀ ਬੇਈਮਾਨੀ ਦਾ  
ਭੇਦ ਲੱਭਿਆ।ਸਿਰਕੱਪ ਨੇ ਚੂਹੇ ਪਾਲੇ ਹੋਏ ਸਨ ਜਿਹੜੇ ਵੈਰੀ ਦੀਆਂ ਨਰਦਾਂ  
ਅੱਗੇ ਪਿੱਛੇ ਕਰ ਦਿੰਦੇ ਸਨ ।ਏਸ ਕੰਮ ਲਈ ਉਹ ਖੇਡ ਦੇ ਵਿਚਕਾਰ ਬੱਤੀ ਬੁਝਾ  
ਦਿੰਦਾ ਸੀ ।ਰਸਾਲੂ ਨੇ ਇਸ ਦਾ ਪਤਾ ਲਾ ਲਿਆ ਅਤੇ ਚੂਹਿਆਂ ਦੇ ਮੁਕਾਬਲੇ ਤੇ  
ਇੱਕ ਬਿੱਲੀ ਲੈ ਗਿਆ ।ਨਰਦਾਂ ਅੱਗੇ ਪਿੱਛੇ ਕਰਨ ਦੀ ਥਾਂ ਚੂਹੇ ਡਰਦੇ ਲੁਕ ਗਏ  
ਸਿਰਕੱਪ ਤੇ ਸਲਵਾਨ=ਰਾਜੇ ਸਿਰਕੱਪ ਦੀ ਧੀ ਰਾਣੀ ਕੋਕਲਾਂ ਸੀ, ਰਾਜਾ ਰਸਾਲੂ  
ਨੇ ਇਹਨੂੰ ਇਹਦੇ ਪਿਉ ਕੋਲੋਂ ਜੂਏ ਵਿੱਚ ਜਿੱਤ ਲਿਆ ਅਤੇ ਏਹਨੂੰ ਇੱਕ ਮਹਿਲ  
ਵਿੱਚ ਰੱਖ ਕੇ ਇੱਕ ਤੋਤਾ ਇਹਦੀ ਰਾਖੀ ਲਈ ਛੱਡ ਦਿੱਤਾ।ਰਾਣੀ ਨੇ ਪਿੱਛੋਂ ਹੋਡੀ  
ਰਾਜੇ ਨਾਲ ਅੱਖਾਂ ਲੜਾ ਲਈਆਂ ।ਉਹ ਰਾਣੀ ਨੂੰ ਮਹਿਲਾਂ ਦੇ ਪਿੱਛੋਂ ਲਾਹ ਕੇ ਲੇ  
ਗਿਆ । ਰਾਜੇ ਦੇ ਆਉਣ ਤੇ ਤੋਤੇ ਨੇ ਉਹਨੂੰ ਸਾਰੀ ਗੱਲ ਦੱਸੀ ।ਰਾਜਾ ਦੁਖੀ ਹੋ ਕੇ  
ਆਪਣੇ ਭਰਾ ਪੂਰਨ ਭਗਤ ਵਾਂਗੂੰ ਸਾਧ ਹੋ ਗਿਆ)

#### 484. ਸਹਿਤੀ

ਜਿਸ ਮਰਦ ਨੂੰ ਸ਼ਰਮ ਨਾ ਹੋਵੇ ਗ਼ੈਰਤ, ਓਸ ਮਰਦ ਥੀ ਚੰਗੀਆਂ ਤੀਵੀਆਂ ਨੇ ।  
ਘਰ ਵਸਦੇ ਔਰਤਾਂ ਨਾਲ ਸੋਹਣੇ, ਸ਼ਰਮਵੰਦ ਤੇ ਸਤਰ ਦੀਆਂ ਬੀਵੀਆਂ ਨੇ ।  
ਇੱਕ ਹਾਲ ਵਿੱਚ ਮਸਤ ਘਰ ਬਾਰ ਅੰਦਰ, ਇੱਕ ਹਾਰ ਸਿੰਗਾਰ ਵਿੱਚ ਖੀਵੀਆਂ ਨੇ ।  
ਵਾਰਿਸ ਸ਼ਾਹ ਹਿਆਉ ਦੇ ਨਾਲ ਅੰਦਰ, ਅੱਖੀਂ ਹੇਠ ਜਿਮੀਂ ਦੇ ਸੀਵੀਆਂ ਨੇ ।

#### 485. ਰਾਂਝਾ

ਵਫ਼ਾਦਾਰ ਨਾ ਰੰਨ ਜਹਾਨ ਉੱਤੇ, ਪੈਦੀ ਸ਼ੇਰ ਦੇ ਨੱਕ ਵਿੱਚ ਨੱਥ ਨਾਹੀਂ ।  
ਗਧਾ ਨਹੀਂ ਕੁਲੱਦ ਮਨਖੱਟ ਖੇਜਾ, ਅਤੇ ਖੁਸਰਿਆਂ ਦੀ ਕਾਈ ਕੱਥ ਨਾਹੀਂ ।  
ਨਾਮਰਦ ਦੇ ਵਾਰ ਨਾ ਕਿਸੇ ਗਾਂਵੀਂ, ਅਤੇ ਗਾਂਡੂਆਂ ਦੀ ਕਾਈ ਸੱਥ ਨਾਹੀਂ ।  
ਜੋਗੀ ਨਾਲ ਨਾ ਰੰਨ ਦਾ ਟੁਰੇ ਟੁਣਾਂ, ਜ਼ੋਰ ਨਈਂ ਦਾ ਚੜ੍ਹੇ ਅਗੱਥ ਨਾਹੀਂ ।  
ਯਾਰੀ ਸੁੰਹਦੀ ਨਹੀਂ ਸੁਹਾਗਣਾਂ ਨੂੰ, ਰੰਡੀ ਰੰਨ ਨੂੰ ਸੁੰਹਦੀ ਨੱਥ ਨਾਹੀਂ ।  
ਵਾਰਿਸ ਸ਼ਾਹ ਉਹ ਆਪ ਹੈ ਕਰਨਹਾਰਾ, ਇਨ੍ਹਾਂ ਬੰਦਿਆਂ ਦੇ ਕਾਈ ਹੱਥ ਨਾਹੀਂ ।

(ਨੱਥ ਨਾਹੀਂ=ਬਸ ਵਿੱਚ ਨਹੀਂ, ਕੁਲੱਦ=ਜਿਹੜਾ ਲੱਦਣ ਦੇ ਕੰਮ ਨਾ ਆਵੇ,  
ਮਨਖੱਟ=ਜਿਹੜਾ ਕੁੱਝ ਖੱਟੇ ਨਾ, ਅਗੱਥ=ਤੂਫ਼ਾਨ, ਕੱਥ=ਵਰਣਨ ਯੋਗ)

#### 486. ਸਹਿਤੀ

ਮੀਆਂ ਤ੍ਰੀਮਤਾਂ ਨਾਲ ਵਿਆਹ ਸੋਹਣ, ਅਤੇ ਮਰਨ ਤੇ ਸੋਹੰਦੇ ਵੈਣ ਮੀਆਂ ।  
ਘਰ ਬਾਰ ਦੀ ਜੋਬ ਤੇ ਰੈਣ ਜੀਨਤ, ਨਾਲ ਤ੍ਰੀਮਤਾਂ ਸਾਕ ਤੇ ਸੈਣ ਮੀਆਂ ।  
ਇਹ ਤ੍ਰੀਮਤਾਂ ਸੇਜ ਦੀਆਂ ਵਾਰਿਸੀ ਨੇ, ਅਤੇ ਦਿਲਾਂ ਦੀਆਂ ਦੇਣ ਤੇ ਲੈਣ ਮੀਆਂ ।  
ਵਾਰਿਸ ਸਾਹ ਇਹ ਜੇਰੂਆਂ ਜੋੜਦੀਆਂ ਨੇ, ਅਤੇ ਮਹਿਰੀਆਂ ਮਹਿਰ ਦੀਆਂ ਹੈਣ  
ਮੀਆਂ ।

(ਜੋਬ ਅਤੇ ਜੀਨਤ=ਸਜਾਵਟ, ਵਾਰਿਸੀ=ਰੱਕਦਾਰ, ਜੇਰੂ=ਪਤਨੀ)

#### 487. ਰਾਂਝਾ

ਸੱਚ ਆਖ ਰੰਨੇ ਕੇਹੀ ਧੁੰਮ ਚਾਈਆ, ਤੁਸਾਂ ਭੇਜ ਵਜ਼ੀਰ ਨੂੰ ਕੁੱਟਿਆ ਜੇ ।  
ਦਹਿਸਿਰ ਮਾਰਿਆ ਭੇਤ ਘਰੇਗੜੇ ਨੇ, ਸਣੇ ਲੰਕ ਦੇ ਓਸ ਨੂੰ ਪੁੱਟਿਆ ਜੇ ।  
ਕੈਰੇ ਪਾਂਡੇਆਂ ਦੇ ਕਟਕ ਕਈ ਖੂਹਣੀ, ਮਾਰੇ ਤੁਸਾਂ ਦੇ ਸਭ ਨਿਖੁੱਟਿਆ ਜੇ ।  
ਕਤਲ ਇਮਾਮ ਹੋਏ ਕਰਬਲਾ ਅੰਦਰ, ਮਾਰ ਦੀਨ ਦਿਆਂ ਵਾਰਿਸਾਂ ਸੁੱਟਿਆ ਜੇ ।  
ਜੇ ਕੇ ਸ਼ਰਮ ਹਿਆਂ ਦਾ ਆਦਮੀ ਸੀ, ਜਾਨ ਮਾਲ ਥੋਂ ਓਸ ਨੂੰ ਪੁੱਟਿਆ ਜੇ ।  
ਵਾਰਿਸ ਸਾਹ ਫਕੀਰ ਤਾਂ ਨੱਸ ਆਇਆ, ਪਿੱਛਾ ਏਸ ਦਾ ਆਣ ਕਿਉ ਖੁੱਟਿਆ ਜੇ ।

(ਧੁੰਮ=ਰੌਲਾ, ਘਰੇਗੜੇ=ਘਰ ਦੇਨਿਖੁੱਟਿਆ=ਖ਼ਤਮ ਹੋ ਗਏ, ਕਰਬਲਾ=ਇਰਾਕ  
ਵਿੱਚ ਇੱਕ ਜਗਤਪ੍ਰਸਿੱਧ ਸ਼ਹਿਰ ਜਿਹੜਾ ਫਰਾਤ ਦਰਿਆ ਦੇ ਪੱਛਮੀ ਕੰਢੇ ਤੇ  
ਵਸਿਆ ਹੋਇਆ ਹੈ। ਏਥੇ 10 ਅਕਤੂਬਰ 680 ਨੂੰ ਚੌਥੇ ਖ਼ਲੀਫ਼ਾ ਹਜ਼ਰਤ ਅਲੀ  
ਦੇ ਪੁੱਤਰ ਹੁਸੈਨ ਨੂੰ ਯਜ਼ੀਦ ਦੀ ਫ਼ੌਜ ਨੇ ਬੜੀ ਬੇਰਹਿਮੀ ਨਾਲ ਮਾਰਿਆ  
। ਇਮਾਮ ਦਾ ਮਕਬਰਾ ਏਥੇ ਬਣਾਇਆ ਗਿਆ ਹੈ। ਬਹੁਤ ਮੁਸਲਮਾਨ ਇਸ ਦੇ  
ਆਸ ਪਾਸ ਮੁਰਦੇ ਦਫ਼ਨ ਕਰਨੇ ਪਸੰਦ ਕਰਦੇ ਹਨ, ਖੁੱਟਿਆ=ਪੁੱਟਿਆ)

#### 488. ਸਹਿਤੀ

ਤੈਨੂੰ ਵੱਡਾ ਹੰਕਾਰ ਹੈ ਜੋਬਨੇ ਦਾ, ਖ਼ਾਤਰ ਥੱਲੇ ਨਾ ਕਿਸੇ ਨੂੰ ਲਿਆਵਨਾ ਹੈ ।  
ਜਿਨ੍ਹਾਂ ਜਾਇਉ ਤਿਨ੍ਹਾਂ ਦੇ ਨਾਉਂ ਰੱਖੇ ਵੱਡਾ ਆਪ ਨੂੰ ਗ਼ੌਸ ਸਦਾਵਨਾ ਹੈ ।  
ਹੋਵਣ ਤ੍ਰੀਮਤਾਂ ਨਹੀਂ ਤਾਂ ਜਗ ਮੁੱਕੇ, ਵੱਤ ਕਿਸੇ ਨਾ ਜਗ ਤੇ ਆਵਨਾ ਹੈ ।  
ਅਸਾਂ ਚਿੱਠੀਆਂ ਘਲ ਸਦਾਇਆ ਸੈ, ਸਾਥੋਂ ਆਪਣਾ ਆਪ ਛੁਪਾਵਨਾ ਹੈ ।  
ਕਰਾਮਾਤ ਤੇਰੀ ਅਸਾਂ ਢੂੰਡ ਡਿੱਠੀ, ਐਵੇਂ ਸ਼ੇਖੀਆਂ ਪਿਆ ਜਗਾਵਨਾ ਹੈ ।  
ਚਾਕ ਸੱਦ ਕੇ ਬਾਗ਼ ਥੀਂ ਕਢ ਛੱਡੂੰ, ਹੁਣੇ ਹੋਰ ਕੀ ਮੂੰਹੋਂ ਅਖਾਵਨਾ ਹੈ ।  
ਅੰਨ ਖ਼ਾਨਾਂ ਹੈ ਰੱਜ ਕੇ ਗਏ ਵਾਂਗੂੰ, ਕਦੀ ਸੁਕਰ ਬਜਾ ਨਾ ਲਿਆਵਨਾ ਹੈ ।  
ਛੱਡ ਬੰਦਗੀ ਚੇਰਾਂ ਦੇ ਚਲਨ ਫੜਿਉ, ਵਾਰਿਸ ਸਾਹ ਫਕੀਰ ਸਦਾਵਨਾ ਹੈ ।

(ਖ਼ਾਤਰ ਥੱਲੇ ਨਾ ਲਿਆਉਣਾ=ਕਿਸੇ ਨੂੰ ਕੁੱਝ ਮੰਨਦਾ ਨਹੀਂ, ਵੱਤ=ਫਿਰ,  
ਚਲਨ=ਚਾਲੇ, ਕੰਮਕਾਰ)

#### 489. ਰਾਂਝਾ

ਬਾਗ਼ ਛੱਡ ਗਏ ਗੋਪੀ ਚੰਦ ਜੇਰੇ, ਸੱਦਾਦ ਫ਼ਰਉਨ ਕਹਾਇ ਗਿਆ ।  
ਨੈਸ਼ੇਰਵਾਂ ਛੱਡ ਬਗ਼ਦਾਦ ਟੁਰਿਆ, ਉਹ ਅਪਦੀ ਵਾਰ ਲੰਘਾਇ ਗਿਆ ।  
ਆਦਮ ਛੱਡ ਬਹਿਸਤ ਦੇ ਬਾਗ਼ ਢੱਠਾ, ਭੁਲੇ ਵਿਸਰੇ ਕਣਕ ਨੂੰ ਖਾਇ ਗਿਆ ।  
ਫ਼ਰਉਨ ਖ਼ੁਦਾ ਕਹਾਇਕੇ ਤੇ, ਮੂਸਾ ਨਾਲ ਉਸਟੰਡ ਉਠਾਇ ਗਿਆ ।  
ਨਮਰੂਦ ਸੱਦਾਦ ਜਹਾਨ ਉੱਤੇ, ਦੇਜ਼ਖ ਅਤੇ ਬਹਿਸਤ ਬਣਾਇ ਗਿਆ ।

ਕਾਰੂੰ ਜ਼ਰਾਂ ਇਕੱਠੀਆਂ ਮੇਲ ਕੇ ਤੇ, ਬੰਨ੍ਹ ਸਿਰੇ ਤੇ ਪੰਡ ਉਠਾਇ ਗਿਆ ।  
ਨਾਲ ਦੌਲਤਾਂ ਹੁਕਮ ਤੇ ਸ਼ਾਨ ਸ਼ੌਕਤ, ਮਹਿਖਾਸਰੋਂ ਇੰਦ ਲੁਟਾਇ ਗਿਆ ।  
ਸੁਲੇਮਾਨ ਸਿਕੰਦਰੋਂ ਲਾਇ ਸੱਭੇ, ਸੱਤਾਂ ਨਵਾਂ ਤੇ ਹੁਕਮ ਚਲਾਇ ਗਿਆ ।  
ਉਹ ਭੀ ਏਸ ਜਹਾਨ ਤੇ ਰਹਿਉ ਨਾਹੀਂ, ਜਿਹੜਾ ਆਪ ਖ਼ੁਦਾ ਕਹਾਇ ਗਿਆ ।  
ਮੋਇਆ ਬਖ਼ਤੁਲ ਨੁਸਰ ਜਿਹੜਾ ਚਾੜ੍ਹ ਡੋਲਾ, ਸੱਚੇ ਰਬ ਨੂੰ ਤੀਰ ਚਲਾਇ ਗਿਆ ।  
ਤੇਰੇ ਜੇਹੀਆਂ ਕੇਤੀਆਂ ਹੋਈਆਂ ਨੇ, ਤੈਨੂੰ ਚਾ ਕੀ ਬਾਗ਼ ਦਾ ਆਇ ਗਿਆ ।  
ਵਾਰਿਸ ਸਾਹ ਉਹ ਆਪ ਹੈ ਕਰਨ ਕਾਰਨ, ਸਿਰ ਬੰਦਿਆਂ ਦੇ ਗਿਲਾ ਲਾਇ ਗਿਆ ।

(ਗੋਪੀਚੰਦ ਰਾਜਾ=ਬੰਗਾਲ ਦੇਸ਼ ਵਿੱਚ ਰੰਗਪੁਰ (ਰੰਗਵਤੀ) ਦਾ ਰਾਜਾ ਸੀ ਜੋ  
ਭਰਥਰੀ ਹਰੀ ਦੀ ਭੈਣ ਮੰਨਾਵਤੀ ਦਾ ਪੁੱਤਰ ਅਤੇ ਪਾਟਮਦੇਵੀ ਦਾ ਪਤੀ ਸੀ ।  
ਇਹ ਵੈਰਾਗ ਦੇ ਕਾਰਨ ਰਾਜ ਤਿਆਗ ਕੇ ਜਲੰਧਰ ਨਾਥ ਜੋਗੀ ਦਾ ਚੇਲਾ  
ਹੋਇਆ, ਸੱਦਾਦ=ਜ਼ਾਲਮ ਬਾਦਸ਼ਾਹ, ਸਾਸਾਨ ਦੇ ਮਸ਼ਹੂਰ ਬਾਦਸ਼ਾਹ ਕਬਾਦ  
ਦਾ ਪੁੱਤਰ, ਤਖ਼ਤ ਤੇ ਬਹਿੰਦਿਆਂ ਹੀ ਇਹਨੇ ਸਾਰੇ ਭਰਾਵਾਂ ਅਤੇ ਉਨ੍ਹਾਂ ਦੀ  
ਸੰਤਾਨ ਨੂੰ ਕਤਲ ਕਰਵਾ ਦਿੱਤਾ ਸੀ, ਨੈਸ਼ੇਰਵਾਂ ਆਦਲ=ਇਹਨੇ ਚਿੱਟੇ ਹੂਣਾਂ ਦਾ  
ਬਾਰ ਬਾਰ ਮੁਕਾਬਲਾ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ। ਆਪਣੀ ਪਰਬੰਧਕੀ  
ਯੋਗਤਾ ਕਾਰਨ ਪ੍ਰਸਿੱਧ ਹੈ । ਨੈਸ਼ੇਰਵਾਂ ਦਾ ਸ਼ਾਬਦਿਕ ਅਰਥ 'ਅਮਰ' ਹੈ ਪਰ  
ਫਿਰ ਵੀ ਉਹ ਮਰ ਗਿਆ, ਸੁਲੇਮਾਨ=ਹਜ਼ਰਤ ਦਾਉਦ ਦਾ ਪੁੱਤਰ, ਰੱਬ ਦਾ  
ਨਬੀ=ਬੈਤੁਲਮਕੱਦਸ ਦੀ ਨੀਂਹ ਇਸ ਨੇ ਰੱਖੀ ਸੀ। ਇਹ ਜਿੰਨਾ ਪਰੀਆਂ ਦਾ  
ਬਾਦਸ਼ਾਹ ਸੀ ਤੇ ਪੰਛੀਆਂ ਦੀਆਂ ਬੋਲੀਆਂ ਸਮਝਦਾ ਸੀ। ਇੱਕ ਵਾਰੀ ਰੱਬ ਦਾ  
ਕਹਿਰ ਨਾਜ਼ਲ ਹੋਇਆ। ਜਿਸ ਕਾਰਨ ਇਹਨੂੰ ਭੱਠੀ ਵਾਲੀ ਦਾ ਭੱਠ ਝੋਕਣਾ  
ਪਿਆ ਸੀ, ਉਸਟੰਡ=ਚਲਾਕ, ਝੂਠਾ, ਸੁਲੇਮਾਨ ਸਿਕੰਦਰੋਂ=ਸੁਲੇਮਾਨ ਤੋਂ ਲੈ ਕੇ  
ਸਿਕੰਦਰ ਤੱਕ ਕਈ ਯੂਨਾਨੀ ਬਾਦਸ਼ਾਹ ਹੋਏ ਜਿਨ੍ਹਾਂ ਨੇ ਸਤ ਦੀਪਾਂ ਅਤੇ ਨੌਂ  
ਖੰਡਾਂ ਉੱਤੇ ਹੁਕਮ ਚਲਾਏ ਪਰ ਅਸਲੀ ਸਫਲਤਾ ਉਨ੍ਹਾਂ ਨੂੰ ਵੀ ਨਾ ਮਿਲੀ, ,  
ਬਖ਼ਤੁਲ ਨੁਸਰ ਦਾ ਡੋਲਾ=ਬਖ਼ਤੁਲ ਨੁਸਰ ਦਾ ਉੜਣ ਖਟੋਲਾ, ਉਹ ਬਾਬਲ  
ਰਾਜ ਦਾ ਬਾਦਸ਼ਾਹ ਸੀ। ਉਹਨੇ ਇੱਕ ਉੜਣ ਖਟੋਲਾ ਬਣਾਇਆ ਹੋਇਆ ਸੀ  
ਜਿਸ ਨਾਲ ਚੌਹੀਂ ਪਾਸੀਂ ਚਾਰ ਬਾਂਸ ਸਨ। ਉਨ੍ਹਾਂ ਉੱਤੇ ਮਾਸ ਬੱਧਾ ਸੀ। ਬਾਂਸਾਂ ਦੇ  
ਥੱਲੇ ਚਾਰ ਬਾਜ਼ ਸਨ। ਉਹ ਮਾਸ ਖਾਣ ਲਈ ਉੱਪਰ ਉਡਦੇ ਤੇ ਉੜਣ ਖਟੋਲਾ  
ਉੱਪਰ ਨੂੰ ਉੜਦਾ। ਬਾਦਸ਼ਾਹ ਖਟੋਲੇ ਦੇ ਵਿਚਕਾਰ ਤੀਰ ਕਮਾਨ ਲੈ ਕੇ ਬੈਠਦਾ  
ਤੇ ਅਸਮਾਨ ਵਿੱਚ ਤੀਰ ਚਲਾਉਂਦਾ। ਫਿਰ ਖਟੋਲਾ ਧਰਤੀ ਤੇ ਉਤਾਰ ਕੇ ਲੋਕਾਂ  
ਨੂੰ ਮਾਸ ਅਤੇ ਇੱਕ ਖੂਨ ਦਾ ਪਿਆਲਾ ਦਿਖਾ ਕੇ ਕਹਿੰਦਾ ਕਿ ਮੈਂ ਤੁਹਾਡੇ ਰੱਬ ਨੂੰ  
ਖ਼ਤਮ ਕਰ ਆਇਆ ਹਾਂ। ਉਹਨੂੰ ਵੀ ਮੌਤ ਆ ਗਈ, ਕੇਤੀਆਂ=ਕਿੰਨੀਆਂ)

#### 490. ਸਹਿਤੀ

ਪੰਡ ਝਗੜਿਆਂ ਦੀ ਕੇਹੀ ਖੇਲੁ ਬੈਠੇ, ਵੱਡਾ ਮਹਿਜ਼ਰੀ ਘੰਡ ਲਟ ਬਾਵਲਾ ਵੇ ।  
ਅਸਾਂ ਇੱਕ ਰਸਾਇਣ ਹੈ ਢੂਡ ਆਂਦੀ, ਭਲਾ ਦੱਸ ਖਾਂ ਕੀ ਹੈ ਰਾਵਲਾ ਵੇ ।  
ਉੱਤੇ ਰੱਖਿਆ ਕੀ ਏ ਨਜ਼ਰ ਤੇਰੀ, ਗਿਣ ਆਪ ਨੂੰ ਬਹੁਤ ਚਤਰਾਵਲਾ ਵੇ ।  
ਦੱਸੇ ਬਿਨਾਂ ਨਾ ਜਾਪਦੀ ਜਾਤ ਭੈੜੀ, ਛੜੇ ਬਾਝ ਨਾ ਥੀਵਦਾ ਚਾਵਲਾ ਵੇ ।  
ਕੀ ਰੋਕ ਹੈ ਕਾਸਦੀ ਇਹ ਬਾਸਨ, ਸਾਨੂੰ ਦੱਸ ਖਾਂ ਸੋਹਣਿਆਂ ਸਾਂਵਲਾ ਵੇ ।  
ਸਹਿਜ ਨਾਲ ਸਭ ਕੰਮ ਨਿਬਾਰ ਹੁੰਦੇ, ਵਾਰਿਸ ਸਾਹ ਨਾ ਹੋ ਉਤਾਵਲਾ ਵੇ ।

(ਮਹਿਜ਼ਰੀ=ਥਾਨੇ ਅਤੇ ਅਦਾਲਤਾਂ ਵਿੱਚ ਫਿਰਨ ਵਾਲਾ, ਅਰਜ਼ੀ ਪਰਚੇ ਕਰਨ  
ਵਾਲਾ, ਰਸਾਇਣ=ਕੀਮੀਆ, ਚਤਰਾਵਲਾ=ਚਤਰ, ਚਲਾਕ, ਬਾਸਨ= ਬਰਤਨ)

#### 491. ਰਾਂਝਾ

ਕਰਾਮਾਤ ਹੈ ਕਹਿਰ ਦਾ ਨਾਂਉ ਰੰਨੇ, ਕੇਹਾ ਘੱਤਿਉ ਆਣ ਵਸੂਰਿਆ ਈ ।  
ਕਰੋਂ ਚਾਵੜਾਂ ਚਿੱਘੜਾਂ ਨਾਲ ਮਸਤੀ, ਅਜੇ ਤੀਕ ਅਣਜਾਣਾਂ ਨੂੰ ਘੂਰਿਆ ਈ ।  
ਫਕਰ ਆਖਸਨ ਸੇਈ ਕੁੱਝ ਰੱਬ ਕਰਸੀ, ਐਵੇਂ ਜੇਗੀ ਨੂੰ ਚਾ ਵਡੂਰਿਆ ਈ ।  
ਉੱਤੇ ਪੰਜ ਪੈਸੇ ਨਾਲ ਰੋਕ ਧਰਿਉ, ਖੰਡ ਚਾਵਲਾਂ ਦਾ ਥਾਲ ਪੂਰਿਆ ਈ ।

(ਵਸੂਰਾ=ਸ਼ਕ ਸੁਬਾ, ਚਿੱਘੜਾਂ=ਮਜ਼ਾਕ, ਪੂਰਿਆ=ਸਜਾਇਆ ਹੋਇਆ)

## 492 ਸਹਿਤੀ

ਮਗਰ ਤਿੱਤਰਾਂ ਦੇ ਅੰਨ੍ਹਾ ਬਾਜ਼ ਛੁੱਟੇ, ਜਾਇ ਚਿੰਮੜੇ ਦਾਂਦ ਪਤਾਲੂਆਂ ਨੂੰ ।  
ਅੰਨਾਂ ਭੇਜਿਆ ਅੰਬ ਅਨਾਰ ਵੇਖਣ, ਜਾਇ ਚਿੰਮੜੇ ਤੂਤ ਸੰਭਾਲੂਆਂ ਨੂੰ ।  
ਘਲਿਆ ਫੁੱਲ ਗੁਲਾਬ ਦਾ ਤੇੜ ਲਿਆਵੀਂ, ਜਾਇ ਲੱਗਾ ਹੈ ਲੈਣ ਕਚਾਲੂਆਂ ਨੂੰ ।  
ਅੰਨ੍ਹਾਂ ਮੋਹਰੀ ਲਾਈਏ ਕਾਫ਼ਲੇ ਦਾ, ਲੁਟਵਾਇਸੀ ਸਾਥ ਦਿਆਂ ਚਾਲੂਆਂ ਨੂੰ ।  
ਖੱਚਰਪਵਾਂ ਦੇ ਚਾਲੜੇ ਕਰਨ ਲੱਗੋਂ, ਅਸਾਂ ਫਾਟਿਆ ਕੁੱਟਿਆ ਚਾਲੂਆਂ ਨੂੰ ।  
ਵਾਰਿਸ ਸ਼ਾਹ ਤੰਦੂਰ ਵਿੱਚ ਦੱਬ ਬੈਠਾ, ਕਮਲਾ ਘੱਲਿਆ ਰੰਗਣੇ ਸਾਲੂਆਂ ਨੂੰ ।

(ਦਾਂਦ ਪਤਾਲੂ=ਬਲਦਾਂ ਦੇ ਪਤਾਲੂ, ਸੰਭਾਲੂ=ਇੱਕ ਦਰਖਤ, ਚਾਲੂਆਂ=ਤੁਰਨ  
ਵਾਲੇ, ਸਾਥ, ਤੰਦੂਰ.. ਸਾਲੂਆਂ=ਕਮਲਾ ਬੰਦਾ ਅੱਗ ਦੀ ਲਾਲੀ ਅਤੇ ਕੱਪੜੇ ਦੀ  
ਲਾਲੀ ਵਿੱਚ ਫਰਕ ਨਹੀਂ ਦਸ ਸਕਿਆ)

## 493. ਰਾਂਝੇ ਨੇ ਸਹਿਤੀ ਨੂੰ ਕਰਾਮਾਤ ਵਿਖਾਉਈ

ਜਾ ਖੇਲੁ ਕੇ ਵੇਖ ਜੇ ਸਿਦਕ ਆਵੀ, ਕੇਹਾ ਸੱਕ ਦਿਲ ਆਪਣੇ ਪਾਇਉ ਈ ।  
ਕਿਹਿਆ ਅਸਾਂ ਸੇ ਰੱਬ ਤਹਿਕੀਕ ਕਰਸੀ, ਕੇਹਾ ਆਣ ਕੇ ਮਗਜ਼ ਖਪਾਇਉ ਈ ।  
ਜਾਹ ਵੇਖ ਜੇ ਵਸਵਸਾ ਦੂਰ ਹੋਵੀ, ਕੇਹਾ ਡੈਰੂੜਾ ਆਣ ਵਜਾਇਉ ਈ ।  
ਸੱਕ ਮਿਟੀ ਜੇ ਥਾਲ ਨੂੰ ਖੇਲੁ ਵੇਖੋ, ਏਥੇ ਮਕਰ ਕੀ ਆਣ ਫੈਲਾਇਉ ਈ ।

(ਆਵੀ=ਆਵੇ, ਰਬ ਤਹਿਕੀਕ ਕਰਸੀ=ਰਬ ਉਹੀ ਕਰੇਗਾ, ਵਸਵਸਾ=ਸ਼ਕ,  
ਡੈਰੂੜਾ=ਡੈਰੂ)

## 494. ਸਹਿਤੀ ਨੇ ਕਰਾਮਾਤ ਵੇਖੀ

ਸਹਿਤੀ ਖੇਲੁ ਕੇ ਥਾਲ ਜਾਂ ਧਿਆਨ ਕੀਤਾ, ਖੰਡ ਚਾਵਲਾਂ ਦਾ ਥਾਲ ਹੋ ਗਿਆ ।  
ਛੁਟਾ ਤੀਰ ਫਕੀਰ ਦੇ ਮੁਅਜਜ਼ੇ ਦਾ, ਵਿੱਚੋਂ ਕੁਫਰ ਦਾ ਜੀਉ ਪਰੇ ਗਿਆ ।  
ਜਿਹੜਾ ਚਲਿਆ ਨਿਕਲ ਯਕੀਨ ਆਹਾ, ਕਰਾਮਾਤ ਨੂੰ ਵੇਖ ਖਲੇ ਗਿਆ ।  
ਗਰਮ ਗਜ਼ਬ ਦੀ ਆਤਸ਼ੇ ਆਬ ਆਹਾ, ਬਰਫ ਕਸ਼ਫ ਦੀ ਨਾਲ ਸਮੇ ਗਿਆ ।  
ਐਵੇਂ ਡਾਹਡਿਆਂ ਮਾੜਿਆਂ ਕੇਹਾ ਲੇਖਾ, ਓਸ ਖੋਹ ਲਿਆ ਉਹ ਰੇ ਗਿਆ ।  
ਮਰਨ ਵਕਤ ਹੋਇਆ ਸੱਭੇ ਖਤਮ ਲੇਖਾ, ਜੇ ਕੇ ਜੰਮਿਆ ਝੋਵਣੇ ਝੋ ਗਿਆ ।  
ਵਾਰਿਸ ਸ਼ਾਹ ਜੇ ਕੀਮੀਆ ਨਾਲ ਛੁੱਥਾ, ਸੋਇਨਾ ਤਾਂਬਿਉ ਤੁਰਤ ਹੀ ਹੋ ਗਿਆ ।

(ਮੁਅਜਜ਼ੇ=ਕਰਾਮਾਤਾਂ, ਆਤਸ਼ੇ=ਅੱਗਾਰ, ਆਬ=ਪਾਣੀ, ਕਸ਼ਫ=ਢਕੀ ਹੋਈ  
ਵਸਤ ਬਾਰੇ ਗ਼ੈਬ ਦੇ ਇਲਮ ਨਾਲ ਪਤਾ ਕਰ ਲੈਣਾ, ਛੁੱਥਾ=ਛੋਹਿਆ ਗਿਆ,  
ਝੋਵਣੇ ਝੋ ਗਿਆ=ਕੰਮ ਕਰ ਗਿਆ)

## 495. ਸਹਿਤੀ ਨੂੰ ਰਾਂਝੇ ਤੇ ਯਕੀਨ

ਹੱਥ ਬੰਨ੍ਹ ਕੇ ਬੇਨਤੀ ਕਰੇ ਸਹਿਤੀ, ਦਿਲ ਜਾਨ ਥੀ ਚੇਲੜੀ ਤੇਰੀਆਂ ਮੈਂ ।  
ਕਰਾਂ ਬਾਂਦੀਆਂ ਵਾਂਗ ਬਜਾ ਖਿਦਮਤ, ਨਿਤ ਪਾਂਵਦੀ ਰਾਂਗੀ ਫੇਰੀਆਂ ਮੈਂ ।  
ਪੀਰ ਸੱਚ ਦਾ ਅਸਾਂ ਤਹਿਕੀਕ ਕੀਤਾ, ਦਿਲ ਜਾਨ ਥੀ ਤੁਝ ਤੇ ਹੇਰੀਆਂ ਮੈਂ ।  
ਕਰਾਮਾਤ ਤੇਰੀ ਉੱਤੇ ਸਿਦਕ ਕੀਤਾ, ਤੇਰੇ ਕਸ਼ਫ ਦੇ ਹੁਕਮ ਨੇ ਘੇਰੀਆਂ ਮੈਂ ।  
ਸਾਡੀ ਜਾਨ ਤੇ ਮਾਲ ਹੈ ਹੀਰ ਤੇਰੀ, ਨਾਲੇ ਸਣੇ ਸਹੇਲੀਆਂ ਤੇਰੀਆਂ ਮੈਂ ।  
ਅਸਾਂ ਕਿਸੇ ਦੀ ਗੱਲ ਨਾ ਕਦੇ ਮੰਨੀ, ਤੇਰੇ ਇਸਮ ਦੇ ਹੁੱਬ ਦੀ ਟੇਰੀਆਂ ਮੈਂ ।  
ਇੱਕ ਫੱਕਰ ਅੱਲਾਹ ਦਾ ਰੱਖ ਤਕਵਾ, ਹੋਰ ਢਾਹ ਬੈਠੀ ਸੱਭੇ ਢੇਰੀਆਂ ਮੈਂ ।  
ਪੂਰੀ ਨਾਲ ਹਿਸਾਬ ਨਾ ਹੋ ਸਕਾਂ, ਵਾਰਿਸ ਸ਼ਾਹ ਕੀ ਕਰਾਂਗੀ ਸੇਰੀਆਂ ਮੈਂ ।

(ਇਸਮ=ਰਬ ਦਾ ਨਾਂ, ਟੇਰਨਾ=ਕਿਸੇ ਸਾਜ਼ ਨੂੰ ਸੁਰ ਕਰਨਾ, ਤਕਵਾ=  
ਸਹਾਰਾ, ਢੇਰੀਆਂ ਢਾਹ ਦੇਣਾ=ਆਸ ਛੱਡ ਦੇਣੀ)

## 496. ਰਾਂਝਾ

ਘਰ ਆਪਣੇ ਵਿੱਚ ਚਵਾਇ ਕਰਕੇ, ਆਖ ਨਾਗਣੀ ਵਾਂਗ ਕਿਉਂ ਸੂਕੀਏਂ ਨੀ ।  
ਨਾਲ ਜੇਗੀਆਂ ਮੇਰਚਾ ਲਾਇਉਈ, ਰੱਜੇ ਜਟ ਵਾਂਗੂੰ ਵੱਡੀ ਫੂਕੀਏਂ ਨੀ ।  
ਜਦੋਂ ਬੰਨ੍ਹ ਝੋੜੇ ਥੱਕ ਹੁਟ ਰਹੀਏ, ਜਾਇ ਪਿੰਡ ਦੀਆਂ ਰੰਨਾਂ ਤੇ ਕੂਕੀਏਂ ਨੀ ।  
ਕਢ ਗਾਲੀਆਂ ਸਣੇ ਰਬੇਲ ਬਾਂਦੀ ਘਿਨ ਮੇਲੀਆਂ ਅਸਾਂ ਤੇ ਘੂਕੀਏਂ ਨੀ ।  
ਭਲੇ ਭਲੀ ਜਾਂ ਡਿਠੇ ਈ ਆਸ਼ਕਾਂ ਦੀ, ਵਾਂਗ ਕੁੱਤੀਆਂ ਅੰਤ ਨੂੰ ਚੂਕੀਏਂ ਨੀ ।  
ਵਾਰਿਸ ਸ਼ਾਹ ਥੀ ਪੁਛ ਲੈ ਬੰਦਗੀ ਨੂੰ, ਰੂਹ ਸਾਜ਼ ਕਲਬੂਤ ਵਿੱਚ ਫੂਕੀਏਂ ਨੀ ।

## 497. ਸਹਿਤੀ

ਸਾਨੂੰ ਬਖਸ਼ ਅੱਲਾਹ ਦੇ ਨਾਂਉ ਮੀਆਂ, ਸਾਥੋਂ ਭੁੱਲਿਆਂ ਇਹ ਗੁਨਾਹ ਹੋਇਆ ।  
ਕੱਚਾ ਸ਼ੀਰ ਪੀਤਾ ਬੰਦਾ ਸਦਾ ਭੁੱਲਾ, ਧੁਰੋਂ ਆਦਮੋਂ ਭੁਲਣਾ ਰਾਹ ਹੋਇਆ ।  
ਆਦਮ ਭੁਲ ਕੇ ਕਣਕ ਨੂੰ ਖਾ ਬੈਠਾ, ਕਢ ਜੰਨਤੋਂ ਹੁਕਮ ਫਨਾਹ ਹੋਇਆ ।  
ਸ਼ੈਤਾਨ ਉਸਤਾਦ ਫਰਿਸ਼ਤਿਆਂ ਦਾ, ਭੁੱਲਾ ਸਿਜਦਿਉਂ ਕੁਫਰ ਦੇ ਰਾਹ ਹੋਇਆ ।  
ਮੁਢੋਂ ਰੂਹ ਭੁੱਲਾ ਕੈਲ ਵਿਚ ਵੜਿਆ, ਜੁੱਸਾ ਛੱਡ ਕੇ ਅੰਤ ਫਨਾਹ ਹੋਇਆ ।  
ਕਾਰੂੰ ਭੁਲ ਜਕਾਤ ਕੀਂ ਸੂਮ ਹੋਇਆ, ਵਾਰਦ ਓਸ ਤੇ ਕਹਿਰ ਅੱਲਾਹ ਹੋਇਆ ।  
ਭੁਲ ਜਕਰੀਏ ਲਈ ਫਨਾਹ ਹੋਜਮ, ਆਰੇ ਨਾਲ ਉਹ ਚੀਰ ਦੇ ਫਾਹ ਹੋਇਆ ।  
ਅਮਲਾਂ ਬਾਝ ਦਰਗਾਹ ਵਿੱਚ ਪੈਣ ਪੇਲੇ, ਲੋਕਾਂ ਵਿੱਚ ਮੀਆਂ ਵਾਰਿਸ ਸ਼ਾਹ ਹੋਇਆ ।

(ਕੱਚਾ ਸ਼ੀਰ=ਕੱਚਾ ਦੁੱਧ, ਕਿਬਰ=ਗਰੂਰ, ਕੈਲ ਵੜਿਆ=ਕਾਲਬ ਵਿੱਚ ਦਾਖਲ  
ਹੋਇਆ, ਜੁੱਸਾ=ਤਾਕਤ, ਹੋਜਮ=ਸੁੱਕਾ ਦਰਖਤ, ਬਾਲਣ ਯੋਗ ਲਕੜੀ, ਜਕਾਤ=  
ਖੈਰਾਤ, ਸਦਕਾ, ਦੇ ਫਾਹ=ਦੇ ਫਾਕੜਾਂ, ਪੈਲੇ=ਜੁੱਤੀਆਂ, ਹਜ਼ਰਤ ਜਕਰੀਆ=  
ਆਪ ਹਜ਼ਰਤ ਸੁਲੇਮਾਨ ਬਿਨ ਦਾਊਦ ਦੀ ਸੰਤਾਨ ਵਿੱਚੋਂ ਸਨ । ਜਦੋਂ ਇਨ੍ਹਾਂ  
ਪਿੱਛੇ ਇਸਰਾਈਲੀ ਕਾਤਲ ਦੌੜੇ ਤਾਂ ਆਪ ਇੱਕ ਸ਼ਰੀਹ ਦੇ ਦਰਖਤ ਵਿੱਚ  
ਲੁਕ ਗਏ ਐਪਰ ਪੁਸ਼ਾਕ ਦਾ ਇੱਕ ਸਿਰਾ ਬਾਹਰ ਰਹਿ ਗਿਆ । ਵੈਰੀਆਂ ਨੇ  
ਨਿਸ਼ਾਨੀ ਨੂੰ ਵੇਖ ਕੇ ਦਰਖਤ ਨੂੰ ਆਰੇ ਨਾਲ ਚੀਰ ਦਿੱਤਾ ਅਤੇ ਆਪ ਵੀ  
ਵਿੱਚੋਂ ਚੀਰੇ ਗਏ)

## 498. ਰਾਂਝਾ

ਘਰ ਪੇਈੜੇ ਵੱਡੀ ਹਵਾ ਤੈਨੂੰ, ਦਿਤਿਉ ਛਿੱਬੀਆਂ ਨਾਲ ਅੰਗੂਠਿਆਂ ਦੇ ।  
ਅੰਤ ਸੱਚ ਦਾ ਸੱਚ ਆ ਨਿਤਰੇਗਾ, ਕੋਈ ਦੇਸ ਨਾ ਵੱਸਦੇ ਝੂਠਿਆਂ ਦੇ ।  
ਫਕਰ ਮਾਰਿਉ ਅਸਾਂ ਨੇ ਸਬਰ ਕੀਤਾ, ਨਹੀਂ ਜਾਣਦੀ ਦਾਉ ਤੂੰ ਘੂਠਿਆਂ ਦੇ ।  
ਜੱਟੀ ਹੋ ਫਕੀਰ ਦੇ ਨਾਲ ਲੜੇ, ਛੰਨਾ ਭੇੜਿਉ ਈ ਨਾਲ ਠੂਠਿਆਂ ਦੇ ।  
ਸਾਨੂੰ ਬੋਲੀਆਂ ਮਾਰ ਕੇ ਨਿੰਦਦੀ ਸੈਂ, ਮੂੰਹ ਡਿਠੇ ਈ ਟੁੱਕਰਾਂ ਜੂਠਿਆਂ ਦੇ ।  
ਵਾਰਿਸ ਸ਼ਾਹ ਫਕੀਰ ਨੂੰ ਛੇੜਦੀ ਸੈਂ, ਡਿੱਠੇ ਮੁਅਜਜ਼ੇ ਇਸ਼ਕ ਦੇ ਲੂਠਿਆਂ ਦੇ ।

(ਪੇਈੜੇ=ਪੇਕੇ, ਲੂਠਿਆਂ=ਝੁਲਸੇ ਹੋਏ)

### 499. ਤਥਾ

ਕਰੇ ਜਿਨ੍ਹਾਂ ਦੀਆਂ ਰਬ ਹਮਾਇਤਾਂ ਨੀ, ਹੱਕ ਤਿਨ੍ਹਾਂ ਦਾ ਖੂਬ ਮਾਮੂਲ ਕੀਤਾ ।  
ਜਦੋਂ ਮੁਸ਼ਰਿਕਾਂ ਆਣ ਸਵਾਲ ਕੀਤਾ, ਤਦੋਂ ਚੰਨ ਦੇ-ਖੰਨ ਰਸੂਲ ਕੀਤਾ ।  
ਕਢ ਪੱਥਰੋਂ ਉਠਣੀ ਰਬ ਸੱਚੇ, ਕਰਾਮਾਤ ਪੈਗੰਬਰੀ ਮੂਲ ਕੀਤਾ ।  
ਵਾਰਿਸ ਸ਼ਾਹ ਨੇ ਕਸ਼ਫ ਦਿਖਾਇ ਦਿੱਤਾ, ਤਦੋਂ ਜੱਟੀ ਨੇ ਫਕਰ ਕਬੂਲ ਕੀਤਾ ।

(ਮਾਮੂਲ=ਨਿਤ ਦਾ ਆਮ ਕੰਮ, ਮੁਸ਼ਰਿਕਾਂ=ਮੂਰਤੀ ਪੂਜਾ, ਦੇ-ਖੰਨ=ਦੇ ਟੁਕੜੇ)

### 500. ਤਥਾ

ਫਿਰੋਂ ਜ਼ੋਮ ਦੀ ਭਰੀ ਤੇ ਸਾਣ ਚੜ੍ਹੀ, ਆ ਟਲੀਂ ਨੀ ਮੁੰਡੀਏ ਵਾਸਤਾ ਈ ।  
ਮਰਦ ਮਾਰ ਮੁਰੱਕਣੇ ਜੰਗ-ਬਾਜ਼ੇ, ਮਾਨ ਮੱਤੀਏ ਗੁੰਡੀਏ ਵਾਸਤਾ ਈ ।  
ਬਖਸ਼ੀ ਸਭ ਗੁਨਾਹ ਤਕਸੀਰ ਤੇਰੀ, ਲਿਆ ਹੀਰ ਨੀ ਨੱਢੀਏ ਵਾਸਤਾ ਈ ।  
ਵਾਰਿਸ ਸ਼ਾਹ ਸਮਝਾਇ ਜਟੇਟੜੀ ਨੂੰ, ਲਾਹ ਦਿਲੇ ਦੀ ਘੁੰਢੀਏ ਵਾਸਤਾ ਈ ।

(ਜ਼ੋਮ=ਗੁਮਾਨ, ਸਾਣ ਚੜ੍ਹੀ=ਤਿੱਖੀ)

### 501. ਸਹਿਤੀ

ਜੀਕੂੰ ਤੁਸੀਂ ਫਰਮਾਉ ਸੇ ਜਾ ਆਖਾਂ, ਤੇਰੇ ਹੁਕਮ ਦੀ ਤਾਬਿਆ ਹੋਈਆਂ ਮੈਂ ।  
ਤੈਨੂੰ ਪੀਰ ਜੀ ਭੁਲ ਕੇ ਬੁਰਾ ਬੋਲੀ, ਭੁੱਲੀ ਵਿਸਰੀ ਆਣ ਵਗੋਈਆਂ ਮੈਂ ।  
ਤੇਰੀ ਪਾਕ ਜਬਾਨ ਦਾ ਹੁਕਮ ਲੈ ਕੇ, ਕਾਸਦ ਹੋਇਕੇ ਜਾ ਖਲੋਈਆਂ ਮੈਂ ।  
ਵਾਰਿਸ ਸ਼ਾਹ ਦੇ ਮੁਅਜਜ਼ੇ ਸਾਫ ਕੀਤੀ, ਨਹੀਂ ਮੁਢ ਦੀ ਵੱਡੀ ਬਦਖੋਈਆਂ ਮੈਂ ।

(ਆਣ ਵਗੋਈਆਂ=ਸਿੱਧੇ ਰਾਹ ਆ ਗਈ ਹਾਂ, ਕਾਸਦ=ਸੁਨੇਹਾ ਲਿਜਾਣ  
ਵਾਲਾ, ਸਾਫ=ਨੇਕ ਨੀਤ, ਬਦਖੋਈ=ਬੁਰੀ ਆਦਤ)

### 502. ਰਾਂਝਾ

ਲਿਆ ਹੀਰ ਸਿਆਲ ਜੇ ਦੀਦ ਕਰੀਏ, ਆ ਜਾਹ ਵੇ ਦਿਲਬਰਾ ਵਾਸਤਾ ਈ ।  
ਜਾ ਕੇ ਆਖ ਰਾਂਝਾ ਤੈਨੂੰ ਅਰਜ਼ ਕਰਦਾ, ਘੁੰਢ ਲਾਹ ਵੇ ਦਿਲਬਰਾ ਵਾਸਤਾ ਈ ।  
ਸਾਨੂੰ ਮਿਹਰ ਦੇ ਨਾਲ ਦਿਖਾ ਸੂਰਤ, ਮਿਸਲ ਮਾਹ ਵੇ ਦਿਲਬਰਾ ਵਾਸਤਾ ਈ ।  
ਜੁਲਫ ਨਾਗ ਵਾਂਗੂੰ ਚੱਕਰ ਘਤ ਬੈਠੀ, ਗਲੋਂ ਲਾਹ ਵੇ ਦਿਲਬਰਾ ਵਾਸਤਾ ਈ ।  
ਦਿੰਹ ਰਾਤ ਨਾ ਜੋਗੀ ਨੂੰ ਟਿਕਣ ਦੱਦੀ, ਤੇਰੀ ਚਾਹ ਵੇ ਦਿਲਬਰਾ ਵਾਸਤਾ ਈ ।  
ਲੋੜੇ ਲੁਟਿਆਂ ਨੈਣਾਂ ਦੀ ਝਾਕ ਦੇ ਕੇ, ਲੁੜ੍ਹ ਜਾਹ ਵੇ ਦਿਲਬਰਾ ਵਾਸਤਾ ਈ ।  
ਗਲ ਪਲੂੜਾ ਇਸ਼ਕ ਦਿਆਂ ਕੁਠਿਆਂ ਦੇ, ਮੂੰਹ ਘਾਹ ਵੇ ਦਿਲਬਰਾ ਵਾਸਤਾ ਈ ।

ਸਦਕਾ ਸੈਦੇ ਦੇ ਨਵੇਂ ਪਿਆਰ ਵਾਲਾ, ਮਿਲ ਜਾਹ ਵੇ ਦਿਲਬਰਾ ਵਾਸਤਾ ਈ ।  
ਵਾਰਿਸ ਸ਼ਾਹ ਨਿਆਜ਼ ਦਾ ਫਰਜ਼ ਭਾਰਾ, ਸਿਰੋਂ ਲਾਹ ਵੇ ਦਿਲਬਰਾ ਵਾਸਤਾ ਈ ।

(ਵੇ=ਓ, ਝਾਕ=ਆਸ, ਚੱਕਰ ਘਤ=ਕੁੰਡਲੀ ਮਾਰਕੇ, ਮੂੰਹ ਵਿੱਚ ਘਾਹ ਲੈ ਕੇ=  
ਮੇਰਾ ਵਾਸਤਾ ਹੈ, ਨਿਆਜ਼=ਨਮਾਜ਼, ਆਜਜ਼ੀ)

### 503. ਸਹਿਤੀ

ਲੈ ਕੇ ਸੋਹਣੀ ਮੋਹਣੀ ਇੰਦਰਾਈ, ਮਿਰਗ-ਨੈਣੀ ਨੂੰ ਜਾਇਕੇ ਘੱਲਨੀ ਹਾਂ ।  
ਤੇਰੀਆਂ ਅਜਮਤਾਂ ਵੇਖ ਕੇ ਪੀਰ ਮੀਆਂ, ਬਾਂਦੀ ਹੋਇਕੇ ਘਰਾਂ ਨੂੰ ਚੱਲਨੀ ਹਾਂ ।  
ਪੀਰੀ ਪੀਰ ਦੀ ਵੇਖ ਮੁਰੀਦ ਹੋਈ, ਤੇਰੇ ਪੈਰ ਹੀ ਆਣ ਕੇ ਮੱਲਨੀ ਹਾਂ ।  
ਮੈਨੂੰ ਬਖਸ਼ ਮੁਰਾਦ ਬਲੇਚ ਸਾਈਆਂ, ਤੇਰੀਆਂ ਜੁੱਤੀਆਂ ਸਿਰੇ ਤੇ ਝੱਲਨੀ ਹਾਂ ।  
ਵਾਰਿਸ ਸ਼ਾਹ ਕਰ ਤਰਕ ਬੁਰਿਆਈਆਂ, ਦੀ ਦਰਬਾਰ ਅੱਲਾਹ ਦਾ ਮੱਲਨੀ ਹਾਂ ।

(ਅਜਮਤ=ਵਡਿਆਈ, ਪੈਰ ਮੱਲਨੀ ਹਾਂ=ਪੈਰਾਂ ਵਿੱਚ ਬਹਿੰਦੀ ਹਾਂ, ਸਰਨ  
ਆਉਂਦੀ ਹਾਂ, ਝੱਲਨੀ ਹਾਂ=ਸਹਿੰਦੀ ਹਾਂ)

### 504. ਸਹਿਤੀ ਦਾ ਹੀਰ ਨੂੰ

ਸਹਿਤੀ ਜਾਇਕੇ ਹੀਰ ਨੂੰ ਕੇਲ ਬਹਿ ਕੇ, ਭੇਤ ਯਾਰ ਦਾ ਸੱਭ ਸਮਝਾਇਆ ਈ ।  
ਜਿਹਨੂੰ ਮਾਰ ਕੇ ਘਰੋਂ ਫਕੀਰ ਕੀਤੇ, ਉਹ ਜੋਗੀੜਾ ਹੋਇਕੇ ਆਇਆ ਈ ।  
ਉਹਨੂੰ ਠਗ ਕੇ ਮਹੀਂ ਚਰਾਇ ਲਈਉ, ਏਥੇ ਆਇਕੇ ਰੰਗ ਵਟਾਇਆ ਈ ।  
ਤੇਰੇ ਨੈਣਾਂ ਨੇ ਚਾਇ ਮਲੰਗ ਕੀਤਾ, ਮਨੇ ਓਸ ਨੂੰ ਚਾਇ ਭੁਲਾਇਆ ਈ ।  
ਉਹ ਤੇ ਕੰਨ ਪੜਾਇਕੇ ਵਣ ਲੱਥਾ, ਆਪ ਵਹੁਟੜੀ ਆਣ ਸਦਾਇਆ ਈ ।  
ਆਪ ਹੋ ਜੁਲੈਖਾ ਦੇ ਵਾਂਗ ਸੱਚੀ, ਉਹਨੂੰ ਯੂਸਫ ਚਾਇ ਬਣਾਇਆ ਈ ।  
ਕੀਤੇ ਕੋਲ ਇਕਰਾਰ ਵਸਾਰ ਸਾਰੇ, ਆਣ ਸੈਦੇ ਨੂੰ ਕੰਤ ਬਣਾਇਆ ਈ ।  
ਹੋਇਆ ਚਾਕ ਪਿੰਡੇ ਮਲੀ ਫਾਕ ਰਾਂਝੇ, ਕੰਨ ਪਾੜ ਕੇ ਹਾਲ ਵਣਜਾਇਆ ਈ ।  
ਦੇਣੇਦਾਰ ਮਵਾਸ ਹੋ ਵਿਹਰ ਬੈਠੀ, ਲਹਿਣੇਦਾਰ ਹੀ ਅੱਕ ਕੇ ਆਇਆ ਈ ।  
ਗਾਲੀਂ ਦੇ ਕੇ ਵਿਹੜਿਉ ਕਢ ਉਸ ਨੂੰ, ਕਲ੍ਹ ਮੇਲ੍ਹਿਆਂ ਨਾਲ ਕੁਟਾਇਆ ਈ ।  
ਹੋ ਜਾਏ ਨਿਹਾਲ ਜੇ ਕਰੋਂ ਜ਼ਿਆਰਤ, ਤੈਨੂੰ ਬਾਗ਼ ਵਿੱਚ ਓਸ ਬੁਲਾਇਆ ਈ ।  
ਜ਼ਿਆਰਤ ਮਰਦ ਕੁੱਫਾਰਤ ਹੋਣ ਇਸ਼ਾਜਾਂ, ਨੂਰ ਫੱਕਰ ਦਾ ਵੇਖਨਾ ਆਇਆ ਈ ।  
ਬਹੁਤ ਜੁਹਦ ਕੀਤਾ ਮਿਲੇ ਪੀਰ ਪੰਜੇ, ਮੈਨੂੰ ਕਸਫ ਵੀ ਜੋਰ ਵਿਖਾਇਆ ਈ ।  
ਝੱਬ ਨਜ਼ਰ ਲੈ ਕੇ ਮਿਲ ਹੋ ਰਈਅਤ, ਫ਼ੈਜਦਾਰ ਬਹਾਲ ਹੋ ਆਇਆ ਈ ।  
ਉਹਦੀ ਨਜ਼ਾ ਤੂੰ ਆਬੋਹਿਆਤ ਉਸ ਦਾ, ਕੇਹਾ ਭਾਬੀਏ ਝਗੜਾ ਲਇਆ ਈ ।  
ਚਾਕ ਲਾਇਕੇ ਕੰਨ ਪੜਾਇਉ ਨੀ, ਨੈਣਾਂ ਵਾਲੀਏ ਗ਼ੈਬ ਕਿਉ ਚਾਇਆ ਈ ।  
ਬਚੇ ਉਹ ਫਕੀਰਾਂ ਥੋਂ ਹੀਰ ਕੁੜੀਏ, ਹੱਥ ਬੰਨ੍ਹ ਕੇ ਜਿਨ੍ਹਾਂ ਬਖਸ਼ਾਇਆ ਈ ।  
ਇੱਕੇ ਮਾਰ ਜਾਸੀ ਇੱਕੇ ਤਾਰ ਜਾਸੀ, ਇਹ ਮੀਂਹ ਅਨਿਆਉਂਦਾ ਆਇਆ ਈ ।  
ਅਮਲ ਫ਼ੈਤ ਤੇ ਵੱਡੀ ਦਸਤਾਰ ਫੁੱਲੀ, ਕੇਹਾ ਭੀਲ ਦਾ ਸਾਂਗ ਬਣਾਇਆ ਈ ।  
ਵਾਰਿਸ ਕੋਲ ਭੁਲਾਇਕੇ ਕੇ ਖੇਡ ਰੁੱਧੋ, ਕੇਹਾ ਨਵਾਂ ਮਖੌਲ ਜਗਾਇਆ ਈ ।

(ਵਣ ਲੱਥਾ=ਜੰਗਲ ਵਿੱਚ ਡੇਰਾ ਲਾ ਲਿਆ , ਜੁਲੈਖਾ ਅਤੇ ਯੂਸਫ=ਯੂਸਫ  
ਅਤੇ ਜੁਲੈਖਾ ਦੀ ਕਹਾਣੀ ਕੁਰਾਨ ਸ਼ਰੀਫ ਵਿੱਚ ਵੀ ਆਉਂਦੀ ਹੈ । ਯੂਸਫ ਯਾਕੂਬ  
ਦਾ ਪੁੱਤਰ ਅਤੇ ਇਬਰਾਹੀਮ ਦਾ ਪੜੋਤਾ ਸੀ । ਯੂਸਫ ਬਹੁਤ ਸੁੰਦਰ ਸੀ ।  
ਉਸਦੇ ਮਤੇਰ ਭਰਾਵਾਂ ਨੇ ਈਰਖਾ ਨਾਲ ਉਸ ਨੂੰ ਜੰਗਲ ਦੇ ਇੱਕ ਅੰਨ੍ਹੇ ਖੂਹ ਵਿੱਚ  
ਸੁੱਟ ਦਿੱਤਾ ਅਤੇ ਯਾਕੂਬ ਕੋਲ ਝੂਠ ਕਹਿ ਦਿੱਤਾ ਕਿ ਉਸ ਨੂੰ ਜੰਗਲੀ ਦਰਿੰਦੇ ਲੈ

ਗਏ। ਯੂਸਫ ਨੂੰ ਕੋਲੋਂ ਲੰਘਦੇ ਵਪਾਰੀਆਂ ਦੇ ਕਾਫਲੇ ਨੇ ਖੂਹੋਂ ਕੱਢ ਕੇ ਮਿਸਰ ਵਿੱਚ ਮੰਡੀ ਵਿੱਚ ਲਿਜਾ ਕੇ ਇੱਕ ਗੁਲਾਮ ਵਜੋਂ ਵੇਚ ਦਿੱਤਾ। ਉਥੇ ਦੀ ਇੱਕ ਇਸਤਰੀ ਜੁਲੈਖਾ ਨੇ ਉਸ ਉੱਤੇ ਮੋਹਤ ਹੋਕੇ ਉਸ ਨਾਲ ਆਯੋਗ ਸਬੰਧ ਸਥਾਪਤ ਕਰਨੇ ਚਾਹੇ ਐਪਰ ਯੂਸਫ ਨਾ ਮੰਨਿਆ। ਜੁਲੈਖਾ ਨੇ ਦੋਸ਼ ਲਾਕੇ ਯੂਸਫ ਨੂੰ ਕੈਦ ਕਰਵਾ ਦਿੱਤਾ। ਯੂਸਫ ਨੂੰ ਸੁਫਨਿਆਂ ਦੇ ਠੀਕ ਅਰਥ ਕੱਢਣੇ ਆਉਂਦੇ ਸਨ। ਕੈਦ 'ਚੋਂ ਛੱਡੇ ਜਾਣ ਪਿੱਛੋਂ ਉਹ ਮਿਸਰ ਦਾ ਚੰਗਾ ਵਜ਼ੀਰ ਤੇ ਫੇਰ ਰਾਜਾ ਬਣਿਆ। ਭੁਖੇ ਮਰਦੇ ਮੰਗਣ ਆਏ ਆਪਣੇ ਉਨ੍ਹਾਂ ਭਰਾਵਾਂ ਦੀ ਵੀ ਮਦਦ ਕੀਤੀ ਜੋ ਉਹਨੂੰ ਖੂਹ ਵਿੱਚ ਸੁੱਟ ਗਏ ਸਨ, ਮਵਾਸ= ਬਾਗੀਆਂ ਦਾ ਡੇਰਾ, ਜ਼ਿਆਰਤ=ਦੀਦਾਰ, ਜ਼ਿਆਰਤ ਮਰਦ ਕੁੱਫ਼ਾਰਤ ਹੋਣ ਇਸ਼ਯਾਂ =ਮਰਦਾਂ ਦਾ ਦੀਦਾਰ ਕਰਨ ਨਾਲ ਗੁਨਾਹ ਧੋ ਹੋ ਜਾਂਦੇ ਹਨ, ਜੁਹਦ= ਪਰਹੇਜ਼ਗਾਰੀ, ਝੱਬ=ਛੇਤੀ, ਨਜ਼ਰ ਲੈ ਕੇ =ਨਵੇਂ ਲੱਗੇ ਫ਼ੌਜਦਾਰ ਕੋਲ ਨਜ਼ਰਾਨਾ ਲੈ ਕੇ, ਗਲ ਵਿੱਚ ਪਰਨਾ ਪਾ ਕੇ ਹਾਜ਼ਰ ਹੁੰਦੇ ਸਨ, ਨਜ਼ਾ=ਮਰਨ ਵੇਲਾ)

### 505. ਹੀਰ

ਹੀਰ ਆਖਿਆ ਜਾਇਕੇ ਖੇਲੂ ਬੁੱਕਲ, ਉਹਦੇ ਵੇਸ ਨੂੰ ਫੂਕ ਵਿਖਾਵਨੀ ਹਾਂ। ਨੈਣਾਂ ਚਾੜ੍ਹ ਕੇ ਸਾਣ ਤੇ ਕਰਾਂ ਪੁਰਜੇ, ਕਤਲ ਆਸ਼ਕਾਂ ਦੇ ਉੱਤੇ ਧਾਵਨੀ ਹਾਂ। ਅੱਗੇ ਚਾਕ ਸੀ ਫ਼ਾਕ ਕਰ ਸਾੜ ਸੁੱਟਾਂ, ਉਹਦੇ ਇਸ਼ਕ ਨੂੰ ਸਿਕਲ ਚੜ੍ਹਾਵਨੀ ਹਾਂ। ਉਹਦੇ ਪੈਰਾਂ ਦੀ ਖ਼ਾਕ ਹੈ ਜਾਨ ਮੇਰੀ, ਸਾਰੀ ਸੱਚ ਦੀ ਨਿਸ਼ਾ ਦੇ ਆਵਨੀ ਹਾਂ। ਮੋਇਆ ਪਿਆ ਹੈ ਨਾਲ ਫ਼ਿਰਾਕ ਰਾਂਝਾ, ਈਸਾ ਵਾਂਗ ਮੁੜ ਫੇਰ ਜੀਵਾਵਨੀ ਹਾਂ। ਵਾਰਿਸ ਸ਼ਾਹ ਪਤੰਗ ਨੂੰ ਸਮ੍ਹਾਂ ਵਾਂਗੂੰ, ਅੰਗ ਲਾਇਕੇ ਸਾੜ ਵਿਖਾਵਨੀ ਹਾਂ।

(ਸਿਕਲ ਚੜ੍ਹਾਉਣਾ=ਚਮਕਾਉਣਾ, ਤੇਜ਼ ਕਰਨਾ, ਨਿਸ਼ਾ=ਯਕੀਨ, ਈਸਾ=ਮਸੀਹ ਵਾਂਗੂੰ ਦੂਜੀ ਵਾਰ ਜਿਉਂਦਾ ਕਰਦੀ ਹਾਂ, ਪਤੰਗ=ਪਰਵਾਨਾ, ਭੰਬਟ)

### 506. ਹੀਰ ਸਜ ਕੇ ਕਾਲੇ ਬਾਗ਼ ਨੂੰ ਗਈ

ਹੀਰ ਨ੍ਹਾਇਕੇ ਪੱਟ ਦਾ ਪਹਿਨ ਤੇਵਰ, ਵਾਲੀਂ ਇਤਰ ਫਲੇਲ ਮਲਾਂਵਦੀ ਹੈ। ਵਲ ਪਾਇਕੇ ਮੀਢੀਆਂ ਖੂਨੀਆਂ ਨੂੰ, ਗੋਰੇ ਮੁਖ ਤੇ ਜੁਲਫ਼ ਪਲਮਾਂਵਦੀ ਹੈ। ਕੱਜਲ ਭਿੰਨੜੇ ਨੈਣ ਅਪਰਾਧ ਲੱਥੇ, ਦੇਵੇਂ ਹੁਸਨ ਦੇ ਕਟਕ ਲੈ ਧਾਂਵਦੀ ਹੈ। ਮਲ ਵਟਣਾ ਹੇਠਾਂ ਤੇ ਲਾ ਸੁਰਖੀ, ਨਵਾਂ ਲੋੜ ਤੇ ਲੋੜ ਚੜ੍ਹਾਂਵਦੀ ਹੈ। ਸਿਰੀਸਾਫ਼ ਸੰਦਾ ਭੇਫਨ ਸੁੰਹਦਾ ਸੀ, ਕੰਨੀਂ ਬੁੱਕ ਬੁੱਕ ਵਾਲੀਆਂ ਪਾਂਵਦੀ ਹੈ। ਕੀਮਖ਼ਾਬ ਦੀ ਚੇਲੜੀ ਹਿੱਕ ਪੈਧੀ, ਮਾਂਗ ਚੌਕ ਲੈ ਤੋੜ ਵਲਾਂਵਦੀ ਹੈ। ਘੱਤ ਝਾਂਜਰਾਂ ਲੋੜ ਦੇ ਸਿਰੇ ਚੜ੍ਹ ਕੇ, ਹੀਰ ਸਿਆਲ ਲਟਕਦੀ ਆਂਵਦੀ ਹੈ। ਟਿੱਕਾਬੰਦਲੀ ਬਣੀ ਹੈ ਨਾਲ ਲੂਹਲਾਂ, ਵਾਂਗ ਮੇਰ ਦੇ ਪਾਇਲਾਂ ਪਾਂਵਦੀ ਹੈ। ਹਾਥੀ ਮਸਤ ਛੁੱਟਾ ਛਣਾ ਛਣਾ ਛਣਕੇ, ਕਤਲ ਆਮ ਖ਼ਲਕਤ ਹੁੰਦੀ ਆਂਵਦੀ ਹੈ। ਕਦੀ ਕਢ ਕੇ ਘੁੰਢ ਲੋੜਾ ਦੋਂਦੀ, ਕਦੀ ਖੇਲੂ ਕੇ ਮਾਰ ਮੁਕਾਂਵਦੀ ਹੈ। ਘੁੰਢ ਲਾਹ ਕੇ ਲਟਕ ਵਿਖਾ ਸਾਰੀ, ਜੱਟੀ ਰੁੱਠੜਾ ਯਾਰ ਮਨਾਂਵਦੀ ਹੈ। ਵਾਰਿਸ ਮਾਲ ਦੇ ਨੂੰ ਸੱਭਾ ਖੇਲੂ ਦੈਲਤ, ਵੱਖੇ ਵੱਖ ਕਰ ਚਾਇ ਵਿਖਾਂਵਦੀ ਹੈ। ਵਾਰਿਸ ਸ਼ਾਹ ਸ਼ਾਹ ਪਰੀ ਦੀ ਨਜ਼ਰ ਚੜ੍ਹਿਆ, ਖ਼ਲਕਤ ਸੈਫੀਆਂ ਫੂਕਣੇ ਆਂਵਦੀ ਹੈ।

(ਤੇਵਰ=ਸੂਟ, ਤਿਉਰ, ਪਲਮਾਂਵਦੀ=ਖਿਲਾਰਦੀ, ਭੇਫਨ=ਪੁਸ਼ਾਕ, ਬੁਕ ਬੁਕ ਬਾਲੀਆਂ=ਢੇਰ ਸਾਰੀਆਂ ਬਾਲੀਆਂ, ਕੀਮਖ਼ਾਬ=ਇੱਕ ਕਪੜਾ, ਪੈਧੀ=ਪਾਈ,

ਪਹਿਨੀ, ਟਿੱਕਾ ਬੰਦਲੀ=ਮੱਥੇ ਦੇ ਗਹਿਣੇ, ਲਟਕ=ਸ਼ਾਨ, ਸੈਫੀਆਂ ਫੂਕਣ=ਜਾਦੂ ਕਰਨੇ)

### 507. ਰਾਂਝੇ ਨੇ ਹੀਰ ਨੂੰ ਵੇਖਣਾ

ਰਾਂਝਾ ਵੇਖ ਕੇ ਆਖਦਾ ਪਰੀ ਕੋਈ, ਇੱਕੋ ਭਾਵੇਂ ਤਾਂ ਹੀਰ ਸਿਆਲ ਹੋਵੇ। ਕੋਈ ਹੂਹ ਕਿ ਮੋਹਣੀ ਇੰਦਰਾਣੀ, ਹੀਰ ਹੋਵੇ ਤਾਂ ਸਈਆਂ ਦੇ ਨਾਲ ਹੋਵੇ। ਨੇੜੇ ਆ ਕੇ ਕਾਲਜੇ ਧਾਹ ਗਿਉਸ, ਜਿਵੇਂ ਮਸਤ ਕੋਈ ਨਸ਼ੇ ਨਾਲ ਹੋਵੇ। ਰਾਂਝਾ ਆਖਦਾ ਅਬਰ ਬਹਾਰ ਆਇਆ, ਬੋਲਾ ਜੰਗਲਾ ਲਾਲੇ ਹੀ ਲਾਲ ਹੋਵੇ। ਹਾਠ ਜੋੜ ਕੇ ਬੱਦਲਾਂ ਰਾਂਝ ਬੱਧੀ, ਵੇਖਾਂ ਕੇਹੜਾ ਦੇਸ ਨਿਹਾਲ ਹੋਵੇ। ਚਮਕੀ ਲੈਲਾਤੁਲਕਦਰ ਸਿਆਹ ਸ਼ਬ ਥੀਂ, ਜਿਸ ਤੇ ਪਵੇਗੀ ਨਜ਼ਰ ਨਿਹਾਲ ਹੋਵੇ। ਡੌਲ ਢਾਲ ਤੇ ਚਾਲ ਦੀ ਲਟਕ ਸੁੰਦਰ, ਜੇਹਾ ਪੇਖਣੇ ਦਾ ਕੋਈ ਖਿਆਲ ਹੋਵੇ। ਯਾਰ ਸੋਈ ਮਹਿਬੂਬ ਥੋਂ ਫਿਦਾ ਹੋਵੇ, ਜੀਉ ਸੋਈ ਜੇ ਮੁਰਸ਼ਦਾਂ ਨਾਲ ਹੋਵੇ। ਵਾਰਿਸ ਸ਼ਾਹ ਆਇ ਚੰਬੜੀ ਰਾਂਝਣੇ ਨੂੰ, ਜੇਹਾ ਗਧੇ ਦੇ ਗਲੇ ਵਿੱਚ ਲਾਲ ਹੋਵੇ।

(ਬਹਾਰ=ਬਸੰਤ, ਅਬਰ ਬਹਾਰ=ਖੁਸ਼ੀਆਂ ਦਾ ਮੰਚ, ਜੰਗਲਾ ਬੋਲਾ=ਜੰਗਲ ਬੋਲਾ, ਹਰ ਪਾਸੇ, ਹਾਠ ਜੋੜ=ਘਟਾ ਵਾਂਗੂ ਜੁੜ ਕੇ, ਲੈਲਾਤੁਲ ਕਦਰ=ਨਸੀਬਾਂ ਵਾਲੀ ਰਾਤ, ਸਿਆਹ ਸ਼ਬ=ਕਾਲੀ ਰਾਤ, ਗਧੇ ਦੇ ਗਲ ਵਿੱਚ ਲਾਲ=ਰਾਂਝਾ ਫਕੀਰ ਬਣ ਕੇ ਬਦ ਸੂਰਤ ਲਗਦਾ ਸੀ। ਹੀਰ ਪੂਰੀ ਬਣ ਠਣ ਕੇ ਆਈ ਸੀ)

### 508. ਇੱਕ ਦੂਜੇ ਨਾਲ ਮੁਲਾਕਾਤ

ਘੁੰਢ ਲਾਹ ਕੇ ਹੀਰ ਦੀਦਾਰ ਦਿੱਤਾ, ਰਹਿਆ ਹੋਸ਼ ਨਾ, ਅਕਲ ਥੀਂ ਤਾਕ ਕੀਤਾ। ਲੰਕ ਬਾਗ਼ ਦੀ ਪਰੀ ਨੇ ਝਾਕ ਦੇ ਕੇ, ਸੀਨਾ ਪਾੜ ਕੇ ਚਾਕ ਦਾ ਚਾਕ ਕੀਤਾ। ਬੰਨ੍ਹ ਮਾਪਿਆਂ ਜ਼ਾਲਮਾਂ ਟੇਰ ਦਿੱਤੀ, ਤੇਰੇ ਇਸ਼ਕ ਨੇ ਮਾਰ ਕੇ ਖ਼ਾਕ ਕੀਤਾ। ਮਾਂ ਬਾਪ ਤੇ ਅੰਗ ਭੁਲਾ ਬੈਠੀ, ਅਸਾਂ ਚਾਕ ਨੂੰ ਆਪਣਾ ਸਾਕ ਕੀਤਾ। ਤੇਰੇ ਬਾਝ ਨਾ ਕਿਸੇ ਨੂੰ ਅੰਗ ਲਾਇਆ, ਸੀਨਾ ਸਾੜ ਕੇ ਬਿਰਹੋਂ ਨੇ ਖ਼ਾਕ ਕੀਤਾ। ਵੇਖ ਨਵੀਂ ਨਰੇਈ ਅਮਾਨ ਤੇਰੀ, ਸ਼ਾਹਦ ਹਾਲ ਦਾ ਮੈਂ ਰਬ ਪਾਕ ਕੀਤਾ। ਅੱਲਾਹ ਜਾਣਦਾ ਹੈ ਏਨ੍ਹਾਂ ਆਸ਼ਕਾਂ ਨੇ, ਮਜੇ ਜੈਕ ਨੂੰ ਚਾਇ ਤਲਾਕ ਕੀਤਾ। ਵਾਰਿਸ ਸ਼ਾਹ ਲੈ ਚਲਣਾ ਤੁਸਾਂ ਸਾਨੂੰ, ਕਿਸ ਵਾਸਤੇ ਜੀਉ ਗ਼ਮਨਾਕ ਕੀਤਾ।

(ਅਕਲ ਥੀਂ ਤਾਕ ਕੀਤਾ=ਹੋਸ਼ ਜਾਂਦੀ ਰਹੀ, ਚਾਕ ਕੀਤਾ=ਚੀਰ ਦਿੱਤਾ, ਖ਼ਾਕ ਕੀਤਾ=ਮਿੱਟੀ ਵਿੱਚ ਰਲਾ ਦਿੱਤਾ, ਅਮਾਨ=ਅਮਾਨਤ, ਸ਼ਾਹਦ=ਗਵਾਹ, ਤਲਾਕ ਕੀਤਾ=ਜੁਦਾ ਕੀਤਾ)

### 509. ਰਾਂਝਾ

ਚੌਧਰਾਈਆਂ ਛੱਡ ਕੇ ਚਾਕ ਬਣੇ, ਮਹੀਂ ਚਾਰ ਕੇ ਅੰਤ ਨੂੰ ਚੋਰ ਹੋਏ। ਕੋਲ ਕਵਾਰੀਆਂ ਦੇ ਲੋੜੇ ਮਾਰੀਆਂ ਦੇ, ਅਲੋਹਾਰੀਆਂ ਦੇ ਹੋਰੇ ਹੋਰ ਹੋਏ। ਮਾਂ ਬਾਪ ਇਕਰਾਰ ਕਰ ਕੋਲ ਹਾਰੇ, ਕੰਮ ਖੇੜਿਆਂ ਦੇ ਜੋਰੇ ਜੋਰ ਹੋਏ। ਰਾਹ ਸੱਚ ਦੇ ਤੇ ਕਦਮ ਧਰਨ ਨਾਹੀਂ, ਜਿਨ੍ਹਾਂ ਖੋਟਿਆਂ ਦੇ ਮਨ ਖੋਰ ਹੋਏ। ਤੇਰੇ ਵਾਸਤੇ ਮਿਲੀ ਹਾਂ ਕਢ ਦੇਸੋਂ, ਅਸੀਂ ਆਪਣੇ ਦੇਸ ਦੇ ਚੋਰ ਹੋਏ। ਵਾਰਿਸ ਸ਼ਾਹ ਨਾ ਅਕਲ ਨਾ ਹੋਸ਼ ਰਹਿਆ, ਮਾਰੇ ਹੀਰ ਦੇ ਸਿਹਰ ਦੇ ਮੋਰ ਹੋਏ।

(ਅਲੋਹਾਰੀ=ਕੁਆਰੀ ਮੁਟਿਆਰ ਜਿਹੜੀ ਮਰਦ ਦੇ ਛੂਹਣ ਨਾਲ ਬੇਕਰਾਰ ਵੀ ਹੋਵੇ ਪਰ ਚਾਹੁੰਦੀ ਵੀ ਹੋਵੇ ਕਿ ਉਹ ਉਹਨੂੰ ਛੋੜੇ ਵੀ, ਸਿਰ ਨਾਲ ਮੋਰ ਹੋਏ=ਜਾਦੂ ਨਾਲ ਮੋਰ ਬਣਾ ਦਿੱਤਾ ਹੈ ਅਤੇ ਨੱਚਦੇ ਫਿਰਦੇ ਹਾਂ)

## 510. ਹੀਰ

ਮਿਹਤਰ ਨੂਹ ਦਿਆਂ ਬੋਟਿਆਂ ਜਿੰਦ ਕੀਤੀ, ਡੁਬ ਮੇਏ ਨੇ ਛੱਡ ਮੁਹਾਣਿਆਂ ਨੂੰ ।  
ਯਾਕੂਬ ਦਿਆਂ ਪੁੱਤਰਾਂ ਜੁਲਮ ਕੀਤਾ, ਸੁਣਿਆ ਹੋਸੀਆ ਯੂਸੁਫ਼ੋ ਵਾਣਿਆਂ ਨੂੰ ।  
ਹਾਬੀਲ ਕਾਬੀਲ ਦੀ ਜੰਗ ਹੋਈ, ਛੱਡ ਗਏ ਨੇ ਕੁਤਬ ਟਿਕਾਣਿਆਂ ਨੂੰ ।  
ਜੇ ਮੈਂ ਜਾਣਦੀ ਮਾਪਿਆਂ ਬੰਨ੍ਹ ਦੇਈ, ਛੱਡ ਚਲਦੀ ਝੰਗ ਸਮਾਣਿਆਂ ਨੂੰ ।  
ਖਾਹਿਸ ਹੱਕ ਦੀ ਕਲਮ ਤਕਦੀਰ ਵੱਗੀ, ਮੇੜੇ ਕੈਣ ਅੱਲਾਹ ਦਿਆਂ ਭਾਣਿਆਂ ਨੂੰ ।  
ਕਿਸੇ ਤੱਤੜੇ ਵਖਤ ਸੀ ਨੇਹੁੰ ਲੱਗਾ, ਤੁਸਾਂ ਬੀਜਿਆ ਭੁੰਨਿਆਂ ਦਾਣਿਆਂ ਨੂੰ ।  
ਸਾਢੇ ਤਿੰਨ ਹੱਥ ਜਿਮੀਂ ਹੈ ਮਿਲਖ ਤੇਰੀ, ਵਲੋਂ ਕਾਸ ਨੂੰ ਏਡ ਵਲਾਣਿਆਂ ਨੂੰ ।  
ਗੁੰਗਾ ਨਹੀਂ ਕੁਰਾਨ ਦਾ ਹੋਇ ਰਾਫਿਜ਼, ਅੰਨ੍ਹਾ ਵੇਖਦਾ ਨਹੀਂ ਟਿਟਾਣਿਆਂ ਨੂੰ ।  
ਵਾਰਿਸ ਸ਼ਾਹ ਅੱਲਾਹ ਬਿਨ ਕੈਣ ਪੁੱਛੇ, ਪਿੱਛਾ ਟੁੱਟਿਆਂ ਅਤੇ ਨਮਾਣਿਆਂ ਨੂੰ ।

(ਮਿਹਤਰ=ਸਰਦਾਰ, ਮੁਹਾਣਿਆਂ=ਜਿਹੜੇ ਨੂਹ ਦੀ ਕਿਸਤੀ ਵਿੱਚ ਬੈਠੇ ਹੋਏ ਸਨ, ਵਾਣਾ=ਭੇਸ, ਹਾਬੀਲ, ਕਾਬੀਲ=ਦੇ ਭਾਈ ਅਪਣੇ ਕੁਤਬ ਭਾਵ ਅਪਣੇ ਟਿਕਾਣੇ ਰਹਿੰਦੇ ਪਰ ਦੋਨਾਂ ਭਰਾਵਾਂ ਨੇ ਆਪਣਾ ਅਸੂਲ ਛੱਡ ਦਿੱਤਾ। ਇੱਕ ਔਰਤ ਕਾਰਨ ਲੜਣ ਲੱਗੇ। ਹਜ਼ਰਤ ਆਦਮ ਨੇ ਸ਼ਰਤ ਲਾਈ ਹੋਈ ਸੀ ਕਿ ਜਿਹਦੀ ਨਿਆਜ਼ ਰੱਬ ਕਬੂਲ ਕਰ ਲਵੇ ਔਰਤ ਉਹਦੀ ਹੋ ਜਾਏਗੀ। ਰਬ ਨੇ ਹਾਬੀਲ ਦੀ ਨਿਆਜ਼ ਅਸਮਾਨੀ ਅੱਗ ਨਾਲ ਜਾਲ ਕੇ ਕਬੂਲ ਕਰ ਲਈ ਇਸ ਲਈ ਝਗੜਾ ਖਤਮ ਹੋ ਜਾਣਾ ਚਾਹੀਦਾ ਸੀ ਪਰ ਕਾਬੀਲ ਨੇ ਜਿੰਦ ਕੀਤੀ ਅਤੇ ਕਿਸੇ ਅਸੂਲ ਤੇ ਕਾਇਮ ਨਾ ਰਿਹਾ, ਟਿਟਾਹਣੇ=ਜੁਗਨੂੰ, ਸਾਢੇ ਤਿੰਨ ਹੱਥ ਥਾਂ=ਕਬਰ ਦੀ ਲੰਬਾਈ, ਪਿੱਛਾ ਟੁੱਟੇ=ਜਿਨ੍ਹਾਂ ਦੀ ਪੁਸ਼ਤ ਪਨਾਹ ਜਾਂ ਪਿੱਛਾ ਪੂਰਨ ਵਾਲਾ ਨਾ ਹੋਵੇ)

## 511. ਰਾਂਝਾ

ਤੇਰੇ ਮਾਪਿਆਂ ਸਾਕ ਕੁਥਾਂ ਕੀਤਾ, ਅਸੀਂ ਰੁਲਦੇ ਰਹਿ ਗਏ ਪਾਸਿਆਂ ਤੇ ।  
ਆਪੇ ਰੁਮਕ ਗਈ ਏਂ ਨਾਲ ਖੇੜਿਆਂ ਦੇ, ਸਾਡੀ ਗੱਲ ਗਵਾਈਆਂ ਹਾਸਿਆਂ ਤੇ ।  
ਸਾਨੂੰ ਮਾਰ ਕੇ ਹਾਲ ਬੇਹਾਲ ਕੀਤੇ, ਆਪ ਹੋਈ ਏਂ ਦਾਬਿਆਂ ਧਾਸਿਆਂ ਤੇ ।  
ਸਾਢੇ ਤਿੰਨ ਮਣ ਦਿਹ ਮੈਂ ਫਿਦਾ ਕੀਤੀ, ਅੰਤ ਹੋਈ ਹੈ ਤੇਲਿਆਂ ਮਾਸਿਆਂ ਤੇ ।  
ਸਸ ਪੰਜ ਬਾਰਾਂ ਦੱਸਣ ਤਿੰਨ ਕਾਣੇ, ਲਿਖੇ ਏਸ ਜਮਾਨੇ ਦੇ ਪਾਸਿਆਂ ਤੇ ।  
ਵਾਰਿਸ ਸ਼ਾਹ ਵਸਾਹ ਕੀ ਜਿੰਦਗੀ ਦਾ, ਸਾਡੀ ਉਮਰ ਹੈ ਨਕਸ਼ ਪਤਾਸਿਆਂ ਤੇ ।

(ਸਾਢੇ ਤਿੰਨ ਮਨ ਦੇਹ=ਮੋਟਾ ਤਾਜ਼ਾ, ਤੇਲੇ ਮਾਸੇ=ਬਹੁਤ ਕੰਮਜ਼ੋਰ, ਸਸ ਪੰਜ ਬਾਰਾਂ=ਛੱਕਾ ਤੇ ਪੈਂ ਬਾਰਾਂ, ਨਕਸ਼=ਲੀਕ, ਨਿਸ਼ਾਨ)

## 512. ਹੀਰ

ਜੇ ਕੇ ਏਸ ਜਹਾਨ ਤੇ ਆਦਮੀ ਹੈ, ਰੌਦਾ ਮਰੇਗਾ ਉਮਰ ਥੀਂ ਝੂਰਦਾ ਈ ।  
ਸਦਾ ਖੁਸ਼ੀ ਨਾਹੀਂ ਕਿਸੇ ਨਾਲ ਨਿਭਦੀ, ਏਹ ਜਿੰਦਗੀ ਨੇਸ ਜੰਬੂਰ ਦਾ ਈ ।  
ਬੰਦਾ ਜੀਵਣੇ ਦੀਆਂ ਨਿਤ ਕਰੇ ਆਸਾਂ, ਇਜ਼ਰਾਈਲ ਸਿਰੇ ਉੱਤੇ ਘੂਰਦਾ ਈ ।  
ਵਾਰਿਸ ਸ਼ਾਹ ਇਸ ਇਸ਼ਕ ਦੇ ਕਰਨਹਾਰਾ, ਵਾਲ ਵਾਲ ਤੇ ਖਾਰ ਖਜੂਰ ਦਾ ਈ ।

(ਨੇਸ=ਡੰਗ, ਜੰਬੂਰ=ਧਮੁੜੀ, ਭਰਿੰਡ, ਖਾਰ=ਕੰਡਾ)

## 513. ਹੀਰ ਨੇ ਜਾਣ ਦੀ ਆਗਿਆ ਮੰਗੀ

ਤੁਸੀਂ ਕਰੋ ਜੇ ਹੁਕਮ ਤਾਂ ਘਰ ਜਾਈਏ, ਨਾਲ ਸਹਿਤੀ ਦੇ ਸਾਜ਼ ਬਨਾਈਏ ਜੀ ।  
ਬਹਿਰ ਇਸ਼ਕ ਦਾ ਖੁਸ਼ਕ ਗ਼ਮ ਨਾਲ ਹੋਇਆ, ਮੀਂਹ ਅਕਲ ਦੇ ਨਾਲ ਭਰਾਈਏ ਜੀ ।  
ਕਿਵੇਂ ਕਰਾਂ ਕਸ਼ਾਇਸ਼ ਮੈਂ ਅਕਲ ਵਾਲੀ, ਤੇਰੇ ਇਸ਼ਕ ਦੀਆਂ ਪੂਰੀਆਂ ਪਾਈਏ ਜੀ ।  
ਜਾ ਤਿਆਰੀਆਂ ਟੁਰਨ ਦੀਆਂ ਝਬ ਕਰੀਏ, ਸਾਨੂੰ ਸੱਜਣੋਂ ਹੁਕਮ ਕਰਾਈਏ ਜੀ ।  
ਹਜ਼ਰਤ ਸੂਰਾ ਇਖਲਾਸ ਲਿਖ ਦੇਵੇ ਮੈਨੂੰ, ਫਾਲ ਕੁਰਾ ਨਜ਼ੂਮ ਦਾ ਪਾਈਏ ਜੀ ।  
ਖੇਲੋ ਫਾਲ-ਨਾਮਾ ਤੇ ਦੀਵਾਨ ਰਾਫਿਜ਼, ਵਾਰਿਸ ਸ਼ਾਹ ਥੀਂ ਫਾਲ ਕਢਾਈਏ ਜੀ ।

(ਸਾਜ਼ ਬਣਾਈਏ=ਘਾੜਤ ਘੜੀਏ, ਬਹਿਰ=ਸਾਗਰ, ਕਸ਼ਾਇਸ਼=ਖੇਲੁਣਾ, ਸੂਰਾ ਇਖਲਾਸ=ਇਹ ਸੂਰਾ ਤਿੰਨ ਬਾਰੀ ਪੜ੍ਹਨ ਤੇ ਸਾਰੀ ਕੁਰਾਨ ਦਾ ਸਵਾਬ ਮਿਲਦਾ ਹੈ ਅਤੇ ਈਮਾਨ ਤਾਜ਼ਾ ਰਹਿੰਦਾ ਹੈ, ਫਾਲ=ਸ਼ਗਨ, ਦੀਵਾਨ ਰਾਫਿਜ਼=ਦੀਵਾਨ ਰਾਫਿਜ਼ ਖੇਲੂ ਕੇ ਵੀ ਫਾਲ ਕੱਢਿਆ ਜਾਂਦਾ ਹੈ)

## 514. ਹੀਰ ਨੇ ਰਾਂਝੇ ਗਲ ਲੱਗਾਣਾ

ਅੱਵਲ ਪੈਰ ਪਕੜੇ ਇਅਤਕਾਦ ਕਰਕੇ, ਫੇਰ ਨਾਲ ਕਲੇਜੇ ਦੇ ਲੱਗ ਗਈ ।  
ਨਵਾਂ ਤੌਰ ਅਜੂਬੇ ਦਾ ਨਜ਼ਰ ਆਇਆ, ਵੇਖੇ ਜਲ ਪਤੰਗ ਤੇ ਅੱਗ ਗਈ ।  
ਕਿਹੀ ਲਗ ਗਈ ਚਿਣਗ ਜੱਗ ਗਈ, ਖਬਰ ਜੱਗ ਗਈ ਵੱਜ ਧਰੰਗ ਗਈ ।  
ਯਾਰੇ ਠਗਾਂ ਦੀ ਰਿਉੜੀ ਹੀਰ ਜੱਟੀ, ਮੂੰਹ ਲਗਦਿਆਂ ਯਾਰ ਨੂੰ ਠੱਗ ਗਈ ।  
ਲੱਗਾ ਮਸਤ ਹੋ ਕਮਲੀਆਂ ਕਰਨ ਗੱਲਾਂ, ਦੁਆ ਕਿਸੇ ਫਕੀਰ ਦੀ ਵੱਗ ਗਈ ।  
ਅੱਗੇ ਧੂੰਆਂ ਧੁਖੇਦੜਾ ਜੋਗੀੜੇ ਦਾ, ਉੱਤੇ ਫੂਕ ਕੇ ਝੁੰਗੜੇ ਅੱਗ ਗਈ ।  
ਯਾਰ ਯਾਰ ਦਾ ਬਾਗ ਵਿੱਚ ਮੇਲ ਹੋਇਆ, ਗੱਲ ਆਮ ਮਸ਼ਹੂਰ ਹੋ ਜੱਗ ਗਈ ।  
ਵਾਰਿਸ ਤਰੁਟਿਆਂ ਨੂੰ ਰਬ ਮੇਲਦਾ ਏ, ਵੇਖੇ ਕਮਲੜੇ ਨੂੰ ਪਰੀ ਲੱਗ ਗਈ ।

(ਇਅਤਕਾਦ=ਯਕੀਨ, ਵੱਜ ਧਰੰਗ ਗਈ=ਨਗਾਰਾ ਵਜ ਗਿਆ, ਠਗਾਂ ਦੀ ਰਿਉੜੀ=ਨਸ਼ੇ ਵਾਲੀ ਰਿਉੜੀ, ਤਰੁਟਿਆਂ=ਜੁਦਾ ਹੋਇਆਂ, ਵਿਛੁੜਿਆਂ)

## 515. ਹੀਰ ਤੇ ਸਹਿਤੀ ਦੇ ਸਵਾਲ ਜਵਾਬ

ਹੀਰ ਹੋ ਰੁਖਸਤ ਰਾਂਝੇ ਯਾਰ ਕੇਲੋਂ, ਆਖੇ ਸਹਿਤੀਏ ਮਤਾ ਪਕਾਈਏ ਨੀ ।  
ਠੂਠਾ ਭੰਨ ਫਕੀਰ ਨੂੰ ਕੱਢਿਆ ਸੀ, ਕਿਵੇਂ ਓਸ ਨੂੰ ਖੈਰ ਭੀ ਪਾਈਏ ਨੀ ।  
ਵਹਿਣ ਲੋੜੁ ਪਿਆ ਬੋੜਾ ਸੁਹਦਿਆਂ ਦਾ, ਨਾਲ ਕਰਮ ਦੇ ਬੰਨੜੇ ਲਾਈਏ ਨੀ ।  
ਮੇਰੇ ਵਾਸਤੇ ਓਸ ਨੇ ਲਏ ਤਰਲੇ, ਕਿਵੇਂ ਓਸ ਦੀ ਆਸ ਪੁਜਾਈਏ ਨੀ ।  
ਤੈਨੂੰ ਮਿਲੇ ਮੁਰਾਦ ਤੇ ਅਸਾਂ ਮਾਰੀ, ਦੇਵੇਂ ਆਪਣੇ ਯਾਰ ਹੰਢਾਈਏ ਨੀ ।  
ਰਾਂਝਾ ਕੰਨ ਪੜਾ ਫਕੀਰ ਹੋਇਆ, ਸਿਰ ਓਸ ਦੇ ਵਾਰੀ ਚੜ੍ਹਾਈਏ ਨੀ ।

ਬਾਕੀ ਉਮਰ ਰੰਝੇਟੇ ਦੇ ਨਾਲ ਜਾਲਾਂ, ਕਿਵੇਂ ਸਹਿਤੀਏ ਡੋਲ ਬਣਾਈਏ ਨੀ ।  
 ਹੋਇਆ ਮੇਲ ਜਾਂ ਚਿਰੀ ਵਿਛੁੰਨਿਆਂ ਦਾ, ਯਾਰ ਰੱਜ ਕੇ ਗਲੇ ਲਗਾਈਏ ਨੀ ।  
 ਜੀਉ ਆਸ਼ਕਾਂ ਦਾ ਅਰਸ਼ ਰੱਬ ਦਾ ਹੈ, ਕਿਵੇਂ ਓਸ ਨੂੰ ਠੰਢ ਪਵਾਈਏ ਨੀ ।  
 ਕੋਈ ਰੋਜ਼ ਦਾ ਹੁਸਨ ਪਰਾਹੁਣਾ ਈ, ਮਜ਼ੇ ਖੂਬੀਆਂ ਨਾਲ ਹੰਢਾਈਏ ਨੀ ।  
 ਸੈਤਾਨ ਦੀਆਂ ਅਸੀਂ ਉਸਤਾਦ ਰੰਨਾਂ, ਕੋਈ ਆਉ ਖਾਂ ਮਕਰ ਫੈਲਾਈਏ ਨੀ ।  
 ਬਾਗ਼ ਜਾਂਦੀਆਂ ਅਸੀਂ ਨਾ ਸੁੰਹਦੀਆਂ ਹਾਂ, ਕਿਵੇਂ ਯਾਰ ਨੂੰ ਘਰੀਂ ਲਿਆਈਏ ਨੀ ।  
 ਗਲ ਘੱਤ ਪੱਲਾ ਮੂੰਹ ਘਾਹ ਲੈ ਕੇ, ਪੈਰੀਂ ਲੱਗ ਕੇ ਪੀਰ ਮਨਾਈਏ ਨੀ ।  
 ਵਾਰਿਸ ਸ਼ਾਹ ਗੁਨਾਹਾਂ ਦੇ ਅਸੀਂ ਲੱਦੇ, ਚਲੇ ਕੁੱਲ ਤਕਸੀਰ ਬਖਸ਼ਾਈਏ ਨੀ ।

(ਵਾਰੀ ਚੜ੍ਹਾਈਏ=ਖੇਲ ਕੇ ਬਾਜ਼ੀ ਚੜ੍ਹਾਈਏਉਹਦੇ ਸਿਰ ਅਹਿਸਾਨ ਕਰੀਏ,  
 ਡੋਲ=ਤਰੀਕਾ, ਪੀਰ ਮਨਾਈਏ=ਤਿੰਨੇ ਗੱਲਾਂ ਸੁਲਾਹ ਕਰਨ ਵਾਲੀਆਂ ਹਨ:  
 ਗਲ ਵਿੱਚ ਪੱਲਾ ਪਾਉਣਾ, ਮੂੰਹ ਵਿੱਚ ਘਾਹ ਲੈਣਾ, ਪੈਰੀਂ ਲੱਗਣਾ)

## 516. ਸਹਿਤੀ

ਅੱਗੋਂ ਰਾਇਬਾਂ ਸੈਰਫਾਂ ਬੋਲੀਆਂ ਨੇ, ਕੇਹਾ ਭਾਬੀਏ ਨੀ ਮੱਥਾ ਖੇੜਿਆ ਈ ।  
 ਭਾਬੀ ਆਖ ਕੀ ਲਧੀਉ ਟਹਿਕ ਆਈਏਂ, ਸੋਇਨ ਚਿੜੀ ਵਾਂਗੂੰ ਰੰਗ ਫੇਰਿਆ ਈ ।  
 ਮੇਈ ਗਈ ਸੈਂ ਜਿਉਂਦੀ ਆ ਵੜੀਏਂ, ਸੱਚ ਆਖ ਕੀ ਸਹਿਜ ਸਹੋੜਿਆ ਈ ।  
 ਅੱਜ ਰੰਗ ਤੇਰਾ ਭਲਾ ਨਜ਼ਰ ਆਇਆ, ਸਭੇ ਸੁਖ ਤੇ ਦੁਖ ਨਿਬੋੜਿਆ ਈ ।  
 ਨੈਣ ਸ਼ੇਖ ਹੋਏ ਰੰਗ ਚਮਕ ਆਇਆ, ਕੋਈ ਜੋਬਨੇ ਦਾ ਖੂਹ ਗੋੜਿਆ ਈ ।  
 ਆਸ਼ਕ ਮਸਤ ਹਾਥੀ ਭਾਵੇਂ ਬਾਗ਼ ਵਾਲਾ, ਤੇਰੀ ਸੰਗਲੀ ਨਾਲ ਖਹੋੜਿਆ ਈ ।  
 ਕਦਮ ਚੁਸਤ ਤੇ ਸਾਫ਼ ਕਨੈਤੀਆਂ ਨੇ, ਹੱਕ ਚਾਬਕ ਅਸਵਾਰ ਨੇ ਫੇਰਿਆ ਈ ।  
 ਵਾਰਿਸ ਸ਼ਾਹ ਅੱਜ ਹੁਸਨ ਮੈਦਾਨ ਚੜ੍ਹ ਕੇ, ਘੋੜਾ ਸ਼ਾਹ ਅਸਵਾਰ ਨੇ ਫੇਰਿਆ ਈ ।

(ਰਾਇਬਾਂ, ਸੈਰਫਾਂ=ਵੇਖਣ ਪਰਖਣ ਵਾਲੀਆਂ ਗੁਆਂਢੀ ਔਰਤਾਂ, ਕਨੈਤੀਆਂ=ਕੰਨ,  
 ਲਧੀਉ=ਲਭਿਉ)

## 517. ਤਥਾ

ਨੈਣ ਮਸਤ ਗੱਲਾਂ ਤੇਰੀਆਂ ਲਾਲ ਹੋਈਆਂ, ਡੁੱਕਾਂ ਭੰਨ ਚੋਲੀ ਵਿੱਚ ਟੇਲੀਆਂ ਨੀ ।  
 ਕਿਸੇ ਹਿਕ ਤੇਰੀ ਨਾਲ ਹਿਕ ਜੋੜੀ, ਪੇਡੂ ਨਾਲ ਵਲੂੰਧਰਾਂ ਮੇਲੀਆਂ ਨੀ ।  
 ਕਿਸੇ ਅੰਬ ਤੇਰੇ ਅੱਜ ਚੂਪ ਲਏ, ਤਿਲ ਪੀੜ ਕਢੇ ਜਿਵੇਂ ਤੇਲੀਆਂ ਨੀ ।  
 ਤੇਰਾ ਕਿਸੇ ਨਢੇ ਨਾਲ ਮੇਲ ਹੋਇਆ, ਧਾਰਾਂ ਕਜਲੇ ਦੀਆਂ ਸੁਰਮੀਲੀਆਂ ਨੀ ।  
 ਤੇਰੀਆਂ ਗੱਲਾਂ ਤੇ ਦੰਦਾਂ ਦੇ ਦਾਗ਼ ਦਿੱਸਣ, ਅੱਜ ਸੋਧੀਆਂ ਠਾਕਰਾਂ ਚੋਲੀਆਂ ਨੀ ।  
 ਅੱਜ ਨਹੀਂ ਇਆਲੀਆਂ ਖਬਰ ਲੱਧੀ, ਬਘਿਆੜਾਂ ਨੇ ਰੋਲੀਆਂ ਛੇਲੀਆਂ ਨੀ ।  
 ਅੱਜ ਖੇੜਿਆਂ ਨੇ ਨਾਲ ਮਸਤੀਆਂ ਦੇ, ਹਾਥੀਵਾਨਾਂ ਨੇ ਹਥਣੀਆਂ ਪੇਲੀਆਂ ਨੀ ।  
 ਛੁੱਟਾ ਝਾਜਰਾਂ ਬਾਗ਼ ਦੇ ਸੁਫੇ ਵਿੱਚੋਂ, ਗਾਹ ਕੱਢੀਆਂ ਸਭ ਹਵੇਲੀਆਂ ਨੀ ।  
 ਥੱਕ ਹੁੱਟ ਕੇ ਘਰਕਦੀ ਆਣ ਪਈਏਂ, ਵਾਰਿਸ ਮੁੱਠੀਆਂ ਭਰਨ ਸਹੋਲੀਆਂ ਨੀ ।

(ਡੁੱਕਾਂ=ਹਥੇਲੀਆਂ, ਟੇਲੀਆਂ=ਘਿਸਰੀਆਂ, ਛੇਲੀ=ਬਕਰੀ ਦੀ ਬੱਚੀ, ਮੇਮਨੀ,  
 ਸੁਫੇ=ਦਾਲਾਨ, ਗਾਹ ਕੱਢੀਆਂ=ਗਾਹ ਦਿੱਤੀਆਂ)

## 518. ਤਥਾ

ਸਭੇ ਮਲ ਦਲ ਸੁਟੀਏਂ ਵਾਂਗ ਫੁੱਲਾਂ, ਝੋਕਾਂ ਤੇਰੀਆਂ ਮਾਣੀਆਂ ਬੋਲੀਆਂ ਨੇ ।  
 ਕਿਸੇ ਜ਼ੋਮ ਭਰੇ ਫੜ ਨੱਪੀਏਂ ਤੂੰ, ਧੜਕੇ ਕਾਲਜਾ ਪੱਦੀਆਂ ਤ੍ਰੇਲੀਆਂ ਨੇ ।  
 ਵੀਰਾਂ ਵਹੁਟੀਆਂ ਦਾ ਖੁੱਲ੍ਹਾ ਅੱਜ ਬਾਰਾ, ਕੱਤਾਂ ਰਾਵੀਆਂ ਢਾਹ ਕੇ ਮੇਲੀਆਂ ਨੇ ।  
 ਕਿਸੇ ਲਈ ਉਸ਼ਨਾਕ ਨੇ ਜਿਤ ਬਾਜ਼ੀ, ਪਾਸਾ ਲਾਇਕੇ ਬਾਜ਼ੀਆਂ ਖੇਲੀਆਂ ਨੇ ।  
 ਸੂਬਾਦਾਰ ਨੇ ਕਿਲੇ ਨੂੰ ਢੇ ਤੋਪਾਂ, ਕਰਕੇ ਜ਼ੋਰ ਸਭ ਰਈਅਤਾਂ ਮੇਲੀਆਂ ਨੇ ।

(ਜ਼ੋਮ=ਜੋਸ਼, ਤ੍ਰੇਲੀ=ਪਸੀਨਾ, ਵੀਰ ਵਹੁਟੀ=ਬੀਰ ਬਹੁਟੀ, ਚੀਚ ਵਹੁਟੀ,  
 ਬਾਰਾ ਖੁਲ੍ਹਾ=ਮੁਸਕਲ ਸੌਖੀ ਹੋਈ, ਜ਼ੋਰ=ਅਪਣੇ ਥੱਲੇ ਕਰਕੇ)

## 519. ਤਥਾ

ਜਿਵੇਂ ਸੋਹਣੇ ਆਦਮੀ ਫਿਰਨ ਬਾਹਰ, ਕਿਚਰਕ ਦੋਲਤਾਂ ਰਹਿਣ ਛੁਪਾਈਆਂ ਨੇ ।  
 ਅੱਜ ਭਾਵੇਂ ਤਾਂ ਬਾਗ਼ ਵਿੱਚ ਈਦ ਹੋਈ, ਖਾਧੀਆਂ ਭੁਖਿਆਂ ਨੇ ਮਠਿਆਈਆਂ ਨੇ ।  
 ਅੱਜ ਕਈਆਂ ਦੇ ਦਿਲਾਂ ਦੀ ਆਸ ਪੁੰਨੀ, ਜਮ ਜਮ ਜਾਣ ਬਾਗ਼ੀਂ ਭਰਜਾਈਆਂ ਨੇ ।  
 ਵਸੇ ਬਾਗ਼ ਜੁੱਗਾਂ ਤਾਈਂ ਸਣੇ ਭਾਬੀ, ਜਿੱਥੇ ਪੀਣ ਫ਼ਕੀਰ ਮਲਾਈਆਂ ਨੇ ।  
 ਖ਼ਾਕ ਤੋਦਿਆਂ ਤੇ ਵੱਡੇ ਤੀਰ ਛੁੱਟੇ, ਤੀਰ ਅੰਦਾਜ਼ਾਂ ਨੇ ਕਾਨੀਆਂ ਲਾਈਆਂ ਨੇ ।  
 ਅੱਜ ਜੇ ਕੋਈ ਬਾਗ਼ ਵਿੱਚ ਜਾ ਵੜਿਆ, ਮੂੰਹੋਂ ਮੰਗੀਆਂ ਦੋਲਤਾਂ ਪਾਈਆਂ ਨੇ ।  
 ਪਾਣੀ ਬਾਝ ਸੁੱਕੀ ਦਾੜ੍ਹੀ ਖੇੜਿਆਂ ਦੀ, ਅੱਜ ਮੂੰਨ ਕਢੀ ਦੇਹਾਂ ਨਾਈਆਂ ਨੇ ।  
 ਸਿਆਹ ਭੌਰ ਹੋਈਆਂ ਚਸ਼ਮਾਂ ਪਿਆਰਿਆਂ ਦੀਆਂ, ਭਰ ਭਰ ਪਾਉਂਦੇ ਰਹੇ  
 ਸਲਾਈਆਂ ਨੇ ।

ਅੱਜ ਆਬਦਾਰੀ ਚੜ੍ਹੀ ਮੋਤੀਆਂ ਨੂੰ, ਜੀਉ ਆਈਆਂ ਭਾਬੀਆਂ ਆਈਆਂ ਨੇ ।  
 ਵਾਰਿਸ ਸ਼ਾਹ ਹੁਣ ਪਾਣੀਆਂ ਜ਼ੋਰ ਕੀਤਾ, ਬਹੁਤ ਖੁਸ਼ੀ ਕੀਤੀ ਮੁਰਗ਼ਾਈਆਂ ਨੇ ।

(ਕਿਚਰਕ=ਕਿੰਨੀ ਦੇਰ ਤੱਕ, ਪੁੰਨੀ=ਪੁੱਗੀ, ਖ਼ਾਕ ਤੋਦੇ=ਮਿੱਟੀ ਦੇ ਧੈੜੇ,  
 ਛੈਲੇ=ਛੈਲਾ ਦਾ ਬਹੁ-ਵਚਨ, ਗਭਰੂ, ਆਬਦਾਰੀ=ਚਮਕ, ਜੀਉ ਆਈਆਂ=  
 ਮਨਪਸੰਦ)

## 520. ਤਥਾ

ਤੇਰੇ ਚੰਬੇ ਦੇ ਸਿਹਰੇ ਹੁਸਨ ਵਾਲੇ, ਅੱਜ ਕਿਸੇ ਉਸ਼ਨਾਕ ਨੇ ਲੁੱਟ ਲਏ ।  
 ਤੇਰੇ ਸੀਨੇ ਨੂੰ ਕਿਸੇ ਟਟੋਲਿਆ ਈ, ਨਾਫੇ ਮੁਸਕ ਵਾਲੇ ਦੇਵੇਂ ਪੁਟ ਲਏ ।  
 ਜਿਹੜੇ ਨਿਤ ਨਿਸ਼ਾਨ ਛੁਪਾਂਵਦੀ ਸੈਂ, ਕਿਸੇ ਤੀਰ ਅੰਦਾਜ਼ ਨੇ ਚੁੱਟ ਲਏ ।  
 ਕਿਸੇ ਹਿਕ ਤੇਰੀ ਨਾਲ ਹਿਕ ਜੋੜੀ, ਵਿੱਚੋਂ ਫੁੱਲ ਗੁਲਾਬ ਦੇ ਘੁਟ ਲਏ ।  
 ਕਿਸੇ ਹੇ ਬੇਦਰਦ ਕਸ਼ੀਸ਼ ਦਿੱਤੀ, ਬੰਦ ਬੰਦ ਕਮਾਨ ਦੇ ਤਰੁਟ ਗਏ ।  
 ਆਖ ਕਿਨ੍ਹਾਂ ਫੁਲੇਲਿਆਂ ਪੀੜੀਏਂ ਤੂੰ, ਇਤਰ ਕੱਢ ਕੇ ਫੇਗ ਨੂੰ ਸੱਟ ਗਏ ।

(ਨਾਫਾ=ਪੁੰਨੀ, ਮੁਸਕ=ਕਸਤੂਰੀ, ਚੁੱਟ=ਚੁੰਡ, ਕਸ਼ੀਸ਼=ਖਿਚ, ਕਸ਼ਿਸ਼,  
 ਫੇਗ=ਖੁਸ਼ਕ ਗੁੱਦਾ)



## 521. ਤਥਾ

ਤੇਰੀ ਗਾਧੀ ਨੂੰ ਅੱਜ ਕਿਸੇ ਧੱਕਿਆ ਈ, ਕਿਸੇ ਅੱਜ ਤੇਰਾ ਖੂਹਾ ਗੋੜਿਆ ਈ ।  
ਲਾਇਆ ਰੰਗ ਨਿਸੰਗ ਮਲੰਗ ਭਾਵੇਂ, ਅੱਗ ਨਾਲ ਤੇਰੇ ਅੰਗ ਭੇੜਿਆ ਈ ।  
ਲਾਹ ਚੱਪਣੀ ਦੁੱਧ ਦੀ ਦੇਗਰੀ ਦੀ, ਕਿਸੇ ਅੱਜ ਮਲਾਈ ਨੂੰ ਛੇੜਿਆ ਈ ।  
ਸੁਰਮੇਦਾਨੀ ਦਾ ਲਾਹ ਬਰੇਚਨਾ ਨੀ, ਸੁਰਮੇ ਸੁਰਮਚੂ ਕਿਸੇ ਲਿਬੇੜਿਆ ਈ ।  
ਵਾਰਿਸ ਸਾਹ ਤੈਨੂੰ ਪਿੱਛੋਂ ਆਇ ਮਿਲਿਆ, ਇੱਕੋ ਨਵਾਂ ਹੀ ਕੋਈ ਸਹੇੜਿਆ ਈ ।

(ਨਿਸੰਗ=ਬਿਨਾ ਸੰਗ ਦੇ, ਮਲੰਗ=ਫੱਕਰ, ਦੇਗਰੀ=ਪਤੀਲੀ, ਬਰੇਚਨਾ=ਢੱਕਣ)

## 522. ਤਥਾ

ਭਾਬੀ ਅੱਜ ਜੇਬਨ ਤੇਰੇ ਲਹਿਰ ਦਿੱਤੀ, ਜਿਵੇਂ ਨਦੀ ਦਾ ਨੀਰ ਉੱਛੱਲਿਆ ਈ ।  
ਤੇਰੀ ਚੇਲੀ ਦੀਆਂ ਢਿੱਲੀਆਂ ਹੈਣ ਤਈਆਂ, ਤੈਨੂੰ ਕਿਸੇ ਮਹਿਬੂਬ ਪਥੱਲਿਆ ਈ ।  
ਕੁਫਲ ਜੰਦਰੇ ਤੇੜ ਕੇ ਚੇਰ ਵੜਿਆ, ਅੱਜ ਬੀੜਾ ਕਸਤੂਰੀ ਦਾ ਹੱਲਿਆ ਈ ।  
ਸੂਹਾ ਅੰਗਰਾ ਲਹਿਰਾਂ ਦੇ ਨਾਲ ਉਡੇ, ਬੇਕਬੰਦ ਦੇ-ਚੰਦ ਹੋ ਚੱਲਿਆ ਈ ।  
ਸੁਰਖੀ ਹੇਠਾਂ ਦੀ ਕਿਸੇ ਨੇ ਚੂਪ ਲਈ, ਅੰਬ ਸੱਖਣਾਂ ਮੇੜ ਕੇ ਘੱਲਿਆ ਈ ।  
ਕਸਤੂਰੀ ਦੇ ਮਿਰਗ ਜਿਸ ਢਾਹ ਲਏ, ਕੋਈ ਵੱਡਾ ਹੋੜੀ ਆ ਮਿਲਿਆ ਈ ।

(ਕੁਫਲ=ਜਿੰਦਰਾ, ਬੀੜਾ=ਢੱਕਣ, ਬੇਕਬੰਦ=ਗਿਲਾਫ਼, ਸੱਖਣਾਂ=ਖਾਲੀ,  
ਹੋੜੀ=ਸ਼ਿਕਾਰੀ)

## 523. ਤਥਾ

ਤੇਰੇ ਸਿਆਹ ਤਤੇਲੜੇ ਕੱਜਲੇ ਦੇ, ਠੇਡੀ ਅਤੇ ਗੱਲ੍ਹਾਂ ਉਤੇ ਗੁੰਮ ਗਏ ।  
ਤੇਰੇ ਫੁਲ ਗੁਲਾਬ ਦੇ ਲਾਲ ਹੋਏ, ਕਿਸੇ ਘੋਰ ਕੇ ਰਾਹ ਵਿੱਚ ਦੁੰਮ ਲਏ ।  
ਤੇਰੇ ਖਾਚੇ ਇਹ ਸੱਕਰ ਪਾਰਿਆਂ ਦੇ, ਹੱਥ ਮਾਰ ਕੇ ਭੁੱਖਿਆਂ ਲੁੰਮ ਲਏ ।  
ਧਾੜਾ ਮਾਰ ਕੇ ਧਾੜਵੀ ਮੇਵਿਆਂ ਦੇ, ਚੱਲੇ ਝਾੜ ਬੂਟੇ ਕਿਤੇ ਗੁੰਮ ਗਏ ।  
ਵੱਡੇ ਵਣਜ ਹੋਏ ਅੱਜ ਜੇਬਨਾਂ ਦੇ, ਕੋਈ ਨਵੇਂ ਵਣਜਾਰੇ ਘੁੰਮ ਗਏ ।  
ਕੋਈ ਧੋਬੀ ਵਲਾਇਤੋਂ ਆ ਲੱਥਾ, ਸਰੀ ਸਾਫ਼ ਦੇ ਥਾਨ ਚੜ੍ਹ ਖੁੰਮ ਗਏ ।  
ਤੇਰੀ ਚੇਲੀ ਵਲੁੰਧਰੀ ਸਣੇ ਸੀਨੇ, ਪੱਜੇ ਤੂੰਬਿਆਂ ਨੂੰ ਜਿਵੇਂ ਤੁੰਮ ਗਏ ।  
ਖੇੜੇ ਕਾਬਲੀ ਕੁੱਤਿਆਂ ਵਾਂਗ ਏਥੇ, ਵਢਵਾਇ ਕੇ ਕੰਨ ਤੇ ਦੁੰਮ ਗਏ ।  
ਵਾਰਿਸ ਸਾਹ ਅਚੰਬੜਾ ਨਵਾਂ ਹੋਇਆ, ਸੁੱਤੇ ਪਾਹਰੂ ਨੂੰ ਚੇਰ ਟੁੰਮ ਗਏ ।

(ਤਤੇਲੜੇ=ਆਪ ਬਣਾਇਆ ਤਿਲ, ਖਾਚੇ=ਮਠਿਆਈਆ ਵੇਚਣ ਵਾਲੇ  
ਦੁਕਾਨਦਾਰਾਂ ਦੇ ਵੱਡੇ ਥਾਲ, ਲੁੰਮ ਲਏ=ਝਪਟੀ ਮਾਰ ਕੇ ਖੋਹ ਲਏ, ਦੁੰਮ=  
ਪੂਛ, ਅਚੰਬੜਾ=ਅਚੰਬਾ, ਪਾਹਰੂ=ਪਹਿਰੇਦਾਰ)

(ਤਿਉਰ ਲਾਲ=ਲਾਲ ਰੰਗ ਦੇ ਸੂਟ, ਉਲੰਬੜਾ=ਲਾਟ, ਉਲਾਂਭੜਾ=ਮਿਹਣਾ,  
ਤਤਾਰਚਾ=ਬਰਫੀ, ਬੁੰਬਾ=ਫੁਹਾਰਾ)<sup>527</sup>

## 524. ਤਥਾ

ਕਿਸੇ ਕੋਰੇ ਨਪੀੜੇਨੇ ਪੀੜੀਏਂ ਤੂੰ, ਤੇਰਾ ਰੰਗ ਹੈ ਤੇਰੀ ਦੇ ਫੁੱਲ ਦਾ ਨੀ ।  
ਢਾਕਾਂ ਤੇਰੀਆਂ ਕਿਸੇ ਮਰੇੜੀਆਂ ਨੇ, ਇਹ ਤਾਂ ਕੰਮ ਹੋਇਆ ਹਿਲਜੁੱਲ ਦਾ ਨੀ ।  
ਤੇਰਾ ਲੱਕ ਕਿਸੇ ਪਾਇਮਾਲ ਕੀਤਾ, ਢੱਗਾ ਜੇਤਰੇ ਜਿਵੇਂ ਹੈ ਘੁੱਲਦਾ ਨੀ ।  
ਵਾਰਿਸ ਸਾਹ ਮੀਆਂ ਇਹ ਦੁਆ ਮੰਗੋ, ਖੁੱਲ੍ਹ ਜਾਏ ਬਾਰਾ ਅੱਜ ਕੁੱਲ ਦਾ ਨੀ ।

(ਤੇਰੀ ਦੇ ਫੁੱਲ ਦਾ=ਪੀਲਾ, ਪਾਇਮਾਲ=ਪੈਰਾਂ ਥੱਲੇ ਮਿੱਧਿਆ, ਬਾਰਾ ਖੁਲ੍ਹ  
ਜਾਏ=ਕੰਮ ਬਣ ਜਾਵੇ, ਕੁੱਲ=ਸਾਰਿਆਂ ਦਾ)

## 525. ਗੀਰ

ਪਰਨੇਹਾਂ ਦਾ ਮੈਨੂੰ ਅਸਰ ਹੋਇਆ, ਰੰਗ ਜ਼ਰਦ ਹੋਇਆ ਏਸੇ ਵਾਸਤੇ ਨੀ ।  
ਛਾਪਾਂ ਖੁੱਭ ਗਈਆਂ ਗੱਲ੍ਹਾਂ ਮੇਰੀਆਂ ਤੇ, ਦਾਗ਼ ਲਾਲ ਪਏ ਏਸੇ ਵਾਸਤੇ ਨੀ ।  
ਕੱਟੇ ਜਾਂਦੇ ਨੂੰ ਭਜ ਕੇ ਮਿਲੀ ਸਾਂ ਮੈਂ, ਤਾਈਆਂ ਢਿੱਲੀਆਂ ਨੇ ਏਸੇ ਵਾਸਤੇ ਨੀ ।  
ਚੁੰਨੀ ਅਥਰੂ ਡੁੱਲ੍ਹੇ ਸਨ ਮੁਖੜੇ ਤੇ, ਘੁਲ ਗਏ ਤਤੇਲੜੇ ਪਾਸਤੇ ਨੀ ।  
ਮੂਧੀ ਪਈ ਬਨੇਰੇ ਤੇ ਵੇਖਦੀ ਸਾਂ, ਪੇਡੂ ਲਾਲ ਹੋਏ ਏਸੇ ਵਾਸਤੇ ਨੀ ।  
ਸੁਰਖਸ਼ੀ ਹੇਠਾਂ ਦੀ ਆਪ ਮੈਂ ਚੂਪ ਲਈ, ਰੰਗ ਉਡ ਗਿਆ ਏਸੇ ਵਾਸਤੇ ਨੀ ।  
ਕੱਟਾ ਘੁਟਿਆ ਵਿੱਚ ਗਲਵੱਕੜੀ ਦੇ, ਡੁੱਕਾਂ ਲਾਲ ਹੋਈਆਂ ਏਸੇ ਵਾਸਤੇ ਨੀ ।  
ਮੇਰੇ ਪੇਡੂ ਨੂੰ ਕੱਟੇ ਨੇ ਢੁੱਡ ਮਾਰੀ, ਲਾਸਾਂ ਬਖਲਾਂ ਦੀਆਂ ਮੇਰੇ ਮਾਸ ਤੇ ਨੀ ।  
ਹੋਰ ਪੁਛ ਵਾਰਿਸ ਮੈਂ ਗ਼ਰੀਬਣੀ ਨੂੰ, ਕੀ ਆਖਦੇ ਲੋਕ ਮੁਹਾਸਤੇ ਨੀ ।

(ਪਰਨੇਹਾਂ=ਪੀਲੀਆ, ਯਰਕਾਨ, ਜ਼ਰਦ=ਪੀਲਾ, ਛਾਪਾਂ=ਮੁੰਦੀਆਂ,  
ਚੁੰਨੀ=ਰੋਈ, ਪੇਡੂ=ਧੁੰਨੀ ਤੋਂ ਥੱਲੇ ਦਾ ਢਿਡ)

## 526. ਸਹਿਤੀ

ਭਾਬੀ ਅੱਖੀਆਂ ਦੇ ਰੰਗ ਰੱਤ ਵੰਨੇ, ਤੈਨੂੰ ਹੁਸਨ ਚੜ੍ਹਿਆ ਅਨਿਆਉਂਦਾ ਨੀ ।  
ਅੱਜ ਧਿਆਨ ਤੇਰਾ ਆਸਮਾਨ ਉੱਤੇ, ਤੈਨੂੰ ਆਦਮੀ ਨਜ਼ਰ ਨਾ ਆਉਂਦਾ ਨੀ ।  
ਤੇਰੇ ਸੁਰਮੇ ਦੀਆਂ ਧਾਰੀਆਂ ਦੌੜ ਰਹੀਆਂ, ਜਿਵੇਂ ਕਾਟਕੂ ਮਾਲ ਤੇ ਧਾਉਂਦਾ ਨੀ ।  
ਰਾਜਪੂਤ ਮੈਦਾਨ ਵਿੱਚ ਲੜਣ ਤੇਗਾਂ, ਅੱਗੇ ਢਾਡੀਆਂ ਦਾ ਪੁੱਤ ਗਾਉਂਦਾ ਨੀ ।  
ਰੁਖ ਹੋਰ ਦਾ ਹੋਰ ਹੈ ਅੱਜ ਵਾਰਿਸ, ਚਾਲਾ ਨਵਾਂ ਕੋਈ ਨਜ਼ਰ ਆਉਂਦਾ ਨੀ ।

(ਕਾਟਕੂ=ਧਾੜਵੀ)

## 527. ਗੀਰ

ਮੁੱਠੀ ਮੁੱਠੀ ਮੈਨੂੰ ਕੋਈ ਅਸਰ ਹੋਇਆ, ਅੱਜ ਕੰਮ ਤੇ ਜੀਉ ਨਾ ਲਗਦਾ ਨੀ ।  
ਭੁੱਲੀ ਵਿਸਰੀ ਬੂਟੀ ਉਲੰਘ ਆਈ, ਇੱਕੋ ਪਿਆ ਭੁਲਾਵੜਾ ਠੱਗ ਦਾ ਨੀ ।  
ਤੇਵਰ ਲਾਲ ਮੈਨੂੰ ਅੱਜ ਖੇੜਿਆਂ ਦਾ, ਜਿਵੇਂ ਲੱਗੇ ਉਲੰਬੜਾ ਅੱਗ ਦਾ ਨੀ ।  
ਅੱਜ ਯਾਦ ਆਏ ਮੈਨੂੰ ਸੇਈ ਸੱਜਣ, ਜੈਦਾ ਮਗਰ ਉਲਾਂਭੜਾ ਜੱਗ ਦਾ ਨੀ ।  
ਖੁਲ੍ਹ ਖੁਲ੍ਹ ਜਾਂਦੇ ਬੰਦ ਚੇਲੜੀ ਦੇ, ਅੱਜ ਗਲੇ ਮੇਰੇ ਕੋਈ ਲੱਗਦਾ ਨੀ ।  
ਘਰ ਬਾਰ ਵਿੱਚੋਂ ਡਰਨ ਆਂਵਦਾ ਹੈ, ਜਿਵੇਂ ਕਿਸੇ ਤਤਾਰਚਾ ਵੱਗਦਾ ਨੀ ।  
ਇੱਕੋ ਜੇਬਨੇ ਦੀ ਨਈਂ ਨੇ ਠਾਠ ਦਿੱਤੀ, ਬੁੰਬਾ ਆਂਵਦਾ ਪਾਣੀ ਤੇ ਝੱਗਦਾ ਨੀ ।  
ਵਾਰਿਸ ਸਾਹ ਬੁਲਾਉ ਨਾ ਮੂਲ ਮੈਨੂੰ, ਸਾਨੂੰ ਭਲਾ ਨਾਹੀਂ ਕੋਈ ਲੱਗਦਾ ਨੀ ।

## 528. ਸਹਿਤੀ

ਅੱਜ ਕਿਸੇ ਭਾਬੀ ਤੇਰੇ ਨਾਲ ਕੀਤੀ, ਚੇਰ ਯਾਰ ਫੜੇ ਗੁਨਾਹਗਾਰੀਆਂ ਨੂੰ ।  
ਭਾਬੀ ਅੱਜ ਤੇਰੀ ਗੱਲ ਉਹ ਬਣੀ, ਦੁੱਧ ਹੱਥ ਲੱਗਾ ਦੁਧਾਧਾਰੀਆਂ ਨੂੰ ।  
ਤੇਰੇ ਨੈਣਾਂ ਦੀਆਂ ਨੇਕਾਂ ਦੇ ਖਤ ਬਣਦੇ, ਵਾਢ ਮਿਲੀ ਹੈ ਜਿਵੇਂ ਕਟਾਰੀਆਂ ਨੂੰ ।  
ਹੁਕਮ ਹੋਰ ਦਾ ਹੋਰ ਅੱਜ ਹੋ ਗਿਆ, ਅੱਜ ਮਿਲੀ ਪੰਜਾਬ ਕੰਧਾਰੀਆਂ ਨੂੰ ।  
ਤੇਰੇ ਜੇਬਨੇ ਦਾ ਰੰਗ ਕਿਸੇ ਲੁਟਿਆ, ਹਨੂਮਾਨ ਜਿਉਂ ਲੰਕ ਅਟਾਰੀਆਂ ਨੂੰ ।  
ਹੱਥ ਲੱਗ ਗਈ ਏਂ ਕਿਸੇ ਯਾਰ ਤਾਈਂ, ਜਿਵੇਂ ਕਸਤੂਰੀ ਦਾ ਭਾਅ ਵਪਾਰੀਆਂ ਨੂੰ ।  
ਤੇਰੀ ਤੱਕੜੀ ਦੀਆਂ ਕਸਾਂ ਢਿਲੀਆਂ ਨੇ, ਕਿਸੇ ਤੋਲਿਆ ਲੱਗ ਸੁਪਾਰੀਆਂ ਨੂੰ ।  
ਜਿਹੜੇ ਨਿੱਤ ਸਵਾਹ ਵਿੱਚ ਲੇਟਦੇ ਸਨ, ਅਜ ਲੈ ਬੈਠੇ ਸਰਦਾਰੀਆਂ ਨੂੰ ।  
ਅੱਜ ਸਿਕਦਿਆਂ ਕਵਾਰੀਆਂ ਕਰਮ ਖੁਲ੍ਹੇ, ਨਿਤ ਢੂੰਡਦੇ ਸਨ ਜਿਹੜੇ ਯਾਰੀਆਂ ਨੂੰ ।  
ਚੂੜੇ ਬੀੜੇ ਤੇ ਚੌੜ ਸਿੰਗਾਰ ਹੋਏ, ਠੋਕਰ ਲਗ ਗਈ ਮਨਿਆਰੀਆਂ ਨੂੰ ।  
ਵਾਰਿਸ ਸ਼ਾਹ ਜਿਨ੍ਹਾਂ ਮਲੇ ਇਤਰ ਸੀਸੇ, ਉਹਨਾਂ ਕੀ ਕਰਨਾ ਫ਼ੈਜਦਾਰੀਆਂ ਨੂੰ ।

(ਦੁਧਾ ਧਾਰੀ=ਜਿਹੜੇ ਕੇਵਲ ਦੁੱਧ ਹੀ ਪੀਂਦੇ ਹਨ, ਵਾਢ=ਕੱਟਣ ਦੀ ਸ਼ਖ਼ਤੀ, ਅੱਜ ਮਿਲੀ .. ਕੰਧਾਰੀਆਂ ਨੂੰ=ਨਾਦਰ ਸ਼ਾਹ 1739 ਈ ਦੇ ਹਮਲੇ ਵਿੱਚ ਕੋਹਨੂਰ ਹੀਰਾ ਅਤੇ ਤਖ਼ਤ ਤਾਉਸ ਲੁਟ ਕੇ ਕੰਧਾਰ ਲੈ ਗਿਆ ਸੀ, ਦਿੱਲੀ ਵੀ ਪੰਜਾਬ ਵਿੱਚ ਸ਼ਾਮਲ ਸੀ, ਸੁਆਹ ਲਟੋਂਦੇ=ਮੰਦੇ ਹਾਲੀਂ ਸਨ, ਸਿਕਦਿਆਂ=ਤਰਸਦਿਆਂ)

## 529. ਹੀਰ

ਕੇਹੀ ਛਿੰਜ ਘੱਤੀ ਅੱਜ ਤੁਸਾਂ ਭੈਣਾਂ, ਖੁਆਰ ਕੀਤਾ ਜੇ ਮੈਂ ਨਿੱਘਰ ਜਾਂਦੜੀ ਨੂੰ ।  
ਭੱਈਆਂ ਪਿੱਟੜੀ ਕਦੇ ਮੈਂ ਗਈ ਕਿਧਰੇ, ਕਿਉ ਰਵਾਇਆ ਜੇ ਮੁਣਸ ਖਾਂਦੜੀ ਨੂੰ ।  
ਛੱਜ ਛਾਣਨੀ ਘੱਤ ਉਡਾਇਆ ਜੇ, ਮਾਪੇ ਪਿੱਟੜੀ ਤੇ ਲੁੜ੍ਹ ਜਾਂਦੜੀ ਨੂੰ ।  
ਵਾਰਿਸ ਸ਼ਾਹ ਦੇ ਢਿਡ ਵਿੱਚ ਸੂਲ ਹੁੰਦਾ, ਸੱਦਣ ਗਈ ਸਾਂ ਮੈਂ ਕਿਸੇ ਮਾਂਦਰੀ ਨੂੰ ।

(ਛਿੰਜ ਘੱਤੀ=ਰੋਲਾ ਪਾਇਆ, ਛੱਜ ਛਾਣਨੀ ਘੱਤ ਉਡਾਇਆ=ਬਹੁਤ ਬਦਨਾਮੀ ਕੀਤੀ)

## 530. ਸਹਿਤੀ

ਕਿਸੇ ਹੋ ਬੇਦਰਦ ਲਗਾਮ ਦਿੱਤੀ, ਅੱਡੀਆਂ ਵੱਖੀਆਂ ਵਿੱਚ ਚੁਭਾਈਆਂ ਨੇ ।  
ਢਿੱਲਿਆਂ ਹੋ ਕੇ ਕਿਸੇ ਮੈਦਾਨ ਦਿੱਤਾ, ਲਈਆਂ ਕਿਸੇ ਮਹਿਬੂਬ ਸਫ਼ਾਈਆਂ ਨੇ ।  
ਸਿਆਹ ਕਾਲਾ ਹੇਠਾਂ ਤੇ ਲਹੂ ਲੱਗਾ, ਕਿਸੇ ਨੀਲੀ ਨੂੰ ਠੋਕਰਾਂ ਲਾਈਆਂ ਨੇ ।  
ਵਾਰਿਸ ਸ਼ਾਹ ਮੀਆਂ ਹੋਈ ਹੋ ਰਹੀ, ਹੁਣ ਕੇਹੀਆਂ ਰਿੱਕਤਾਂ ਚਾਈਆਂ ਨੇ ।

(ਮੈਦਾਨ ਦਿੱਤਾ=ਅੱਗੇ ਵਧਣ ਦਾ ਮੌਕਾ ਦਿੱਤਾ, ਨੀਲੀ=ਨੀਲੀ ਘੋੜੀ, ਠੋਕਰਾਂ=ਅੱਡੀ ਲਾਈ)

## 531. ਹੀਰ

ਲੁੜ੍ਹ ਗਈ ਜੇ ਮੈਂ ਧਰਤ ਪਾਟ ਚੱਲੀ, ਕੁੜੀਆਂ ਪਿੰਡ ਦੀਆਂ ਅੱਜ ਦੀਵਾਨੀਆਂ ਨੇ ।  
ਚੇਚੇ ਲਾਉਂਦੀਆਂ ਧੀਆਂ ਪਰਾਈਆਂ ਨੂੰ, ਬੇਦਰਦ ਤੇ ਅੰਤ ਬੇਗਾਨੀਆਂ ਨੇ ।  
ਮੈਂ ਬੇਦੇਸੜੀ ਅਤੇ ਬੇਖਬਰ ਤਾਈਂ, ਰੰਗ ਰੰਗ ਦੀਆਂ ਲਾਂਦੀਆਂ ਕਾਨੀਆਂ ਨੇ ।  
ਮਸਤ ਫਿਰਨ ਉਤਮਾਦ ਦੇ ਨਾਲ ਭਰੀਆਂ, ਟੇਢੀ ਚਾਲ ਚੱਲਣ ਮਸਤਾਨੀਆਂ ਨੇ ।

(ਚੇਚੇ=ਉਜ, ਉਦਮਾਦ=ਨਸ਼ਾ)

## 532. ਸਹਿਤੀ

ਭਾਬੀ ਜਾਣਨੇ ਹਾਂ ਅਸੀਂ ਸਭ ਚਾਲੇ, ਜਿਹੜੇ ਮੂੰਗ ਤੇ ਚਣੇ ਖਿਡਾਵਨੀ ਹੈ ।  
ਆਪ ਖੇੜੇ ਹੈ ਤੂੰ ਗੁਹਤਾਲ ਚਾਲੇ, ਸਾਨੂੰ ਹਸਤੀਆਂ ਚਾਇ ਬਣਾਵਨੀ ਹੈ ।  
ਚੀਚੇਚੀਚ ਕੰਧੇਲੀਆਂ ਆਪ ਖੇੜੋ, ਅੱਡੀ ਟਾਪਿਆਂ ਨਾਲ ਵਿਲਾਵਨੀ ਹੈ ।  
ਆਪ ਰਹੋ ਬੇਦੇਸ਼ ਬੇਗਰਜ਼ ਬਣ ਕੇ, ਮਾਲ ਖੇੜਿਆਂ ਦਾ ਲੁਟਵਾਵਨੀ ਹੈ ।

(ਮੂੰਗ ਤੇ ਚਣੇ ਖਿਡਾਉਣੇ=ਕਹਾਈ ਦੱਸੀ ਜਾਂਦੀ ਹੈ ਕਿ ਮਹਾਨ ਫਾਰਸੀਕਵੀ ਸ਼ੇਖ ਸਾਅਦੀ ਨੇ ਔਰਤਾਂ ਦੇ ਮਕਰ ਤੋਂ ਤੰਗ ਆ ਕੇ ਇੱਕ ਨਿੱਕੀ ਬੱਚੀ ਨੂੰ ਆਪਣੀ ਨਿਗਰਾਨੀ ਵਿੱਚ ਪਾਲਿਆ । ਲੜਕੀ ਮੁਟਿਆਰ ਹੋ ਗਈ । ਸ਼ੈਖ ਆਪ ਬਾਹਰ ਜਾਣ ਵੇਲੇ ਉਹਨੂੰ ਘਰ ਵਿੱਚ ਬੰਦ ਕਰਕੇ ਕਾਰੇ ਲਾਉਣ ਲਈ ਮੂੰਗ, ਚਣੇ ਅਤੇ ਚੌਲ ਰਲਾ ਕੇ ਦੇ ਦਿੰਦਾ ਅਤੇ ਲੜਕੀ ਨੂੰ ਤਿੰਨੇ ਵਸਤਾਂ ਚੁਗ ਕੇ ਵੱਖ ਵੱਖ ਕਰਨ ਲਈ ਆਖਦਾ । ਤਿਕਾਲਾਂ ਨੂੰ ਉਹ ਜੁਦਾ ਭਾਂਡਿਆਂ ਵਿੱਚ ਉਨ੍ਹਾਂ ਨੂੰ ਰਿੰਨ੍ਹ ਲੈਂਦੇ । ਕਿੰਨੀ ਦੇਰ ਇਹ ਕੰਮ ਚਲਦਾ ਰਿਹਾ । ਫਿਰ ਉਸ ਲੜਕੀ ਦੀ ਕਿਸੇ ਆਪਣੇ ਹਾਣੀ ਨਾਲ ਗੱਲਬਾਤ ਹੋ ਗਈ । ਮੁੰਡਾ ਕੰਧ ਟੱਪ ਕੇ ਘਰ ਅੰਦਰ ਆ ਜਾਂਦਾ । ਦੋਵੇਂ ਮੌਜਾਂ ਕਰਦੇ ਅਤੇ ਫਿਰ ਮੂੰਗ, ਚੌਲ ਵੱਖਰੇ ਕਰਦੇ । ਇੱਕ ਦਿਨ ਉਹ ਆਪੇ ਵਿੱਚ ਮਸਤ ਹੋਕੇ ਸਭ ਕੁੱਝ ਭੁਲ ਗਏ । ਅਖੀਰ ਮੁੰਡੇ ਨੇ ਸਲਾਹ ਦਿੱਤੀ ਉਹ ਉਸ ਦਿਨ ਖਿਚੜੀ ਬਣਾ ਲਵੇ ਕਿਉਂਕਿ ਉਹ ਉਨ੍ਹਾਂ ਨੂੰ ਵੱਖਰੇ ਵੱਖਰੇ ਨਾ ਕਰ ਸਕੇ । ਤਿਕਾਲਾਂ ਨੂੰ ਸਾਅਦੀ ਖਿਚੜੀ ਵੇਖ ਕੇ ਬਹੁਤ ਲੋਹਾ ਲਾਖਾ ਹੋਇਆ ਅਤੇ ਕੁੜੀ ਨੂੰ ਡਾਂਟ ਕੇ ਪੁੱਛਿਆ ਕਿ ਇਹ ਕਿਹਦੀ ਸਲਾਹ ਹੈ । ਜਦੋਂ ਤਲਵਾਰ ਖਿੱਚੀ ਤਾਂ ਉਹਨੇ ਸਭ ਕੁੱਝ ਦੱਸ ਦਿੱਤਾ । ਹੁਣ ਜਦੋਂ ਕੋਈ ਕੁਆਰੀ ਕੁੜੀ ਕਿਸੇ ਮੁੰਡੇ ਨਾਲ ਨਾਜਾਇਜ਼ ਸਬੰਧ ਪੈਦਾ ਕਰੇ ਤਾਂ ਆਖਦੇ ਹਨ ਕਿ ਉਹ ਮੂੰਗ, ਚਣੇ ਖੇੜਦੀ ਹੈ, ਗੁਹਤਾਲ ਚਾਲੇ=ਮਕਰ ਦੀਆਂ ਚਾਲਾਂ, ਹਸਤੀ=ਹਥਣੀ, ਚੀਚੇ ਚੀਚ ਕੰਧੇਲੀਆਂ=ਮੁੰਡਿਆਂ ਦੀ ਇੱਕ ਖੇਡ, ਜਿਸ ਵਿੱਚ ਉਨ੍ਹਾਂ ਦੇ ਦੋ ਗਰੁੱਪ ਮਿੱਥੇ ਵਖ਼ਤ ਵਿੱਚ ਕੱਧ ਆਦਿ ਤੇ ਲੀਕਾਂ ਕੱਢਦੇ ਹਨ । ਫਿਰ ਉਹ ਗਿਣ ਕੇ ਵੇਖਦੇ ਹਨ । ਵੱਧ ਲੀਕਾਂ ਕੱਢਣ ਵਾਲੀ ਟੀਮ ਜੇਤੂ ਹੁੰਦੀ ਹੈ, ਅੱਡੀ ਟਾਪਾ=ਅੱਡੀ ਟਾਪਾ ਕੁੜੀਆਂ ਦੀ ਇੱਕ ਖੇਡ ਹੈ)

## 533. ਹੀਰ

ਅੜੀਉ ਕਸਮ ਮੈਨੂੰ ਜੇ ਯਕੀਨ ਕਰੇ, ਮੈਂ ਨਰੇਲ ਬੇਗਰਜ਼ ਬੇਦੇਸੀਆਂ ਨੀ ।  
ਜਿਹੜੀ ਆਪ ਵਿੱਚ ਰਮਜ਼ ਸੁਣਾਉਂਦੀਆਂ ਹੋ, ਨਹੀਂ ਜਾਣਦੀ ਮੈਂ ਚਾਪਲੇਸੀਆਂ ਨੀ ।  
ਮੈਂ ਤਾਂ ਪੇਕਿਆਂ ਨੂੰ ਨਿੱਤ ਯਾਦ ਕਰਾਂ, ਪਈ ਪਾਉਨੀ ਹਾਂ ਨਿਤ ਔਸੀਆਂ ਨੀ ।  
ਵਾਰਿਸ ਸ਼ਾਹ ਕਿਉਂ ਤਿਨ੍ਹਾਂ ਆਰਾਮ ਆਵੇ, ਜਿਹੜੀਆਂ ਇਸ਼ਕ ਦੇ ਥਲਾਂ ਵਿੱਚ ਤੇਸੀਆਂ ਨੀ ।

(ਨਰੇਲ=ਖਾਲਿਸ, ਚਾਪਲੇਸੀ=ਖੁਸ਼ਾਮਦ, ਤੇਸੀਆਂ=ਤੂਸੀਆਂ, ਫਸੀਆਂ)

### 534. ਸਹਿਤੀ

ਭਾਬੀ ਦੱਸ ਖਾਂ ਅਸੀਂ ਜੇ ਝੂਠ ਬੋਲਾਂ, ਤੇਰੀ ਇਹੋ ਜੇਹੀ ਕਲ੍ਹ ਡੋਲ ਸੀ ਨੀ ।  
ਬਾਗੋਂ ਧੜਕਦੀ ਘਰਕਦੀ ਆਣ ਪਈ ਏਂ, ਦਸ ਖੇੜਿਆਂ ਦਾ ਤੈਨੂੰ ਹੋਲ ਸੀ ਨੀ ।  
ਘੋੜੀ ਤੇਰੀ ਨੂੰ ਅੱਜ ਆਰਾਮ ਆਇਆ, ਜਿਹੜੀ ਨਿਤ ਕਰਦੀ ਪਈ ਔਲ ਸੀ ਨੀ ।  
ਬੂਟਾ ਸੱਖਣਾ ਅੱਜ ਕਰਾਇ ਆਇਉਂ, ਕਿਸੇ ਤੋੜ ਲਿਆ ਜਿਹੜਾ ਮੋਲ ਸੀ ਨੀ ।

(ਸਖਣਾ=ਰੜਾ, ਖਾਲੀ, ਔਲ=ਬੋਕਰਾਰੀ,ਬੋਆਰਾਮੀ, ਮੋਲ=ਕਰੁੰਬਲਾਂ)

### 535. ਹੀਰ

ਰਾਹ ਜਾਂਦੀ ਮੈਂ ਝੋਟੇ ਨੇ ਢਾਹ ਲੀਤੀ, ਸਾਨੂੰ ਬੁੱਲ ਕੁਬੁੱਲ ਕੇ ਮਾਰਿਆ ਨੀ ।  
ਹਥੁੰ ਕਬੁੰ ਵਗਾਇਕੇ ਭੰਨ ਚੂੜਾ, ਪਾੜ ਸੁੰਟੀਆਂ ਚੁੰਨੀਆਂ ਸਾਰੀਆਂ ਨੀ ।  
ਡਾਹਢਾ ਮਾੜਿਆਂ ਨੂੰ ਢਾਹ ਮਾਰ ਕਰਦਾ, ਜ਼ੋਰਾਵਰਾਂ ਅੱਗੇ ਅੰਤ ਹਾਰੀਆਂ ਨੀ ।  
ਨੱਸ ਚੱਲੀ ਸਾਂ ਓਸ ਨੂੰ ਵੇਖ ਕੇ ਮੈਂ, ਜਿਵੇਂ ਦੁਲ੍ਹੜੇ ਤੋਂ ਜਾਣ ਕਵਾਰੀਆਂ ਨੀ ।  
ਸੀਨਾ ਫਿਰ ਕੇ ਭੰਨਿਉਸ ਪਾਸਿਆਂ ਨੂੰ, ਦੋਹਾਂ ਸਿੰਗਾਂ ਉੱਤੇ ਚਾਇ ਚਾੜੀਆਂ ਨੀ ।  
ਰੜੇ ਢਾਇਕੇ ਖਾਈ ਪਟਾਕ ਮਾਰੀ, ਸੀਂਹ ਢਾਹ ਲੈਂਦੇ ਜਿਵੇਂ ਪਾੜੀਆਂ ਨੀ ।  
ਮੇਰੇ ਕਰਮ ਸਨ ਆਣ ਮਲੰਗ ਮਿਲਿਆ, ਜਿਸ ਜੀਵਦੀ ਪਿੰਡ ਵਿੱਚ ਵਾੜੀਆਂ ਨੀ ।  
ਵਾਰਿਸ ਸ਼ਾਹ ਮੀਆਂ ਨਵੀਂ ਗੱਲ ਸੁਣੀਏ, ਹੀਰੇ ਹਰਨ ਮੈਂ ਤੱਤੜੀ ਦਾੜੀਆਂ ਨੀ ।

(ਹਥੁੰ ਕਬੁੰ =ਰੰਗ ਢੰਗ ਪੱਖੋਂ, ਦੁਲ੍ਹੜੇ=ਦੂਲੇ, ਵਿਆਂਹਦੜ, ਖਾਈ=ਟੋਆ, ਪਾੜੀ=ਹਰਨੀ, ਕਰਮ=ਚੰਗੀ ਕਿਸਮਤ, ਦਾੜੀ=ਮਾਰੀ)

### 536. ਸਹਿਤੀ

ਭਾਬੀ ਸਾਨੂੰ ਤੇਰੇ ਪਿੱਛੇ ਧੁਰੋਂ ਆਇਆ, ਹਿਲਿਆ ਹੋਇਆ ਕਦੀਮ ਦਾ ਮਾਰਦਾ ਦੀ ।  
ਤੂੰ ਭੀ ਵਹੁਟੜੀ ਪੁੱਤਰ ਸਰਦਾਰ ਦੇ ਦੀ, ਉਸ ਭੀ ਦੁੱਧ ਪੀਤਾ ਸਰਦਾਰ ਦਾ ਈ ।  
ਸਾਨੂੰ ਲਟਕਦਾ ਬਾਗ਼ ਵਿੱਚ ਹੋ ਕਮਲਾ, ਹੀਰ ਹੀਰ ਹੀ ਨਿਤ ਪੁਕਾਰਦਾ ਈ ।  
ਤੇਰੇ ਨਾਲ ਉਹ ਲਟਕਦਾ ਪਿਆਰ ਕਰਦਾ, ਹੋਰ ਕਿਸੇ ਨੂੰ ਮੂਲ ਨਾ ਮਾਰਦਾ ਈ ।  
ਪਰ ਉਹ ਹੀਲਤ ਬੁਰੀ ਹਿਲਾਇਆ ਈ, ਪਾਣੀ ਪੀਵਦਾ ਤੇਰੀ ਨਸਾਰ ਦਾ ਈ ।  
ਤੂੰ ਭੀ ਝੰਗ ਸਿਆਲਾਂ ਦੀ ਮੋਹਣੀ ਏਂ, ਤੈਨੂੰ ਆਣ ਮਿਲਿਆ ਹਿਰਨ ਬਾਰ ਦਾ ਈ ।  
ਵਾਰਿਸ ਸ਼ਾਹ ਮੀਆਂ ਸੱਚ ਝੂਠ ਵਿੱਚੋਂ, ਪੁੰਨ ਕਢਦਾ ਪਾਪ ਨਿਤਾਰਦਾ ਈ ।

(ਹਿਲਿਆ ਹੋਇਆ=ਗਿੱਝਾ ਹੋਇਆ, ਕਦੀਮ=ਮੁੱਢੋਂ, ਤੇਰੇ ਨਾਲ ਲਟਕਦਾ=ਪਿਆਰ ਕਰਦਾ, ਹੀਲਤ=ਆਦਤ, ਹਿਲਾਇਆ=ਗਿੱਝਾਇਆ, ਨਸਾਰ=ਪਾੜਛਾ ਅਤੇ ਚੱਠਾ ਵੀ ਕਹਿੰਦੇ ਹਨ ਜਿਹਦੇ ਵਿੱਚ ਟਿੰਡਾਂ ਦਾ ਪਾਣੀ ਡਿਗਦਾ ਸੀ)

### 537. ਹੀਰ

ਅਨੀ ਭਰੇ ਮੁਠੀ ਉਹ ਉਹ ਮੁਠੀ, ਕੁੱਠੀ ਬਿਰਹੋਂ ਨੇ ਢਿਡ ਵਿੱਚ ਸੂਲ ਹੋਇਆ ।  
ਲਹਿਰ ਪੇਡੂਓਂ ਉਠ ਕੇ ਪਵੇ ਸੀਨੇ, ਮੇਰੇ ਜੀਉ ਦੇ ਵਿੱਚ ਡੰਡੂਲ ਹੋਇਆ ।  
ਤਲਬ ਡੁਬ ਗਈ ਸਰਕਾਰ ਮੇਰੀ, ਮੈਨੂੰ ਇੱਕ ਨਾ ਦਾਮ ਵਸੂਲ ਹੋਇਆ ।  
ਲੋਕ ਨਫੇ ਦੇ ਵਾਸਤੇ ਲੈਣ ਤਰਲੇ, ਮੇਰਾ ਸਣੇ ਵਹੀ ਚੌੜ ਮੂਲ ਹੋਇਆ ।  
ਅੰਬ ਬੀਜ ਕੇ ਦੁਧ ਦੇ ਨਾਲ ਪਾਲੇ, ਭਾ ਤੱਤੀ ਦੇ ਅੰਤ ਬਬੂਲ ਹੋਇਆ ।  
ਖੇੜਿਆਂ ਵਿੱਚ ਨਾ ਪਰਚਦਾ ਜੀਉ ਮੇਰਾ, ਸ਼ਾਹਦ ਹਾਲ ਦਾ ਰੱਬ ਰਸੂਲ ਹੋਇਆ ।

(ਡੰਡੂਲ=ਪੀੜ, ਤਲਬ=ਤਨਖਾਹ, ਇੱਕ ਨਾ ਦਾਮ=ਇੱਕ ਪੈਸਾ ਵੀ, ਵਹੀ=ਖਾਤੇ ਦਾ ਰਜਿਸਟਰ, ਮੂਲ=ਉਹ ਅਸਲੀ ਧਨ ਜਿਹਦੇ ਤੇ ਵਿਆਜ ਲਗਦਾ ਹੈ, ਭਾ=ਭਾਗੀ,ਕਿਸਮਤ ਵਿੱਚ, ਬਬੂਲ=ਕਿੱਕਰ)

### 538. ਸਹਿਤੀ

ਭਾਬੀ ਜੁਲਫ ਗੱਲਾਂ ਉੱਤੇ ਪੇਚ ਖਾਵੇ, ਸਿਰੇ ਲੋੜ ਦੇ ਸੁਰਮੇ ਦੀਆਂ ਧਾਰੀਆਂ ਨੀ ।  
ਗਲ੍ਹਾਂ ਉੱਤੇ ਭੰਬੀਰੀਆਂ ਉਡਦੀਆਂ ਨੇ, ਨੈਣਾਂ ਸਾਣ ਕਟਾਰੀਆਂ ਚਾੜੀਆਂ ਨੀ ।  
ਤੇਰੇ ਨੈਣਾਂ ਨੇ ਸ਼ਾਹ ਫਕੀਰ ਕੀਤੇ, ਸਣੇ ਹਾਥੀਆਂ ਫੌਜ ਅੰਮਾਰੀਆਂ ਨੀ ।  
ਵਾਰਿਸ ਸ਼ਾਹ ਜੁਲਫਾਂ ਨਾਗ ਨੈਣ ਖੂਨੀ, ਫੌਜਾਂ ਕਤਲ ਉੱਤੇ ਚਾਇ ਚਾੜੀਆਂ ਨੀ ।

(ਸਿਰੇ ਲੋੜ ਦੇ=ਲੋੜ ਦੀ ਸਿਖਰ, ਅੰਮਾਰੀ=ਹਾਥੀ ਉੱਤੇ ਬੈਠਣ ਲਈ ਬਣਾਈ ਪਰਦੇਦਾਰ ਪਾਲਕੀ)

### 539. ਹੀਰ

ਬਾਰਾਂ ਬਰਸ ਦੀ ਐੜ ਸੀ ਮੀਂਹ ਵੁਠਾ, ਲੱਗਾ ਰੰਗ ਫਿਰ ਖੁਸ਼ਕ ਬਗ਼ੀਚਿਆਂ ਨੂੰ ।  
ਫੌਜਦਾਰ ਤਗੱਈਅਰ ਬਹਾਲ ਹੋਇਆ, ਝਾੜ ਤੰਬੂਆਂ ਅਤੇ ਗਲੀਚਿਆਂ ਨੂੰ ।  
ਵੱਲਾਂ ਸੁੱਕੀਆਂ ਫੇਰ ਮੁੜ ਸਬਜ਼ ਹੋਈਆਂ, ਵੇਖ ਹੁਸਨ ਦੀ ਜਿਮੀਂ ਦੇ ਪੀਚਿਆਂ ਨੂੰ ।  
ਵਾਰਿਸ ਵਾਂਗ ਕਿਸਤੀ ਪਰੇਸ਼ਾਨ ਸਾਂ ਮੈਂ, ਪਾਣੀ ਪਹੁੰਚਿਆ ਨੂਹ ਦਿਆਂ ਟੀਚਿਆਂ ਨੂੰ ।

(ਵੁੱਠਾ=ਵਰ੍ਹਿਆ, ਤਗੱਈਅਰ=ਬਦਲੀ, ਵੱਲਾਂ=ਵੇਲਾਂ, ਪੀਚਣਾ=ਸਿੰਜਣਾ)

### 540. ਸਹਿਤੀ ਨਾਲ ਹੀਰ ਦੀ ਸਲਾਹ

ਸਹਿਤੀ ਭਾਬੀ ਦੇ ਨਾਲ ਪਕਾਇ ਮਸਲਤ, ਵੱਡਾ ਮਕਰ ਫੈਲਾਇਕੇ ਬੋਲਦੀ ਹੈ ।  
ਗਰਦਾਨਦੀ ਮਕਰ ਮੁਵੱਤਲਾਂ ਨੂੰ, ਅਤੇ ਕਨਜ਼ ਫਰੋਬ ਦੀ ਖੇਲੁਦੀ ਹੈ ।  
ਅਬਲੀਸ ਮਲਫੂਫ ਖੰਨਾਸ ਵਿੱਚੋਂ, ਰਵਾਇਤਾਂ ਜਾਇਜ਼ੇ ਟੋਲਦੀ ਹੈ ।  
ਵਢਾ ਗੱਲ ਹਦੀਸ ਮਨਸੂਖ ਕੀਤੀ, ਕਾਜ਼ੀ ਲਾਅਨਤ ਅੱਲਾਹ ਦੇ ਕੋਲ ਦੀ ਹੈ ।  
ਤੇਰੇ ਯਾਰ ਦਾ ਫਿਕਰ ਦਿਨ ਰਾਤ ਮੈਨੂੰ, ਜਾਨ ਮਾਪਿਆਂ ਤੋਂ ਪਈ ਡੋਲਦੀ ਹੈ ।  
ਵਾਰਿਸ ਸ਼ਾਹ ਸਹਿਤੀ ਅੱਗੇ ਮਾਉਂ ਬੁੱਢੀ, ਵੱਡੇ ਗਜ਼ਬ ਦੇ ਕੀਰਨੇ ਫੋਲਦੀ ਹੈ ।

(ਮਸਲਤ ਪਕਾ=ਸਲਾਹ ਕਰਕੇ, ਗਰਦਾਨਦੀ=ਮੁੜ ਮੁੜ ਪੜ੍ਹਦੀ, ਅਬਲੀਸ ਮਲਫੂਫ ਖੰਨਾਸ=ਅਬਲੀਸ ਮਲਫੂਫ ਦਾ ਅਰਥ ਹੈ ਲੁਕਿਆ ਹੋਇਆ ਸ਼ੈਤਾਨ ਅਤੇ ਖੰਨਾਸ ਦਾ ਅਰਥ ਹੈ ਲੁਕ ਕੇ, ਘਾਤ ਵਿੱਚ ਬੈਠ ਕੇ ਸ਼ਿਕਾਰ ਕਰਨ ਵਾਲਾ। ਸਹਿਤੀ ਸਾਰਿਆਂ ਮਕਰ ਫਰੋਬਾਂ ਉੱਤੇ ਅਮਲ ਕਰਦੀ ਹੈ।ਕਾਜ਼ੀ ਲਾਅਨਤ ਅੱਲਾਹ=ਇਹ ਵੀ ਇੱਕ ਫਰਜ਼ੀ ਨਾਉਂ ਕਵੀ ਵਾਰਿਸ ਸ਼ਾਹ ਨੇ ਘੜਿਆ ਹੈ)

### 541. ਸਹਿਤੀ ਦੀ ਮਾਂ ਦੀ ਸਹਿਤੀ ਨਾਲ ਗੱਲ

ਅਸੀਂ ਵਿਆਹ ਆਂਦੀ ਕੁੰਜ ਫਾਹ ਆਂਦੀ, ਸਾਡੇ ਭਾ ਦੀ ਬਣੀ ਹੈ ਐਖੜੀ ਨੀ ।  
ਵੇਖ ਹੱਕ ਹਲਾਲ ਨੂੰ ਅੱਗ ਲਗਸੁ, ਰਹੇ ਖਸਮ ਦੇ ਨਾਲ ਇਹ ਕੇਖੜੀ ਨੀ ।  
ਜਦੋਂ ਆਈ ਤਦੇਕਈ ਰਹੇ ਢਠੀ, ਕਦੀ ਹੋ ਨਾ ਬੈਠੀਆ ਸੋਖੜੀ ਨੀ ।  
ਲਾਹੂ ਲੱਖੜੀ ਜਦੋਂ ਦੀ ਵਿਆਹ ਆਂਦੀ, ਇੱਕ ਕਲ੍ਹ ਦੀ ਜ਼ਰਾ ਹੈ ਚੋਖੜੀ ਨੀ ।  
ਘਰਾਂ ਵਿੱਚ ਹੁੰਦੀ ਨੂੰਹਾਂ ਨਾਲ ਵਸਦੀ, ਇਹ ਉਜਾੜੇ ਦਾ ਮੂਲ ਹੈ ਛੋਕਰੀ ਨੀ ।  
ਵਾਰਿਸ ਸ਼ਾਹ ਨਾ ਅੰਨ ਨਾ ਦੁੱਧ ਲੈਂਦੀ, ਭੁੱਖ ਨਾਲ ਸੁਕਾਂਵਦੀ ਕੇਖੜੀ ਨੀ ।

(ਔਖੜੀ=ਔਖੀ=ਮੁਸਕਲ, ਢਠੀ=ਬੀਮਾਰ, ਲਾਹੂ ਲੱਥੜੀ=ਖੂਨ ਦੇ ਘਾਟੇ  
ਭਾਵ ਭੁਸੇ ਹੋਣ ਦਾ ਰੋਗ, ਚੇਖੜੀ=ਚੇਖੀ, ਕੋਖੜੀ=ਕੁਖ)

## 542. ਹੀਰ ਦੀ ਸੱਸ

ਹਾਥੀ ਫ਼ੌਜ ਦਾ ਵੱਡਾ ਸਿੰਗਾਰ ਹੁੰਦਾ, ਅਤੇ ਘੋੜੇ ਸੰਗਾਰ ਹਨ ਨਰਾਂ ਦੇ ਨੀ ।  
ਹੱਛਾ ਪਹਿਨਣਾ ਖਾਣਾ ਸ਼ਾਨ ਸ਼ੈਕਤ, ਇਹ ਸਭ ਬਣਾਇ ਹਨ ਜਰਾਂ ਦੇ ਨੀ ।  
ਘੋੜੇ ਖਾਣ ਖੱਟਣ ਕਰਾਮਾਤ ਕਰਦੇ, ਅਖੀਂ ਵੇਖਦਿਆਂ ਜਾਣ ਬਿਨ ਪਰਾਂ ਦੇ ਨੀ ।  
ਮਝੀਂ ਗਾਈਂ ਸਿੰਗਾਰ ਦੀਆਂ ਸੱਥ ਟੱਲੇ, ਅਤੇ ਨੂੰਹਾਂ ਸਿੰਗਾਰ ਹਨ ਘਰਾਂ ਦੇ ਨੀ ।  
ਖੈਰਖਾਰ ਦੇ ਨਲ ਬਦਖਾਰ ਹੋਣਾ, ਇਹ ਕੰਮ ਹਨ ਗੀਦੀਆਂ ਖਰਾਂ ਦੇ ਨੀ ।  
ਮਸਹੂਰ ਹੈ ਰਸਮ ਜਹਾਨ ਅੰਦਰ, ਪਿਆਰ ਵਹੁਟੀਆਂ ਦੇ ਨਾਲ ਵਰਾਂ ਦੇ ਨੀ ।  
ਦਿਲ ਔਰਤਾਂ ਲੈਣ ਪਿਆਰ ਕਰਕੇ, ਇਹ ਗਭਰੂ ਮਿਰਗ ਹਨ ਸਰਾਂ ਦੇ ਨੀ ।  
ਤਦੋਂ ਰੰਨ ਬਦਖੂ ਨੂੰ ਅਕਲ ਆਵੇ, ਜਦੋਂ ਲੱਤ ਵੱਜਸ ਵਿੱਚ ਫ਼ਰਾਂ ਦੇ ਨੀ ।  
ਸੈਦਾ ਵੇਖ ਕੇ ਜਾਏ ਬਲਾ ਵਾਂਗੂੰ, ਵੈਰ ਦੋਹਾਂ ਦੇ ਸਿਰਾਂ ਤੇ ਧੜਾਂ ਦੇ ਨੀ ।

(ਨਰਾਂ=ਮਰਦਾਂ, ਗੀਦੀ=ਬੇਗ਼ੈਰਤ, ਵਰ=ਖਾਵੰਦ, ਸਰਾਂ ਦੇ ਮਿਰਗ=ਮੁਹੱਬਤ  
ਦੇ ਤੀਰ ਖਾਣ ਲਈ ਹਰ ਵੇਲੇ ਤਿਆਰ, ਫ਼ਰਾਂ=ਮੋਢੇ ਤੋਂ ਥੱਲੇ ਦੀ ਹੱਡੀ)

## 543. ਤਥਾ

ਪੀੜ੍ਹਾ ਘਤ ਕੇ ਕਦੀ ਨਾ ਬਹੇ ਬੂਹੇ, ਅਸੀਂ ਏਸ ਦੇ ਦੁਖ ਵਿੱਚ ਮਰਾਂਗੇ ਨੀ ।  
ਏਸ ਦਾ ਜੀਉ ਨਾ ਪਰਚਦਾ ਪਿੰਡ ਸਾਡੇ, ਅਸੀਂ ਇਹਦਾ ਇਲਾਜ ਕੀ ਕਰਾਂਗੇ ਨੀ ।  
ਸੁਹਣੀ ਰੰਨ ਬਾਜ਼ਾਰ ਨਾ ਵੇਚਣੀ ਹੈ, ਵਿਆਹ ਪੁਤ ਦਾ ਹੋਰ ਧਿਰ ਕਰਾਂਗੇ ਨੀ ।  
ਮੁੱਲਾਂ ਵੈਦ ਹਕੀਮ ਲੈ ਜਾਣ ਪੈਸੇ, ਕਿਹੀਆਂ ਚੱਟੀਆਂ ਗ਼ੈਬ ਦੀਆਂ ਭਰਾਂਗੇ ਨੀ ।  
ਵਹੁਟੀ ਗੱਭਰੂ ਦੋਹਾਂ ਨੂੰ ਵਾੜ ਅੰਦਰ, ਅਸੀਂ ਬਾਹਰੋਂ ਜੰਦਰਾ ਜੜਾਂਗੇ ਨੀ ।  
ਸੈਦਾ ਢਾਇਕੇ ਏਸ ਨੂੰ ਲਏ ਲੇਖਾ, ਅਸੀਂ ਚੀਕਣੋਂ ਜ਼ਰਾ ਨਾ ਡਰਾਂਗੇ ਨੀ ।  
ਸ਼ਰਮਿੰਦਗੀ ਸਹਾਂਗੇ ਜ਼ਰਾ ਜੱਗ ਦੀ, ਮੂੰਹ ਪਰ੍ਹਾਂ ਨੂੰ ਜ਼ਰਾ ਚਾ ਕਰਾਂਗੇ ਨੀ ।  
ਕਦੀ ਚਰਖੜਾ ਡਾਹ ਨਾ ਛੇਪ ਕੱਤੇ, ਅਸੀਂ ਮੇਲ ਭੰਡਾਰ ਕੀ ਕਰਾਂਗੇ ਨੀ ।  
ਵਾਰਿਸ ਸ਼ਾਹ ਸ਼ਰਮਿੰਦਗੀ ਏਸ ਦੀ ਥੋਂ, ਅਸੀਂ ਡੁੱਬ ਕੇ ਖੂਹ ਵਿੱਚ ਮਰਾਂਗੇ ਨੀ ।

(ਹੋਰ ਧਿਰ=ਹੋਰ ਥਾਂ, ਲਏ ਲੇਖਾ=ਹਿਸਾਬ ਲਵੇ)

## 544. ਹੀਰ ਆਪਣੀ ਸੱਸ ਕੋਲ

ਇਜ਼ਰਾਈਲ ਬੇਅਮਰ ਅਯਾਰ ਆਹਾ, ਹੀਰ ਚਲ ਕੇ ਸੱਸ ਥੇ ਆਂਵਦੀ ਹੈ ।  
ਸਹਿਤੀ ਨਾਲ ਮੈਂ ਜਾਇਕੇ ਖੇਤ ਵੇਖਾਂ, ਪਈ ਅੰਦਰੇ ਉਮਰ ਵਿਹਾਵਦੀ ਹੈ ।  
ਪਿੱਛੋਂ ਛਿਕਦੀ ਨਾਲ ਬਹਾਨਿਆਂ ਦੇ, ਨਠੀ ਬੁਢੀ ਥੇ ਫੇਰਤੇ ਪਾਂਵਦੀ ਹੈ ।  
ਵਾਂਗ ਠੰਗਾਂ ਦੇ ਕੁੱਕੜਾਂ ਰਾਤ ਅੱਧੀ, ਅਜ਼ਗ਼ੈਬ ਦੀ ਬਾਂਗ ਸੁਣਾਂਵਦੀ ਹੈ ।  
ਚੱਲ ਭਾਈਏ ! ਵਾਉ ਜਹਾਨ ਦੀ ਲੈ, ਬਾਹੋਂ ਹੀਰ ਨੂੰ ਪਕੜ ਉਠਾਂਵਦੀ ਹੈ ।  
ਵਾਂਗ ਬੁਢੀ ਇਮਾਮ ਨੂੰ ਜ਼ਹਿਰ ਦੇਈ, ਕਿੱਸਾ ਗ਼ੈਬ ਦਾ ਜੋੜ ਸੁਣਾਂਵਦੀ ਹੈ ।  
ਕਾਜ਼ੀ ਲਾਅਨਤ ਅੱਲਾਹ ਦਾ ਦੇ ਫਤਵਾ, ਅਬਲੀਸ ਨੂੰ ਸਬਕ ਪੜ੍ਹਾਂਵਦੀ ਹੈ ।  
ਇਹਨੂੰ ਖੇਤ ਲੈ ਜਾ ਕਪਾਹ ਚੁਈਏ, ਮੇਰੇ ਜੀਉ ਤਦਬੀਰ ਇਹਆਂਵਦੀ ਹੈ ।  
ਵੇਖੇ ਮਾਉ ਨੂੰ ਧੀ ਵਲਾਂਵਦੀ ਹੈ, ਕੇਹੀਆਂ ਫੇਕੀਆਂ ਰੁੰਮੀਆਂ ਲਾਂਵਦੀ ਹੈ ।  
ਤਲੀ ਹੇਠ ਅੰਗਿਆਰ ਟਿਕਾਂਵਦੀ ਹੈ, ਉਤੋਂ ਬਹੁਤ ਪਿਆਰ ਕਰਾਂਵਦੀ ਹੈ ।  
ਸੇਖ ਸਾਅਦੀ ਦੇ ਫਲਕ ਨੂੰ ਖਬਰ ਨਾਹੀਂ, ਜੀਕੂੰ ਰੋਇਕੇ ਫ਼ਨ ਚਲਾਂਵਦੀ ਹੈ ।

ਵੇਖੇ ਧੀਉ ਅੱਗੇ ਮਾਉ ਝੁਰਨ ਲੱਗੀ, ਹਾਲ ਨੂੰਹ ਦਾ ਖੇਲ੍ਹ ਸੁਣਾਂਵਦੀ ਹੈ ।  
ਇਹਦੀ ਪਈ ਦੀ ਉਮਰ ਵਿਹਾਂਵਦੀ ਹੈ, ਜ਼ਾਰ ਜ਼ਾਰ ਰੋਂਦੀ ਪੱਲ੍ਹ ਪਾਂਵਦੀ ਹੈ ।  
ਕਿਸ ਮਨ੍ਹਾਂ ਕੀਤਾ ਖੇਤ ਨਾ ਜਾਏ, ਕਦਮ ਮੰਜੀਓਂ ਹੇਠ ਨਾ ਪਾਂਵਦੀ ਹੈ ।  
ਦੁਖ ਜੀਉ ਦਾ ਖੇਲ੍ਹ ਸੁਣਾਂਵਦੀ ਹੈ, ਪਿੰਡੇ ਸ਼ਾਹ ਜੀ ਦੇ ਹੱਥ ਲਾਂਵਦੀ ਹੈ ।  
ਇਨਸਾਫ਼ ਦੇ ਵਾਸਤੇ ਗਵਾਹ ਕਰਕੇ, ਵਾਰਿਸ ਸ਼ਾਹ ਨੂੰ ਕੋਲ ਬਹਾਂਵਦੀ ਹੈ ।

(ਬੇ ਅਮਰ=ਨਾਫ਼ਰਮਾਨ, ਹੁਕਮ ਨਾ ਮੰਨਣ ਵਾਲਾ, ਠੰਗਾਂ ਦੇ ਕੁੱਕੜ= ਪਿਛਲੇ  
ਵਖੜੀਂ ਆਮ ਕਰਕੇ ਰਾਹੀ ਮੁਸਾਫ਼ਰ ਸਰਾਵਾਂ ਵਿੱਚ ਟਿਕਦੇ ਸਨ ਅਤੇ ਤੜਕੇ  
ਸਾਝਰੇ ਕੁੱਕੜ ਦੀ ਬਾਂਗ ਨਾਲ ਸਫ਼ਰ ਤੇ ਤੁਰ ਪੈਂਦੇ । ਸਰਾਵਾਂ ਦੇ ਕੋਲ ਰਹਿਣ ਵਾਲੇ  
ਠਗ ਅਜੇਹੇ ਕੁੱਕੜ ਰੱਖਦੇ ਅਤੇ ਉਨ੍ਹਾਂ ਨੂੰ ਸਿਖਾਉਂਦੇ ਕਿ ਉਹ ਕਿਸੇ ਵੇ ਲੇ ਵੀ ਬਾਂਗ  
ਦੇਣ । ਬਾਂਗ ਸੁਣ ਕੇ ਮੁਸਾਫ਼ਰ ਬੇਵਖ਼ਤ ਤੁਰ ਪੈਂਦੇ ਅਤੇ ਠਗ ਉਨ੍ਹਾਂ ਨੂੰ ਲੁੱਟ ਲੈਂਦੇ,  
ਬੁਢੀ ਇਮਾਮ ਨੂੰ ਜ਼ਹਿਰ ਦਿੱਤੀ= ਇਮਾਮ ਹਜ਼ਰਤ ਹਸਨ ਨੂੰ ਇੱਕ ਫਫਾਕੁਟਈ ਨੇ  
ਜ਼ਹਿਰ ਦੇਣ ਵਾਲੀਆਂ ਮੱਕਾਰਾਂ ਵਾਲਾ ਰੋਲ ਕੀਤਾ ਸੀ, ਬੁੜੀ ਦਾ ਨਾਮ ਅਲਸੋਨੀਆ  
ਸੀ, ਰੁੰਮੀ ਲਾਉਣਾ=ਸਿੰਗੀ ਲਾਉਣਾ, ਰੀਹ ਆਦਿ ਦੇ ਇਲਾਜ ਲਈ ਮਾਲਸ਼ ਕਰਕ  
ਸਿੰਗੀ ਲਾਉਂਦੇ ਸਨ ਐਪਰ ਕਈ ਬਿਨਾਂ ਮਾਲਸ਼ ਜਾਂ ਤੇਲ ਲਾਇਆਂ ਠੰਡੀ ਸਿੰਗੀ ਜਾਂ  
ਫੇਕੀ ਸਿੰਗੀ ਲਾ ਦਿੰਦੇ, ਇਹਨੂੰ ਫੇਕੀ ਰੁੰਮੀ ਕਹਿੰਦੇ ਸਨ, ਫਲਕ ਨੂੰ ਖਬਰ  
ਨਾਹੀਂ=ਆਮ ਖਿਆਲ ਕੀਤਾ ਜਾਂਦਾ ਕਿ ਜੇ ਕੁੱਝ ਬੰਦਿਆਂ ਨਾਲ ਮਾੜਾ, ਚੰਗਾ ਹੁੰਦਾ  
ਹੈ ਤਾਂ ਉਹਦਾ ਪਤਾ ਫਰਿਸ਼ਤਿਆਂ ਨੂੰ ਹੁੰਦਾ ਹੈ, ਜਦੋਂ ਪੂਰੀ ਬੇਇਲਮੀ ਜ਼ਾਹਰ  
ਕਰਨੀ ਹੋਵੇ ਤਾਂ ਕਹਿੰਦੇ ਹਨ ਕਿ ਮੇਰੇ ਤਾਂ ਫਰਿਸ਼ਤਿਆਂ ਨੂੰ ਵੀ ਖਬਰ ਨਹੀਂ, ਸ਼ਾਹ  
ਜੀ ਦੇ ਪਿੰਡੇ ਹੱਥ ਲਾਉਣਾ=ਕਿਸੇ ਸਈਅਦਜ਼ਾਦੇ ਦੇ ਸਰੀਰ ਨੂੰ ਹੱਥ ਲਾ ਕੇ ਕਸਮ  
ਖਾਣੀ ਕੇ ਜੇ ਮੈਨੂੰ ਝੂਠ ਬੋਲਾਂ ਤਾਂ ਸਈਅਦ ਦੀ ਜ਼ਾਤ ਪਾਤ ਦੀ ਮੈਨੂੰ ਮਾਰ ਪਵੇ)

## 545. ਸਹਿਤੀ

ਨੂੰਹ ਲਾਲ ਜਹੀ ਅੰਦਰ ਘੱਤੀਆ ਈ, ਪਰਖ ਬਾਹਰਾਂ ਲਾਲ ਵਣਜਾਵਈ ਹੈ ।  
ਤੇਰੀ ਇਹ ਫੁਲੇਲੜੀ ਪਦਮਈ ਸੀ, ਵਾਉ ਲੈਣ ਖੁਣੋਂ ਤੂੰ ਗਵਾਵਈ ਹੈ ।  
ਇਹ ਫੁੱਲ ਗੁਲਾਬ ਦਾ ਘੁਟ ਅੰਦਰ, ਪਈ ਦੁਖੜੇ ਨਾਲ ਸੁਕਾਵਈ ਹੈ ।  
ਅੱਠੇ ਪਹਿਰ ਹੀ ਤਾੜ ਕੇ ਵਿੱਚ ਕੋਠੇ, ਪੱਤਰ ਪਾਨਾਂ ਦੇ ਪਈ ਵੰਜਾਵਈ ਹੈ ।  
ਵਾਰਿਸ ਧੀਉ ਸਿਆਲਾਂ ਦੀ ਮਾਰਨੀ ਹੈ, ਦੱਸ ਆਪ ਨੂੰ ਕੌਣ ਸਦਾਵਈ ਹੈ ।

(ਪਰਖ ਬਾਹਰਾਂ=ਪਰਖ ਦੇ ਬਗ਼ੈਰ, ਵਾਉ ਬਾਝ=ਬਿਨਾ ਹਵਾ, ਪਾਨਾਂ ਦੇ  
ਪੱਤਰ=ਪਾਨਾਂ ਦੀ ਬੋਲ ਨੂੰ ਜੇ ਹਵਾ ਨਾ ਲੱਗੇ ਤਾਂ ਉਹ ਮਰ ਜਾਂਦੀ ਹੈ  
ਆਪ ਨੂੰ ਕੌਣ ਸਦਾਵਈ ਹੈ=ਆਪਣੇ ਆਪ ਨੂੰ ਕੀ ਸਮਝਦੀ ਹੈ)

## 546. ਵਾਕ ਕਵੀ

ਨੂੰਹਾਂ ਹੁੰਦੀਆਂ ਖਿਆਲ ਜੀਉ ਪੇਖਣੇ, ਦਾ ਮਾਨ ਮੱਤੀਆ ਬੂਹੇ ਦੀਆਂ ਮਹਿਰੀਆਂ ਨੇ ।  
ਪਰੀ ਮੂਰਤਾਂ ਸੁਖੜ ਰਾਚੰਦਰਾਂ ਨੀ, ਇੱਕ ਮੇਮ ਤਬਾਅ ਇੱਕ ਠਹਿਰੀਆਂ ਨੇ ।  
ਇੱਕ ਇਰਮ ਦੇ ਬਾਗ ਦੀਆਂ ਮੋਰਨੀਆਂ ਨੇ, ਇੱਕ ਨਰਮ ਮਲੂਕ ਇੱਕ ਠਹਿਰੀਆਂ ਨੇ ।  
ਅੱਛਾ ਖਾਣ ਪਹਿਨਣ ਲਾਡ ਨਾਲ ਚੱਲਣ, ਲੈਣ ਦੇਣ ਦੇ ਵਿੱਚ ਲੁਧੇਰੀਆਂ ਨੇ ।  
ਬਾਹਰ ਫਿਰਨ ਜਿਉਂ ਬਾਰ ਦੀਆਂ ਵਾਹਣਾਂ ਨੇ, ਸਤਰ ਵਿੱਚ ਬਹਾਈਆਂ ਸ਼ਹਿਰੀਆਂ ਨੇ ।  
ਵਾਰਿਸ ਸ਼ਾਹ ਇਹ ਹੁਸਨ ਗੁਮਾਨ ਸੰਦਾ, ਅਖੀਂ ਨਾਲ ਗੁਮਾਨ ਦੇ ਗਹਿਰੀਆਂ ਨੇ ।

(ਰਾਚੰਦਰ=ਰਾਜਾ ਇੰਦਰ ਦੇ ਪ੍ਰੇਮ ਵਿੱਚ ਫਸੀ ਹੋਈ, ਮੇਮ=ਨਰਮ, ਠਹਿਰੀਆਂ=ਹਰ  
ਸਾਂਚੇ ਵਿੱਚ ਢਲ ਜਾਣ ਵਾਲੀ, ਠਹਿਰ=ਸਖਤ, ਲੁਧੇਰੀਆਂ=ਕਿਸਾਨ ਔਰਤਾਂ)

## 547. ਤਥਾ

ਜਾਏ ਮੰਜਿਉਂ ਉਠ ਕੇ ਕਿਵੇਂ ਤਿਲਕੇ, ਹੱਡ ਪੈਰ ਹਿਲਾਇਕੇ ਚੁਸਤ ਹੋਵੇ ।  
ਵਾਂਗ ਰੋਗਣਾਂ ਰਾਤ ਦਿਹੁੰ ਰਹੇ ਢਠੀ, ਕਿਵੇਂ ਹੀਰ ਵਹੁਟੀ ਤੰਦਰੁਸਤ ਹੋਵੇ ।  
ਇਹ ਵੀ ਵੱਡਾ ਅਜਾਬ ਹੈ ਮਾਪਿਆਂ ਨੂੰ ਧੀਉਂ ਨੂੰਹ ਬੂਹੇ ਉੱਤੇ ਸੁਸਤ ਹੋਵੇ ।  
ਵਾਰਿਸ ਸ਼ਾਹ ਮੀਆਂ ਕਿਉਂ ਨਾ ਹੀਰ ਬੋਲੇ, ਸਹਿਤੀ ਜਿਹੀਆਂ ਦੀ ਜੈਨੂੰ ਪੁਸਤ ਹੋਵੇ ।

(ਤਿਲਕੇ=ਹਿੱਲੇ, ਪੁਸਤ=ਮਦਦ)

## 548. ਹੀਰ

ਹੀਰ ਆਖਿਆ ਬੈਠ ਕੇ ਉਮਰ ਸਾਰੀ, ਮੈਂ ਤਾਂ ਆਪਣੇ ਆਪ ਨੂੰ ਸਾੜਨੀ ਹਾਂ ।  
ਮਤਾਂ ਬਾਗ਼ ਗਿਆਂ ਮੇਰਾ ਜੀਉ ਖੁਲ੍ਹੇ, ਅੰਤ ਇਹ ਭੀ ਪਾੜਣਾ ਪਾੜਨੀ ਹਾਂ ।  
ਪਈ ਰੋਨੀ ਹਾਂ ਕਰਮ ਮੈਂ ਆਪਣੇ ਨੂੰ, ਕੁੱਝ ਕਿਸੇ ਦਾ ਨਹੀਂ ਵਿਗਾੜਨੀ ਹਾਂ ।  
ਵਾਰਿਸ ਸ਼ਾਹ ਮੀਆਂ ਤਕਦੀਰ ਆਖੇ, ਵੇਖੋ ਨਵਾਂ ਮੈਂ ਖੇਲ ਪਸਾਰਨੀ ਹਾਂ ।

(ਪਾੜਣਾ ਪਾੜਦੀ ਹਾਂ=ਇਹ ਐਖਾ ਕੰਮ ਕਰਕੇ ਵੇਖਦੀ ਹਾਂ)

## 549. ਸਹਿਤੀ ਦੀ ਸਹੇਲੀਆਂ ਦੇ ਨਾਲ ਸਲਾਹ

ਅੜੀਉ ਆਉ ਖਾਂ ਬੈਠ ਕੇ ਗਲ ਗਿਣੀਏ, ਸੱਦ ਘੱਲੀਏ ਸਭ ਸਹੇਲੀਆਂ ਨੇ ।  
ਕਈ ਕਵਾਰੀਆਂ ਕਈ ਵਿਆਹੀਆਂ ਨੇ, ਚੰਨ ਜਹੇ ਸਰੀਰ ਮਥੇਲੀਆਂ ਨੇ ।  
ਰਜੂਆ ਆਣ ਹੋਈਆਂ ਸਭੇ ਪਾਸ ਸਹਿਤੀ, ਜਿਵੇਂ ਗੁਰੂ ਅੱਗੇ ਸਭ ਚੇਲੀਆਂ ਨੇ ।  
ਜਿਨ੍ਹਾਂ ਮਾਉਂ ਤੇ ਬਾਪ ਨੂੰ ਭੁੰਨ ਖਾਧਾ, ਮੁੰਗ ਚਨੇ ਕਵਾਰੀਆਂ ਖੇਲੀਆਂ ਨੇ ।  
ਵਿੱਚ ਹੀਰ ਸਹਿਤੀ ਦੇਵੇਂ ਬੈਠੀਆਂ ਨੇ, ਦਵਾਲੇ ਬੈਠੀਆਂ ਅਰਥ ਮਹੇਲੀਆਂ ਨੇ ।  
ਵਾਰਿਸ ਸ਼ਾਹ ਸਿੰਗਾਰ ਮਹਾਵਤਾਂ ਨੇ, ਸਿਵੇਂ ਹਥਈਆਂ ਕਿਲੇ ਨੂੰ ਪੇਲੀਆਂ ਨੇ ।

(ਗਲ ਗਿਣੀਏ=ਗਲ ਸੋਚੀਏ, ਰਜੂਆ ਆਣ ਹੋਈਆਂ=ਹਦਾਇਤ ਲਈ ਆਗਈਆਂ,  
ਅਰਥ ਮਹੇਲੀਆਂ=ਵਾਇਦੇ ਕਰਦੀਆਂ, ਮਹਾਵਤ=ਹਾਥੀ ਚਲਾਉਣ ਵਾਲਾ)

## 550. ਸਹਿਤੀ

ਵਖਤ ਫਜਰ ਦੇ ਉਠ ਸਹੇਲੀਉ ਨੀ, ਤੁਸੀਂ ਆਪਣੇ ਆਹਰ ਹੀ ਆਵਣਾ ਜੇ ।  
ਮਾਂ ਬਾਪ ਨੂੰ ਖਬਰ ਨਾ ਕਰੋ ਕੋਈ, ਭਲਕੇ ਬਾਗ਼ ਨੂੰ ਪਾਸਣਾ ਲਾਵਣਾ ਜੇ ।  
ਵਹੁਟੀ ਹੀਰ ਨੂੰ ਬਾਗ਼ ਲੈ ਚਲਣਾ ਹੈ, ਜ਼ਰਾ ਏਸ ਦਾ ਜੀਉ ਵਲਾਵਣਾ ਜੇ ।  
ਲਾਵਣ ਫੇਰਨੀ ਵਿੱਚ ਕਪਾਹ ਭੈਣਾਂ, ਕਿਸੇ ਪੁਰਸ਼ ਨੂੰ ਨਹੀਂ ਵਿਖਾਵਣਾ ਜੇ ।  
ਰਾਹ ਜਾਂਦੀਆਂ ਪੁਛੇ ਲੋਕ ਅੜੀਉ, ਕੋਈ ਇਫਤਰਾ ਚਾ ਬਣਾਵਣਾ ਜੇ ।  
ਖੇਡੇ ਸੰਮੀਆਂ ਤੇ ਘੱਤੇ ਪੰਝੀਆਂ ਨੀ, ਭਲਕੇ ਖੂਹ ਨੂੰ ਰੰਗ ਲਗਾਵਣਾ ਜੇ ।  
ਵੜੇ ਵਟ ਲੰਗੋਟੜੇ ਵਿੱਚ ਪੈਲੀ, ਬੰਨਾ ਵਟ ਸਭ ਪੁੱਟ ਵਖਾਵਣਾ ਜੇ ।  
ਬੰਨੁ ਝੋਲੀਆਂ ਚੁਣੇ ਕਪਾਹ ਸੱਭੇ, ਤੇ ਮੰਡਾਸਿਆਂ ਰੰਗ ਸੁਹਾਵਣਾ ਜੇ ।  
ਵੱਡੇ ਰੰਗ ਹੇਸਨ ਇੱਕੋ ਜੇਡੀਆਂ ਦੇ, ਰਾਹ ਜਾਂਦਿਆਂ ਦੇ ਸਾਂਗ ਲਾਵਣਾ ਜੇ ।  
ਮੰਜਿਉਂ ਉਠਦੀਆਂ ਸਭ ਨੇ ਆ ਜਾਣਾ, ਇੱਕ ਦੂਈ ਨੂੰ ਸੱਦ ਲਿਆਵਣਾ ਜੇ ।  
ਵਾਰਿਸ ਸ਼ਾਹ ਮੀਆਂ ਇਹੋ ਅਰਥ ਹੋਇਆ, ਸਭਨਾ ਅਜੂ ਦੇ ਫਲੇ ਨੂੰ ਆਵਣਾ ਜੇ ।

(ਫਜਰ=ਸਵੇਰ, ਆਪਣੇ ਆਹਰ=ਆਪਣੇ ਆਪ, ਪਾਸਣਾ=ਨਚਣਾ, ਲਾਵਣ  
ਫੇਰਨੀ=ਨਚਣਾ, ਇਫਤਰਾ=ਮਨ ਘੜਤ ਬਹਾਨਾ, ਸੰਮੀ=ਢੋਲ ਅਤੇ ਸੰਮੀ ਦਾ  
ਡਰਾਮਾ, ਪੰਝੀ=ਛੜੱਪੇ ਮਾਰ ਕੇ ਨੱਚਣਾ, ਮੰਡਾਸਾ=ਸਿਰ ਨੂੰ ਕੱਪੜੇ ਨਾਲ ਲਪੇਟ  
ਲੈਣ, ਅਰਥ=ਫੈਸਲਾ, ਵਾਅਦਾ)

## 551. ਸਹਿਤੀ ਅਤੇ ਹੋਰ ਔਰਤਾਂ

ਮਤਿਆਂ ਵਿੱਚ ਉਮਾਹ ਦੀ ਰਾਤ ਗੁਜ਼ਰੀ, ਤਾਰੇ ਗਿਣਦੀਆਂ ਸਭ ਉਦਮਾਦੀਆਂ ਨੇ ।  
ਗਿਰਧੇ ਪਾਉਂਦੀਆਂ ਘੁੰਬਰਾਂ ਮਾਰਦੀਆਂ ਸਨ, ਜਹੀਆਂ ਹੋਣ ਮੁਟਿਆਰਾਂ ਦੀਆਂ  
ਵਾਦੀਆਂ ਨੇ ।

ਨਖਰੀਲੀਆਂ ਇੱਕ ਨਕ ਤੋੜਣਾਂ ਸਨ, ਹਿਕ ਭੋਲੀਆਂ ਸਿਧੀਆਂ ਸਾਦੀਆਂ ਨੇ ।  
ਇੱਕ ਨੇਕ ਬਖ਼ਤ ਇੱਕ ਬੇਜ਼ਬਾਨਾਂ, ਹਿਕ ਨਚਨੀਆਂ ਤੇ ਮਾਲਜ਼ਾਦੀਆਂ ਨੇ ।

(ਉਮਾਹ=ਮਸਿਆ ਦੀ ਰਾਤ, ਉਦਮਾਦ=ਚਾਹ, ਉਮੰਗ, ਗਿਰਧੇ=ਗਿੱਧੇ, ਵਾਦੀਆਂ=  
ਆਦਤਾਂ, ਨਕ ਤੋੜਣ=ਨਕ ਮੂੰਹ ਚੜ੍ਹਾ ਕੇ ਨਖਰੇ ਕਰਨ ਵਾਲੀਆਂ, ਨੇਕ  
ਬਖ਼ਤ=ਚੰਗੀ ਕਿਸਮਤ ਵਾਲੀ, ਭਲੀ ਮਾਣਸ)

## 552. ਸਾਰੀਆਂ ਨੂੰ ਸੁਨੇਹਾ

ਗੰਢ ਫਿਰੀ ਰਾਤੀਂ ਵਿੱਚ ਖੇੜਿਆਂ ਦੇ, ਘਰੋਂ ਘਰੀ ਵਿਚਾਰ ਵਿਚਾਰਿਉ ਨੇ ।  
ਭਲਕੇ ਖੂਹ ਤੇ ਜਾਇਕੇ ਕਰਾਂ ਰੁਸ਼ਤੀ ਇੱਕ ਦੂਸਰੀ ਨੂੰ ਖੁੰਮ ਮਾਰਿਉ ਨੇ ।  
ਚਲੇ ਚਲੀ ਹੀ ਕਰਨ ਛਨਾਲ ਬਾਜ਼ਾਂ, ਸਭ ਕੰਮ ਤੇ ਕਾਜ ਵਿਸਾਰਿਉ ਨੇ ।  
ਬਾਜ਼ੀ ਦਿਤਿਆ ਨੇ ਪੇਵਾਂ ਬੁੱਢਿਆਂ ਨੂੰ, ਲਬਾ ਮਾਂਵਾਂ ਦੇ ਮੂੰਹਾਂ ਤੇ ਮਾਰਿਉ ਨੇ ।  
ਸੈਤਾਨ ਦੀਆਂ ਲਸ਼ਕਰਾਂ ਫੈਲਸੂਫਾਂ, ਬਿਨਾ ਆਤਮੋਂ ਫਨ ਪੰਘਾਰਿਉ ਨੇ ।  
ਗਿਲਤੀ ਮਾਰ ਲੰਗੋਟੜੇ ਵਟ ਟੁਰੀਆਂ, ਸਭੇ ਕਪੜਾ ਚਿਥੜਾ ਝਾੜਿਉ ਨੇ ।  
ਸਭਾ ਭੰਨ ਭੰਡਾਰ ਉਜਾੜ ਛੇਪਾਂ, ਸਣੇ ਪੂਣੀਆਂ ਪਿੜੀ ਨੂੰ ਸਾੜਿਉ ਨੇ ।  
ਤੰਗ ਖਿਚ ਸਵਾਰ ਤਿਆਰ ਹੋਏ, ਕੜਿਆਲੜੇ ਘੋੜੀਆਂ ਚਾੜ੍ਹਿਉ ਨੇ ।  
ਰਾਤੀਂ ਲਾ ਮਹਿੰਦੀ ਦਿੰਦ ਘਤ ਸੁਰਮਾ, ਗੁੰਦ ਚੁੰਡੀਆਂ ਕੁੰਭ ਸਿੰਗਾਰਿਉ ਨੇ ।  
ਤੇੜ ਲੁੰਗੀਆਂ ਬਹੁਕਰਾਂ ਦੇਣ ਪਿੱਛੋਂ, ਸੁਥਣ ਚੂੜੀਆਂ ਪਾਉਂਦੇ ਚਾੜ੍ਹਿਉ ਨੇ ।  
ਕੱਜਲ ਪੂਛਲਿਆਲੜੇ ਵਿਆਹੀਆਂ ਦੇ, ਹੋਠੀਂ ਸੁਰਖ ਦੰਦਾਸੜੇ ਚਾੜ੍ਹਿਉ ਨੇ ।  
ਜੁਲਫਾਂ ਪਲਮ ਪਈਆਂ ਗੋਰੇ ਮੁਖੜੇ ਤੇ, ਬਿੰਦੀਆਂ ਪਾਇਕੇ ਰੂਪ ਸਿੰਗਾਰਿਉ ਨੇ ।  
ਗੱਲ੍ਹਾਂ ਫੇਡੀਆਂ ਤੇ ਬਣੇ ਖਾਲ ਦਾਣੇ, ਰੜੇ ਹੁਸਨ ਨੂੰ ਚਾਇ ਉਘਾੜਿਉ ਨੇ ।  
ਛਾਤੀਆਂ ਖੋਲ੍ਹ ਕੇ ਹੁਸਨ ਦੇ ਕੱਢ ਲਾਟੂ ਵਾਰਿਸ ਸ਼ਾਹ ਨੂੰ ਚਾਇ ਉਜਾੜਿਉ ਨੇ ।

(ਗੰਢ ਫੇਰੀ=ਖਬਰ ਕੀਤੀ, ਖੁੰਮ ਮਾਰਿਉ=ਥਾਪੀ ਮਾਰੀ, ਛਨਾਲ ਬਾਜ਼=  
ਬਦਕਾਰ, ਲਬਾ=ਥੱਪੜ, ਬਾਜ਼ੀ ਦਿਤੀ=ਚਲਾਕੀ ਕੀਤੀ, ਫੈਲਸੂਫੀਆਂ=ਅਕਲ  
ਵਾਲੀਆਂ ਹੁਸ਼ਿਆਰੀਆਂ, ਆਤਿਸ=ਅੱਗ, ਫਨ=ਫਰੋਬ, ਗਿਲਤੀ ਮਾਰਨਾ=  
ਚਾਦਰ ਨਾਲ ਸਿਰ ਢਕ ਕੇ ਉਹਨੂੰ ਆਪਣੇ ਦੁਆਲੇ ਏਦਾਂ ਲਪੇਟ ਲੈਣਾ ਕਿ  
ਖੁਲ੍ਹੇ ਨਾ, ਗਰਦਨ ਦੇ ਪਿੱਛੇ ਦੇਵਾਂ ਸਿਰਿਆਂ ਨੂੰ ਇਸ ਤਰ੍ਹਾਂ ਬੰਨ੍ਹ ਲੈਣਾ ਕਿ  
ਗਿਲਤੀ ਖੁਲ੍ਹੇ ਨਾ, ਪਿੜੀ=ਇਕੱਠੀਆਂ ਹੋ ਕੇ ਕੱਤਣਾ, ਕੁੰਭ=ਹਾਥੀ ਦਾ ਮੱਥਾ,  
ਬਹੁਕਰ ਦੇਣ=ਲੁੰਡੀਆਂ ਏਨੀਆਂ ਲੰਮੀਆਂ ਸਨ ਕਿ ਉਹ ਧਰਤੀ ਤੇ ਘਿਰਸਦੀਆਂ  
ਧਰਤੀ ਸਾਫ਼ ਕਰਦੀਆਂ ਜਾਂਦੀਆਂ ਸਨ)

## 553. ਵਾਕ ਕਵੀ

ਦੇ ਦੁਆਈਆਂ ਰਾਤ ਮੁਕਾ ਸੁੱਟੀ, ਵੇਖੇ ਹੋਵਣੀ ਕਰੇ ਸ਼ਤਾਬੀਆਂ ਜੀ ।  
ਜਿਹੜੀ ਹੋਵਣੀ ਗੱਲ ਸੇ ਹੋ ਰਹੀ, ਸੱਭੇ ਹੋਵਣੀ ਦੀਆਂ ਸ਼ਰਾਬੀਆਂ ਜੀ ।  
ਏਸ ਹੋਵਣੀ ਸ਼ਾਹ ਫ਼ਕੀਰ ਕੀਤੇ, ਪੰਨੂ ਜੋਹਿਆਂ ਕਰੇ ਸ਼ਰਾਬੀਆਂ ਜੀ ।  
ਮਜਨੂੰ ਜੋਹਿਆਂ ਨਾਮ ਮਜਨੂਬ ਹੋਏ, ਸਹਿਜ਼ਾਦੀਆਂ ਕਰੇ ਬੇਆਬੀਆਂ ਜੀ ।  
ਮਾਸੂਕ ਨੂੰ ਬੇਪਰਵਾਹ ਕਰਕੇ, ਵਾਏ ਆਸ਼ਕਾਂ ਰਾਤ ਬੇਆਬੀਆਂ ਜੀ ।  
ਅਲੀ ਜੋਹਿਆਂ ਨੂੰ ਕਤਲ ਗੁਲਾਮ ਕੀਤਾ, ਖਬਰ ਹੋਈ ਨਾ ਮੂਲ ਅਸਹਾਬੀਆਂ ਜੀ ।  
ਕੁੜੀਆਂ ਪਿੰਡ ਦੀਆਂ ਬੈਠ ਕੇ ਧੜਾ ਕੀਤਾ, ਲੈਣੀ ਅੱਜ ਕੰਧਾਰ ਪੰਜਾਬੀਆਂ ਜੀ ।  
ਵਾਰਿਸ ਸ਼ਾਹ ਮੀਆਂ ਫਲੇ ਖੇਤਿਆਂ ਦੇ, ਜਮ੍ਹਾਂ ਆਣ ਹੋਈਆਂ ਹਰਬਾਬੀਆਂ ਜੀ ।

(ਹੋਵਣੀ=ਹੋਈ, ਕਿਸਮਤ, ਸ਼ਤਾਬੀ=ਜਲਦੀ, ਫੁਰਤੀ, ਸ਼ਰਾਬੀ=ਸ਼ਰਾਰਤ, ਮਜਨੂਬ= ਰਬ ਦੇ ਪ੍ਰੇਮ ਵਿੱਚ ਮਸਤ, ਵਾਏ=ਹਾਏ, ਬੇਆਬੀ=ਉਈਂਦਰਾ, ਅਲੀ ਜਿਹਾਂ ਨੂੰ= ਹਜ਼ਰਤ ਅਲੀ, ਹਜ਼ਰਤ ਮੁਹੰਮਦ ਸਾਹਿਬ ਦੇ ਚਾਚਾ ਅਬੂ ਤਾਲਬ ਦੇ ਛੋਟੇ ਪੁੱਤਰ, ਜੋ ਸਭ ਤੋਂ ਪਹਿਲਾਂ 14 ਸਾਲ ਦੀ ਛੋਟੀ ਉਮਰ ਵਿੱਚ ਹੀ ਮੁਸਲਮਾਨ ਹੋ ਗਏ, ਆਪਦਾ ਰਸੂਲ ਦੀ ਸਪੁੱਤਰੀ ਬੀਬੀ ਫ਼ਾਤਮਾ ਨਾਲ ਨਕਾਹ ਹੋਇਆ। ਆਪ ਬਹੁਤ ਸੂਰਵੀਰ ਸਨ। ਉਸਮਾਨ ਦੇ ਸ਼ਹੀਦ ਹੋਣ ਪਿੱਛੋਂ ਆਪ ਨੂੰ 656 ਈ ਵਿੱਚ ਚੈਥਾ ਖ਼ਲੀਫ਼ਾ ਥਾਪਿਆ ਗਿਆ। ਆਪ ਕੂਫ਼ਾ ਵਿੱਚ ਅੱਬਦੁਰਹਿਮਾਨ ਨਾਮੀ ਗੁਲਾਮ ਹੱਥੋਂ ਕਤਲ ਹੋਏ। ਆਪ ਮਸੀਤ ਵਿੱਚ ਕਈ ਲੋਕਾਂ ਨਾਲ ਸਿਜਦਾ ਕਰ ਰਹੇ ਸਨ। ਕਿਸੇ ਨੂੰ ਕਤਲ ਕਰਨ ਵਾਲੇ ਦਾ ਪਤਾ ਨਾ ਲੱਗਾ, ਅਸਹਾਬ=ਸਾਹਿਬ ਦਾ ਬਹੁ-ਵਚਨ, ਉਹ ਲੋਕ ਜਿਹੜੇ ਰਸੂਲ ਦੇ ਅਸਰ ਥੱਲੇ ਮੁਸਲਮਾਨ ਬਣੇ, ਹਰਬਾਬੀਆਂ=ਦਰ ਦਰ ਘੁੰਮਣ ਵਾਲੀਆਂ)

## 554. ਤਥਾ

ਇਸ਼ਕ ਇੱਕ ਤੇ ਇਫਤਰੇ ਲਖ ਕਰਨੇ, ਯਾਰੇ ਐਖੀਆਂ ਯਾਰਾਂ ਦੀਆਂ ਯਾਰੀਆਂ ਨੀ ।  
ਕੇਡਾ ਪਾੜਣਾ ਪਾੜਿਆ ਇਸ਼ਕ ਪਿੱਛੇ, ਸਦ ਘੱਲੀਆਂ ਸਭ ਕਵਾਰੀਆਂ ਨੀ ।  
ਏਨ੍ਹਾਂ ਯਾਰੀਆਂ ਰਾਜਿਆਂ ਫ਼ਕਰ ਕੀਤਾ, ਇਸ਼ਕ ਕੀਤਾ ਖ਼ਲਕਤਾਂ ਸਾਰੀਆਂ ਨੀ ।  
ਕੋਈ ਹੀਰ ਹੈ ਨਵਾਂ ਨਾ ਇਸ਼ਕ ਕੀਤਾ, ਇਸ਼ਕ ਕੀਤਾ ਖ਼ਲਕਤਾਂ ਸਾਰੀਆਂ ਨੀ ।  
ਏਸ ਇਸ਼ਕ ਨੇ ਵੇਖ ਫ਼ਰਹਾਦ ਕੁੱਠਾ, ਕੀਤੀਆਂ ਯੂਸਫ਼ ਨਾਲ ਖਵਾਰੀਆਂ ਨੀ ।  
ਇਸ਼ਕ ਸੋਹਣੀ ਜਹੀਆਂ ਸੂਰਤਾਂ ਭੀ, ਡੋਬ ਵਿੱਚ ਦਰਿਆ ਦੇ ਮਾਰੀਆਂ ਨੀ ।  
ਮਿਰਜ਼ੇ ਜੋਹੀਆਂ ਸੂਰਤਾਂ ਇਸ਼ਕ ਨੇ ਹੇ, ਅੱਗ ਲਾਇਕੇ ਬਾਰ ਵਿੱਚ ਸਾੜੀਆਂ ਨੀ ।  
ਵੇਖ ਬੂਬਨਾਂ ਮਾਰੂਨ ਕਹਿਰ ਘੱਤੀ, ਕਈ ਹੋਰ ਕਰ ਚੱਲੀਆਂ ਯਾਰੀਆਂ ਨੀ ।  
ਵਾਰਿਸ ਸ਼ਾਹ ਜਹਾਨ ਦੇ ਚਲਨ ਨਿਆਰੇ, ਅਤੇ ਇਸ਼ਕ ਦੀਆਂ ਧਜਾਂ ਨਿਆਰੀਆਂ ਨੇ ।

(ਇਫਤਰੇ=ਬਹਾਨੇ, ਕੁੱਠਾ=ਮਾਰਿਆ, ਬੂਬਨਾ-ਮਾਰੂਨ=ਇੱਕ ਰਾਜਸਥਾਨੀ ਕਹਾਣੀ ਅਨੁਸਾਰ ਢੇਲ ਬਾਦਸ਼ਾਹ ਪੇਗਲ ਤੋਂ ਆਪਣੀ ਮਹਿਬੂਬਾ ਰਾਣੀ ਮਾਰੂਨ ਨੂੰ ਲੈ ਕੇ ਚਲਿਆ ਤਾਂ ਰਸਤੇ ਵਿੱਚ ਸਿੰਧੀ ਅਮੀਰ ਫੇਗੂ ਉਮਰ ਨੇ ਮਾਰੂਨ ਨੂੰ ਉਹਦੇ ਕੋਲੋਂ ਉਹਨੂੰ ਖੋਹਣ ਦੀ ਅਸਫ਼ਲ ਕੋਸ਼ਿਸ਼ ਕੀਤੀ। ਅਖੀਰ ਮਾਰੂਨ ਢੇਲ ਦੇ ਧੌਲਰ ਵਿੱਚ ਦਾਖਲ ਹੋਈ। ਉਥੇ ਢੇਲ ਦੀ ਪਹਿਲੀ ਪਤਨੀ ਬੂਬਨਾ ਉਹਨੂੰ ਵੇਖ ਕੇ ਸਾੜ ਨਾਲ ਗੁਸੇ ਵਿੱਚ ਆਈ। ਇੱਕ ਵਿਆਹੀ ਇਸਤਰੀ ਲਈ ਇੱਕ ਸੈਕਣ ਤੋਂ ਵੱਧ ਹੋਰ ਕੀ ਦੁਖ ਵਾਲੀ ਗੱਲ ਹੋ ਸਕਦੀ ਹੈ, ਧਜਾਂ= ਸਜ ਧਜ, ਠਾਠ)

## 555. ਤਥਾ

ਸੁਬ੍ਰਾ ਚਲਣਾ ਖੇਤ ਕਰਾਰ ਹੋਇਆ, ਕੁੜੀਆਂ ਮਾਵਾਂ ਦੀਆਂ ਕਰਨ ਦਿਲਦਾਰੀਆਂ ਨੀ ।  
ਆਪੇ ਆਪਣੇ ਥਾਂ ਤਿਆਰ ਹੋਈਆਂ, ਕਈ ਵਿਆਹੀਆਂ ਕਈ ਕਵਾਰੀਆਂ ਨੀ ।  
ਰੋਜ਼ੇ ਦਾਰ ਨੂੰ ਈਦ ਦਾ ਚੰਨ ਚੜ੍ਹਿਆ, ਜਿਵੇਂ ਹਾਜੀਆਂ ਹਜ ਤਿਆਰੀਆਂ ਨੀ ।  
ਜਿਵੇਂ ਵਿਆਹ ਦੀ ਖੁਸ਼ੀ ਦਾ ਚਾ ਚੜ੍ਹਦਾ, ਅਤੇ ਮਿਲਣ ਮੁਬਾਰਕਾਂ ਕਵਾਰੀਆਂ ਨੀ ।  
ਚਲੇ ਚਲ ਹਿਲ ਜੁਲ ਤਰਥੱਲ ਧੜ ਧੜ, ਖੁਸ਼ੀ ਨਾਲ ਨੱਚਣ ਮਤਿਆਰੀਆਂ ਨੀ ।  
ਥਾਉ ਥਾਈ ਚਵਾ ਦੇ ਨਾਲ ਫੜਕੇ, ਮੁੱਠੇ ਚੂੜੀਆਂ ਦੇ ਮਿਨਹਾਰੀਆਂ ਨੀ ।  
ਗਿਰਦ ਫਲੇ ਦੀ ਖੁਰਲੀ ਆਣ ਹੋਈਆਂ, ਸਭ ਹਾਰ ਸਿੰਗਾਰ ਕਰ ਸਾਰੀਆਂ ਨੀ ।  
ਏਧਰ ਸਹਿਤੀ ਨੇ ਮਾਉ ਤੋਂ ਲਈ ਰੁਖਸਤ, ਚਲੇ ਚਲ ਜਾਂ ਸਭ ਪੁਕਾਰੀਆਂ ਨੀ ।  
ਏਵੇਂ ਬੰਨ੍ਹ ਕਤਾਰ ਹੋ ਸਫਾਂ ਟੁਰੀਆਂ, ਜਿਵੇਂ ਲਦਿਆ ਸਾਥ ਬਿਉਪਾਰੀਆਂ ਨੀ ।  
ਏਵੇਂ ਸਹਿਤੀ ਨੇ ਕਵਾਰੀਆਂ ਮੇਲ ਲਈਆਂ, ਜਿਵੇਂ ਝੁੰਡ ਮੇਲੇ ਜਟਾਧਾਰੀਆਂ ਨੀ ।  
ਖ਼ਤਰੇਟੀਆਂ ਅਤੇ ਬਹਿਮਨੇਟੀਆਂ ਨੀ, ਜਟੇਟੀਆਂ ਨਾਲ ਸੁਨਿਆਰੀਆਂ ਨੀ ।  
ਘੋੜੇ ਛੁੱਟੇ ਅਬਾਰ ਜਿਉ ਫਿਰਨ ਨਚਦੇ, ਚੱਲਣ ਟੇਫੜੀ ਚਾਲ ਮੁਟਿਆਰੀਆਂ ਨੀ ।  
ਵਾਰਿਸ ਸ਼ਾਹ ਹੁਣ ਹੀਰ ਨੂੰ ਸੱਪ ਲੜਦਾ, ਚੈਚਰ ਪਾਉਂਦੀਆਂ ਚੈਚਰ ਹਾਰੀਆਂ ਨੀ ।

(ਦਿਲਦਾਰੀ ਕਰਨਾ=ਮੁਹੱਬਤ ਦਿਖਾਉਣੀ, ਕੁਆਰੀਆਂ ਮੁਬਾਰਕਾਂ=ਲੜਕੇ ਵਾਲਿਆਂ ਦੇ ਵਹੁਟੀ ਆਉਣ ਤੇ ਵਧਾਈਆਂ, ਮਤਿਆਰੀਆਂ=ਨਸੇ ਵਿੱਚ ਮਸਤ, ਸਫਾਂ=ਕਤਾਰਾਂ, ਅਬਾਰ=ਰੱਸਾ ਤੁੜਾ ਕੇ ਖੁਲ੍ਹੇ)

## 556. ਹੀਰ ਸਹਿਤੀ ਨਾਲ ਖੇਤ ਨੂੰ ਤੁਰ ਪਈ

ਹੁਕਮ ਹੀਰ ਦਾ ਮਾਂਉ ਥੋਂ ਲਿਆ ਸਹਿਤੀ, ਗਲ ਗਿਣੀ ਸੂ ਨਾਲ ਸਹੇਲੀਆਂ ਦੇ ।  
ਤਿਆਰ ਹੋਈਆਂ ਦੇਵੇਂ ਨਿਨਾਣ ਭਾਬੀ, ਨਾਲ ਚੜ੍ਹੇ ਨੇ ਕਟਕ ਅਲਬੇਲੀਆਂ ਦੇ ।  
ਛਡ ਪਾਸਨੇ ਤੁਰਕ ਬੇਰਾਹ ਚਲੇ, ਰਾਹ ਮਾਰਦੇ ਨੇ ਅਠਖੇਲੀਆਂ ਦੇ ।  
ਕਿੱਲੇ ਪੁਟ ਹੋ ਗਈ ਵਿੱਚ ਵਿਹੜਿਆਂ ਦੇ, ਰਹੀ ਇੱਕ ਨਾ ਵਿੱਚ ਹਵੇਲੀਆਂ ਦੇ ।  
ਸੋਹਣ ਬੈਸਰਾਂ ਨਾਲ ਬਲਾਕ ਬੁੰਦੇ, ਟਿੱਕੇ ਫਬ ਰਹੇ ਵਿੱਚ ਮਥੇਲੀਆਂ ਦੇ ।  
ਧਾਗੇ ਪਾਂਉਦੇ ਬੰਨ੍ਹ ਕੇ ਨਾਲ ਬੋਦੇ, ਗੋਇਆ ਫਿਰਨ ਦੁਕਾਨ ਫੁਲੇਲਿਆਂ ਦੇ ।  
ਜਟਾ ਧਾਰੀਆਂ ਦਾ ਝੁੰਡ ਤਿਆਰ ਹੋਇਆ, ਸਹਿਤੀ ਗੁਰੂ ਚਲਿਆ ਨਾਲ ਚੇਲੀਆਂ ਦੇ ।  
ਰਾਜੇ ਇੰਦਰ ਦੀ ਸਭਾ ਵਿੱਚ ਹੋਈ ਫੇਰੀ, ਪਏ ਅਜਬ ਛਨਕਾਰ ਅਰਬੇਲੀਆਂ ਦੇ ।  
ਆਪ ਹਾਰ ਸਿੰਗਾਰ ਕਰ ਦੌੜ ਚਲੀਆਂ, ਅਰਥ ਕੀਤੀਆਂ ਨੇ ਨਾਲ ਬੇਲੀਆਂ ਦੇ ।  
ਵਾਰਿਸ ਸ਼ਾਹ ਕਸਤੂਰੀ ਦੇ ਮਿਰਗ ਛੁਟੇ, ਥਈਆ ਥਈਆ ਸਰੀਰ ਮਥੇਲੀਆਂ ਦੇ ।

(ਗਲ ਗਿਣੀ=ਸਲਾਹ ਬਣਾ ਲਈ, ਛਡ ਪਾਸਨੇ=ਪਾਸੇ ਛੱਡ ਕੇ, ਕਿੱਲੇ ਪੁਟ= ਬੇਰੀਆ ਬਿਸਤਰਾ ਚੁਕ ਕੇ, ਬੈਸਰਾ, ਬੁਲਾਕ, ਬੁੰਦੇ, ਟਿੱਕੇ=ਸਾਰੇ ਵੱਖ ਵੱਖ ਗਹਿਣੇ ਹਨ, ਬੋਦੇ=ਵਾਲ, ਫਬ=ਸਜ)

## 557. ਹੀਰ ਦਾ ਸੱਪ ਲੜਨ ਦਾ ਬਹਾਨਾ

ਫੈਜ ਹੁਸਨ ਦੀ ਖੇਤ ਵਿੱਚ ਖਿੰਡ ਪਈ, ਤੁਰਤ ਚਾ ਲੰਗੋਟੜੇ ਵੱਟਿਉ ਨੇ ।  
ਸੰਮੀ ਘਤਦੀਆਂ ਮਾਰਦੀਆਂ ਫਿਰਨ ਗਿੱਧਾ, ਪੰਭੀ ਘਤ ਬੰਨਾਂ ਵਟ ਪੱਟਿਉ ਨੇ ।  
ਤੇੜ ਕਿੱਕਰੋਂ ਸੂਲ ਦਾ ਵੱਡਾ ਕੰਡਾ, ਪੈਰ ਚੋਭ ਕੇ ਖੂਨ ਪਲੱਟਿਉ ਨੇ ।  
ਸਹਿਤੀ ਮਾਂਦਰਨ ਫਨ ਦਾ ਨਾਗ ਭਛਿਆ, ਦੰਦੀ ਮਾਰ ਕੇ ਖੂਨ ਉਲੱਟਿਉ ਨੇ ।  
ਸ਼ਿਸਤ ਅੰਦਾਜ਼ ਨੇ ਮਕਰ ਦੀ ਸ਼ਿਸਤ ਕੀਤੀ, ਓਸ ਹੁਸਨ ਦੇ ਮੋਰ ਨੂੰ ਫੱਟਿਉ ਨੇ ।  
ਵਾਰਿਸ ਯਾਰ ਦੇ ਖਰਚ ਤਹਿਸੀਲ ਵਿੱਚੋਂ, ਹਿੱਸਾ ਸਰਫ ਕਸੂਰ ਦਾ ਕੱਟਿਉ ਨੇ ।

(ਸਿਸਤ ਅੰਦਾਜ਼=ਨਿਸ਼ਾਨੇ ਬਾਜ਼, ਖਰਚ ਤਹਿਸੀਲ=ਪੰਜੇਤਰਾ, ਨੰਬਰ ਦਾਰ  
ਵੱਲੋਂ ਮਾਮਲਾ ਇਕੱਠਾ ਕਰਨ ਦੀ ਫੀਸ ਜੋ ਉਨ੍ਹਾਂ ਨੂੰ ਦਿੱਤੀ ਜਾਂਦੀ ਕਸੂਰ=  
ਛੋਟੇ ਮੁਲਾਜ਼ਮਾਂ ਵੱਲੋਂ ਕੰਮਕਾਰ ਵਿੱਚ ਕੀਤੀ ਗਲਤੀ ਤੇ ਕੀਤੀ ਕਟੌਤੀ)

## 558. ਹੀਰ ਦੀ ਹਾਲਤ

ਦੰਦ ਮੀਟ ਘਸੀਟ ਇਹ ਹੱਡ ਗੋਡੇ, ਚਿੱਬੇ ਹੇਠ ਗੱਲ੍ਹਾਂ ਕਰ ਨੀਲੀਆਂ ਜੀ ।  
ਨੱਕ ਚਾੜ੍ਹ ਦੰਦੇੜਕਾ ਵੱਟ ਰੋਏ, ਕੱਢ ਅੱਖੀਆਂ ਨੀਲੀਆਂ ਪੀਲੀਆਂ ਜੀ ।  
ਥਰ ਥਰ ਕੰਬੇ ਤੇ ਆਖੇ ਮੈਂ ਮੇਈ ਲੋਕਾ, ਕੋਈ ਕਰੇ ਝਾੜਾ ਬੁਰੇ ਹੀਲੀਆਂ ਜੀ ।  
ਮਾਰੇ ਲਿੰਗ ਤੇ ਪੈਰ ਬੇਸੁਰਤ ਹੋਈ, ਲਏ ਜੀਊ ਨੇ ਕਾਜ ਕਲੇਲੀਆਂ ਜੀ ।  
ਸ਼ੈਤਾਨ ਸਤੁੰਗੜੇ ਹੱਥ ਜੋੜਣ, ਸਹਿਤੀ ਗੁਰੂ ਤੇ ਅਸੀਂ ਸਭ ਚੇਲੀਆਂ ਜੀ ।

(ਦੰਦੇੜ=ਦੰਦਲ, ਲਿੰਗ=ਲੱਤਾਂ ਬਾਹਾਂ, ਸਤੁੰਗੜੇ=ਸ਼ੈਤਾਨ)

## 559. ਤਥਾ

ਹੀਰ ਮੀਟ ਕੇ ਦੰਦ ਪੈ ਰਹੀ ਬੇਖੁਦ, ਸਹਿਤੀ ਹਾਲ ਬੂ ਸ਼ੇਰ ਪੁਕਾਰਿਆ ਈ ।  
ਕਾਲੇ ਨਾਗ ਨੇ ਫਨ ਫੈਲਾਇ ਵੱਡਾ, ਡੰਗ ਵਹੁਟੀ ਦੇ ਪੈਰ ਤੇ ਮਾਰਿਆ ਈ ।  
ਕੁੜੀਆਂ ਕਾਂਗ ਕੀਤੀ ਆ ਪਈ ਵਾਹਰ, ਲੋਕਾਂ ਕੰਮ ਤੇ ਕਾਜ ਵਿਸਾਰਿਆ ਈ ।  
ਮੰਜੇ ਪਾਇਕੇ ਹੀਰ ਨੂੰ ਘਰੀ ਘਿੰਨਿਆ, ਜਟੀ ਪਲੇ ਪਲੀ ਰੰਗ ਨੂੰ ਹਾਰਿਆ ਈ ।  
ਦੇਖੇ ਫਾਰਸੀ ਤੋਰਕੀ ਨਜ਼ਮ ਨਸਰੋਂ, ਇਹ ਮਕਰ ਘਿਉ ਵਾਂਗ ਨਿਤਾਰਿਆ ਈ ।  
ਅੱਗੇ ਕਿਸੇ ਕਿਤਾਬ ਵਿੱਚ ਨਹੀਂ ਪੜ੍ਹਿਆ, ਜੇਹਾ ਖਚਰੀਆਂ ਖਚਰਪੈਂ ਸਾਰਿਆ ਈ ।  
ਸ਼ੈਤਾਨ ਨੇ ਆਣ ਸਲਾਮ ਕੀਤਾ, ਤੁਸਾਂ ਜਿੱਤਿਆ ਤੇ ਅਸਾਂ ਹਾਰਿਆ ਈ ।  
ਅਫਲਾਤੂਨ ਦੀ ਰੀਸ ਮਿਕਰਾਜ ਕੀਤੀ, ਵਾਰਿਸ ਕੁਦਰਤਾਂ ਵੇਖ ਕੇ ਵਾਰਿਆ ਈ ।

(ਹਾਲ ਬੂ=ਦੁਹਾਈ, ਕਾਂਗ=ਰੋਲਾ, ਵਾਹਰ=ਲੋਕੀ, ਤੋਰਕੀ=ਤੁਰਕੀ, ਅਜੇਹਾ  
ਮਕਰ ਤੁਰਕੀ ਫਾਰਸੀ ਵਾਰਤਕ ਜਾਂ ਕਵਿਤਾ ਵਿੱਚ ਕਿਤੇ ਹੋਵੇਗਾ ਐਪਰ ਕੁੜੀਆਂ  
ਨੇ ਸਾਫ ਸਾਫ ਭਾਵ ਪੂਰਾ ਮਕਰ ਕੀਤਾ, ਰੀਸ=ਦਾੜੀ, ਮਿਕਰਾਜ ਕੀਤੀ=ਦਾੜੀ  
ਕਤਰ ਦਿੱਤੀ)

## 560. ਸਾਰੇ ਖਬਰ ਹੇ ਗਈ

ਖੜਕੇ ਸ਼ਾਘਰੋਂ ਦਿਲਬਰਾਂ ਕਾਂਗ ਕੀਤੀ, ਸਾਰੇ ਦੇਸ ਤੇ ਧੁੰਮ ਭੁੰਚਾਲ ਆਹੀ ।  
ਘਰੀਂ ਖਬਰ ਹੋਈ ਕਿੜਾਂ ਦੇਸ ਸਾਰੇ, ਨੂੰਹ ਖੇੜਿਆਂ ਦੀ ਜੇਹੜੀ ਸਿਆਲ ਆਹੀ ।  
ਸਰਦਾਰ ਸੀ ਖੂਬਾਂ ਦੇ ਤ੍ਰਿੰਵਣਾਂ ਦੀ, ਜਿਸ ਦੀ ਹੰਸ ਤੇ ਮੇਰ ਦੀ ਚਾਲ ਆਹੀ ।  
ਖੇੜੇ ਨਾਲ ਸੀ ਓਸ ਅਜੇੜ ਮੁਢੋਂ, ਦਿਲੋਂ ਸਾਫ ਰੰਝੋਟੇ ਦੇ ਨਾਲ ਆਹੀ ।  
ਓਸ ਨਾਗਨੀ ਨੂੰ ਕੋਈ ਸੱਪ ਲੜਿਆ, ਸੱਸ ਓਸ ਨੂੰ ਵੇਖ ਨਿਹਾਲ ਆਹੀ ।  
'ਇੰਨਾ ਕਈਦਾ ਕੁੰਨਾ ਬਾਬਾ ਅੰਰਤਾਂ ਦੇ, ਧੁਰੋਂ ਵਿੱਚ ਕੁਰਾਨ ਦੇ ਫਾਲ ਆਹੀ ।  
ਵਾਰਿਸ ਸ਼ਾਹ ਸੁਹਾਗੇ ਤੇ ਅੱਗ ਵਾਂਗੂੰ, ਸਿਉਨਾ ਖੇੜਿਆਂ ਦਾ ਸਭੇ ਗਾਲ ਆਹੀ ।

(ਸ਼ਾਘਰ=ਢੇਲ, ਵਾਹਰਾਂ=ਲੋਕਾਂ, ਕਿੜ=ਖਬਰ, ਇੰਨਾ ਕਈਦਾ ਕੁੰਨਾ=ਰਬ ਨੇ  
ਇਸਤਰੀਆਂ ਨੂੰ ਬਦਨਾਮ ਨਹੀਂ ਕੀਤਾ)

## 561. ਮਾਂਦਰੀਆਂ ਨੂੰ ਸੱਦਿਆ

ਸਦ ਮਾਂਦਰੀ ਖੇੜਿਆਂ ਲਖ ਆਂਦੇ, ਫਕਰ ਵੈਦ ਤੇ ਭਟ ਮਦਾਰੀਆਂ ਦੇ ।  
ਤਰਿਆਕ ਅਕਬਰ ਅਫਲਾਤੂਨ ਵਾਲਾ, ਦਾਰੂ ਵੱਡੇ ਫਰੰਗ ਪਸਾਰੀਆਂ ਦੇ ।  
ਜਿਨ੍ਹਾਂ ਜਾਤ ਹਜ਼ਾਰ ਦੇ ਸੱਪ ਕੀਲੇ, ਘੱਤ ਆਂਦੇ ਨੇ ਵਿੱਚ ਪਟਾਰੀਆਂ ਦੇ ।  
ਗੰਡੇ ਲੱਖ ਤਾਅਵੀਜ਼ ਤੇ ਧੂਪ ਧੂਈ, ਸੂਤ ਆਂਦੇ ਨੇ ਕੰਜ ਕਵਾਰੀਆਂ ਦੇ ।  
ਕੋਈ ਅੱਕ ਚਵਾ ਖਵਾਇ ਗੰਢੇ, ਨਾਗਦੇਣ ਧਾੜਾ ਸਭੇ ਸਾਰਿਆਂ ਦੇ ।  
ਕਿਸੇ ਲਾ ਮਣਕੇ ਲੱਸੀ ਵਿੱਚ ਘੱਤੇ, ਪਰਦੇ ਚਾਇ ਪਾਏ ਨਰਾਂ ਨਾਰੀਆਂ ਦੇ ।  
ਤੇਲ ਮਿਰਚ ਤੇ ਬੂਟੀਆਂ ਦੁੱਧ ਪੀਸੇ, ਘਿਉ ਦੋਂਦੇ ਨੇ ਨਾਲ ਖਵਾਰੀਆਂ ਦੇ ।  
ਵਾਰਿਸ ਸ਼ਾਹ ਸਪਾਧਿਆਂ ਪਿੰਡ ਬੱਧੇ, ਦੱਸਣ ਜ਼ਹਿਰ ਮਹੁਰੇ ਧਾੜਾਂ ਮਾਰੀਆਂ ਦੇ ।

(ਤਰਿਆਕ=ਜ਼ਹਿਰ ਦਾ ਤੋੜ)

## 562. ਲੋਕਾਂ ਦੀਆਂ ਗੱਲਾਂ

ਦਰਦ ਹੋਰ ਤੇ ਦਾਰੂੜਾ ਹੋਰ ਕਰਦੇ, ਫਰਕ ਪਵੇ ਨਾ ਲੋੜ ਵਿੱਚ ਲੁੜੀ ਹੈ ਨੀ ।  
ਰੰਨਾ ਵੇਖ ਕੇ ਆਖਦੀਆਂ ਜ਼ਹਿਰ ਧਾਣੀ, ਕੋਈ ਸਾਇਤ ਇਹ ਜਿਉਂਦੀ ਕੁੜੀ ਹੈ ਨੀ ।  
ਹੀਰ ਆਖਦੀ ਜ਼ਹਿਰ ਹੈ ਖਿੰਡ ਚੱਲੀ, ਛਿੱਬੀ ਕਾਲਜਾ ਚੀਰ ਦੀ ਛੁਰੀ ਹੋ ਨੀ ।  
ਮਰ ਚੱਲੀ ਹੈ ਹੀਰ ਸਿਆਲ ਭਾਵੇਂ, ਭਲੀ ਬੁਰੀ ਓਥੇ ਆਣ ਜੁੜੀ ਹੈ ਨੀ ।  
ਜਿਸ ਵੇਲੇ ਦੀ ਸੂਤਰੀ ਇਹ ਸੁੰਘੀ, ਭਾਗੀਂ ਹੋ ਗਈ ਹੈ ਨਾਹੀਂ ਮੁੜੀ ਹੈ ਨੀ ।  
ਵਾਰਿਸ ਸ਼ਾਹ ਸਦਾਈਏ ਵੈਦ ਰਾਝਾ, ਜਿਸ ਥੇ ਦਰਦ ਅਸਾਡੇ ਦੀ ਪੁੜੀ ਹੈ ਨੀ ।

(ਦਾਰੂੜਾ=ਦਾਰੂ, ਸਾਇਤ=ਘੜੀ, ਛਿੱਬੀ=ਤੇਜ਼, ਸੂਤਰੀ=ਸਫ)

## 563. ਸਹਿਤੀ ਅਤੇ ਮਾਂ

ਸਹਿਤੀ ਆਖਿਆ ਫਰਕ ਨਾ ਪਵੇ ਮਾਸਾ, ਇਹ ਸੱਪ ਨਾ ਕੀਲ ਤੇ ਆਂਵਦੇ ਨੇ ।  
ਕਾਲੇ ਬਾਗ ਵਿੱਚ ਜੇਗੀੜਾ ਸਿੱਧ ਦਾੜਾ, ਓਹਦੇ ਕਦਮ ਪਾਇਆਂ ਦੁਖ ਜਾਂਵਦੇ ਨੇ ।  
ਬਾਸਕ ਨਾਂਗ ਕਰੂੰਡੀਏ ਮੋਂਡ ਭੱਸਕ, ਛੀਣੇ ਤਿੱਤਰੇ ਸਭ ਨਿਉਂ ਆਂਵਦੇ ਨੇ ।  
ਕਲਗੀਧਰ ਤੇ ਉਡਣਾਂ ਭੁੰਡ ਆਬੀ, ਅਸਰਾਲ ਘਰਾਲ ਡਰ ਖਾਂਵਦੇ ਨੇ ।  
ਤੰਦੂਰੜਾ ਬੋਰੜਾ ਫਣੀ ਫਨੀਅਰ, ਸਭ ਆਣ ਕੇ ਸੀਸ ਨਿਵਾਂਵਦੇ ਨੇ ।  
ਮਈਦਾਰ ਦੇ ਸਿਰੇ ਤੇ ਖੜੱਪਿਆਂ ਥੇ, ਮੰਤਰ ਪੜ੍ਹੇ ਤਾਂ ਕੀਲ ਤੇ ਆਂਵਦੇ ਨੇ ।  
ਕੰਗੂਰੀਆ ਧਾਮੀਆ ਲੁਸਲੁਸਾ ਵੀ, ਰਤਵਾਰੀਆ ਕਜਲੀਆ ਝਾਂਵਦੇ ਨੇ ।  
ਖੰਜੂਰੀਆ ਤੇਲੀਆ ਨਿਪਟ ਜੰਘਾ ਹਥਵਾਰੀਆ ਗੋਝੀਆ ਗਾਂਵਦੇ ਨੇ ।  
ਬਲਿਸਤੀਆ ਛੀਣੀਆ ਸੰਘ-ਟਾਪੂ, ਚਿਚਲਾਵੜਾ ਕੁਲਨਾਸੀਆ ਦਾਂਵਦੇ ਨੇ ।  
ਕੋਈ ਦੁਖ ਤੇ ਦਰਦ ਨਾ ਰਹੇ ਭੇਰਾ, ਜਾਦੂ ਜਿੰਨ ਤੇ ਭੂਤ ਸਭ ਜਾਂਵਦੇ ਨੇ ।  
ਰਾਉ ਰਾਜੇ ਤੇ ਵੈਦ ਤੇ ਦੇਵ ਪਰੀਆਂ, ਸਭ ਓਸ ਥੋਂ ਹੱਥ ਵਿਖਾਂਵਦੇ ਨੇ ।  
ਹੋਰ ਵੈਦ ਸਭ ਵੈਦਗੀ ਲਾ ਥੱਕੇ, ਵਾਰਿਸ ਸ਼ਾਹ ਜੇਗੀ ਹੁਣ ਆਂਵਦੇ ਨੇ ।

## 564. ਜੋਗੀ ਸੱਦਣ ਲਈ ਆਦਮੀ ਭੇਜਣ ਦੀ ਸਲਾਹ

ਖੇੜਿਆਂ ਆਖਿਆ ਸੈਦੇ ਨੂੰ ਘਲ ਦੀਚੈ, ਜਿਹੜਾ ਡਿੱਗੇ ਫਕੀਰ ਦੇ ਜਾ ਪੈਰੀਂ ।  
ਸਾਡੀ ਕਰੀਂ ਵਾਹਰ ਨਾਮ ਰਬ ਤੇ, ਕੋਈ ਫਜ਼ਲ ਦਾ ਪਲੂੜਾ ਚਾ ਫੇਰੀਂ ।  
ਸਾਰਾ ਖੇਲੁ ਕੇ ਹਾਲ ਅਹਿਵਾਲ ਆਖੀਂ, ਨਾਲ ਮਹਿਰੀਆਂ ਬਰਕਤਾਂ ਵਿੱਚ ਦੈਰੀਂ ।  
ਚਲੇ ਵਾਸਤੇ ਰਬ ਦੇ ਨਾਲ ਮੇਰੇ, ਕਦਮ ਘਤਿਆਂ ਫਕਰ ਦੇ ਹੋਣ ਖੈਰੀਂ ।  
ਦਮ ਲਾਇਕੇ ਸਿਆਲ ਵਿਆਹ ਲਿਆਂਦੀ, ਜੰਜ ਜੋੜ ਕੇ ਗਏ ਸਾਂ ਵਿੱਚ ਡੇਰੀਂ ।  
ਬੈਠ ਕੇੜਮੇ ਗਲ ਪਕਾ ਛੱਡੀ, ਸੈਦਾ ਘੱਲੀਏ ਰਲਣ ਜਾ ਐਰ ਗੈਰੀਂ ।  
ਜੀਕੂੰ ਜਾਣਸੋਂ ਤਿਵੇਂ ਲਿਆ ਜੋਗੀ, ਕਰ ਮਿੰਨਤਾਂ ਲਾਵਣਾ ਹੱਥ ਪੈਰੀਂ ।  
ਵਾਰਿਸ ਸ਼ਾਹ ਮੀਆਂ ਤੇਰਾ ਇਲਮ ਹੋਇਆ, ਮਸ਼ਹੂਰ ਵਿੱਚ ਜਿੰਨ ਤੇ ਇਨਸ ਤੈਰੀਂ ।

(ਦੈਰ=ਮੰਦਰ, ਬੁਤ ਖਾਨਾ, ਜਿੰਨ ਤੇ ਇਨਸ ਤੈਰੀਂ=ਆਦਮੀ ਅਤੇ ਪਰੇਤਾਂ  
ਆਦਿ ਵਿੱਚ)

## 565. ਖੇੜਿਆਂ ਸੈਦੇ ਨੂੰ ਜੋਗੀ ਕੋਲ ਭੇਜਿਆ

ਅਜੂ ਆਖਿਆ ਸੈਦਿਆ ਜਾਹ ਭਾਈ, ਇਹ ਵਹੁਟੀਆਂ ਬਹੁਤ ਪਿਆਰੀਆਂ ਜੀ ।  
ਜਾ ਬੰਨ੍ਹ ਕੇ ਹੱਥ ਸਲਾਮ ਕਰਨਾ, ਤੁਸਾਂ ਤਾਰੀਆਂ ਖਲਕਤਾਂ ਸਾਰੀਆਂ ਜੀ ।  
ਅੱਗੇ ਨਜ਼ਰ ਰੱਖੀਂ ਸਭੇ ਹਾਲ ਦੱਸੀਂ, ਅੱਗੇ ਜੋਗੀੜੇ ਦੇ ਕਰੀਂ ਜਾਰੀਆਂ ਜੀ ।  
ਸਾਨੂੰ ਬਣੀ ਹੈ ਹੀਰ ਨੂੰ ਸੱਪ ਲੜਿਆ, ਖੇਲੁ ਕਰੋਂ ਹਕੀਕਤਾਂ ਸਾਰੀਆਂ ਜੀ ।  
ਆਖੀਂ ਵਾਸਤੇ ਰਬ ਦੇ ਚਲੇ ਜੋਗੀ, ਸਾਨੂੰ ਬਣੀਆਂ ਮਸੀਬਤਾਂ ਭਾਰੀਆਂ ਜੀ ।  
ਜੋਗੀ ਮਾਰ ਮੰਤਰ ਕਰੇ ਸੱਪ ਹਾਜ਼ਰ, ਜਾ ਲਿਆ ਵਿਲਾਇਕੇ ਵਾਰੀਆਂ ਜੀ ।  
ਵਾਰਿਸ ਸ਼ਾਹ ਓਥੇ ਨਾਹੀਂ ਫੁਰੇ ਮੰਤਰ, ਜਿੱਥੇ ਇਸ਼ਕ ਨੇ ਦੰਦੀਆਂ ਮਾਰੀਆਂ ਜੀ ।

(ਜਾਰੀਆਂ=ਬੇਨਤੀਆਂ)

## 566. ਸੈਦਾ ਜੋਗੀ ਕੋਲ ਗਿਆ

ਸੈਦਾ ਵੱਟ ਬੁੱਕਲ ਬੱਧੀ ਪਚਾਰਿੱਕੀ, ਜੁੱਤੀ ਚਾੜ੍ਹ ਕੇ ਡਾਂਗ ਲੈ ਕੜਕਿਆ ਈ ।  
ਵਾਹੇ ਵਾਹ ਚਲਿਆ ਖੁਰੀਂ ਬੰਨ੍ਹ ਖੇੜਾ, ਵਾਂਗ ਕਾਟਕੂ ਮਾਲ ਤੇ ਸਰਕਿਆ ਈ ।  
ਕਾਲੇ ਬਾਗ਼ ਵਿੱਚ ਜੋਗੀ ਥੇ ਜਾ ਵੜਿਆ, ਜੋਗੀ ਵੇਖ ਕੇ ਜਟ ਨੂੰ ਦੜਕਿਆ ਈ ।  
ਖੜਾ ਹੋ ਮਾਹੀ ਮੁੰਡਿਆ ਕਹਾਂ ਆਵੇਂ, ਮਾਰ ਫਾਹੁੜਾ ਸ਼ੇਰ ਕਰ ਭੜਕਿਆ ਈ ।  
ਸੈਦਾ ਸੰਗ ਕੇ ਥਰ ਥਰ ਖੜਾ ਕੰਬੇ, ਉਸ ਦਾ ਅੰਦਰੋਂ ਕਾਲਜਾ ਧੜਕਿਆ ਈ ।  
ਓਥੋਂ ਖੜੀ ਕਰ ਬਾਂਹ ਪੁਕਾਰਦਾ ਈ, ਏਹਾ ਖੜਰੇ ਦਾ ਮਾਰਿਆ ਯਰਕਿਆ ਈ ।  
ਚੱਲੀਂ ਵਾਸਤੇ ਰਬ ਦੇ ਜੋਗੀਆ ਵੇ, ਖ਼ਾਰ ਵਿੱਚ ਕਲੇਜੇ ਦੇ ਰੜਕਿਆ ਈ ।  
ਜੋਗੀ ਪੁੱਛਦਾ 'ਬਣੀ ਹੈ ਕੋਣ ਤੈਨੂੰ, ਏਸ ਹਾਲ ਆਇਉ ਜੱਟਾ' ਬੜਕਿਆ ਈ ।  
ਜਟੀ ਵੜੀ ਕਪਾਹ ਵਿੱਚ ਬੰਨ੍ਹ ਝੋਲੀ, ਕਾਲਾ ਨਾਗ ਅਜ਼ਗ਼ੈਬ ਥੀਂ ਕੜਕਿਆ ਈ ।  
ਵਾਰਿਸ ਸ਼ਾਹ ਜੋ ਚੋਟੀਆਂ ਕਢ ਆਏ, ਅਤੇ ਸੱਪ ਸਰੋਟਿਓਂ ਲੜਕਿਆ ਈ ।

(ਵੱਟ ਬੁੱਕਲ=ਬੁੱਕਲ ਮਾਰ ਕੇ, ਪਚਾਰਿੱਕੀ=ਚਾਦਰ ਨੂੰ ਰੇਬ ਕਰਕੇ ਜਾਂ ਸਾਫ਼ੇ  
ਜਾਂ ਪਰਨੇ ਨੂੰ ਸੱਜੀ ਕੂਹਣੀ ਦੇ ਥੱਲੇ ਅਤੇ ਸੱਜੇ ਮੋਢੇ ਦੇ ਉਪਰੋਂ ਲਿਆ ਕੇ ਟੰਗਣ  
ਜਾਂ ਬੰਨ੍ਹਣ ਦਾ ਢੰਗ, ਜੁੱਤੀ ਚਾੜ੍ਹ=ਜੁੱਤੀ ਪਾ ਕੇ, ਕਾਟਕੂ=ਧਾੜਵੀ, ਬੜਕਿਆ=  
ਗਰਜਿਆ, ਯਰਕਿਆ=ਡਰ ਗਿਆ)

## 567. ਰਾਂਝਾ

ਤਕਦੀਰ ਨੂੰ ਮੇੜਨਾ ਭਾਲਦਾ ਏਂ, ਸੱਪ ਨਾਲ ਤਕਦੀਰ ਦੇ ਡੰਗਦੇ ਨੇ ।  
ਜਿਹਨੂੰ ਰੱਬ ਦੇ ਇਸ਼ਕ ਦੀ ਚਾਟ ਲੱਗੀ, ਦੀਦਵਾਨ ਕਜ਼ਾ ਦੇ ਰੰਗ ਦੇ ਨੇ ।  
ਜਿਹੜੇ ਛੱਡ ਜਹਾਨ ਉਜਾੜ ਵਸਣ, ਸੁਹਬਤ ਔਰਤਾਂ ਦੀ ਕੋਲੋਂ ਸੰਗਦੇ ਨੇ ।  
ਕਦੀ ਕਿਸੇ ਦੀ ਕੀਲ ਵਿੱਚ ਨਹੀਂ ਆਏ, ਜਿਹੜੇ ਸੱਪ ਸਿਆਲ ਤੇ ਝੰਗ ਦੇ ਨੇ ।  
ਅਸਾਂ ਚਾਇ ਕੁਰਾਨ ਤੇ ਤਰਕ ਕੀਤੀ, ਸੰਗ ਮਹਿਰੀਆਂ ਦੇ ਕੋਲੋਂ ਸੰਗਦੇ ਨੇ ।  
ਮਰਨ ਦੇ ਜੱਟੀ ਜ਼ਰਾ ਵੈਣ ਸੁਣੀਏਂ, ਰਾਗ ਨਿਕਲਣ ਰੰਗ ਬਰੰਗ ਦੇ ਨੇ ।  
ਜਵਾਨ ਮੇਰ ਮਹਿਰੀ ਬੜੇ ਰੰਗ ਹੋਤੇ, ਖੁਸ਼ੀ ਹੋਤੇ ਹੈ ਰੂਹ ਮਲੰਗ ਦੇ ਨੇ ।  
ਵਾਰਿਸ ਸ਼ਾਹ ਮੁਨਾਇਕੇ ਸੀਸ ਦਾੜ੍ਹੀ, ਹੋ ਰਹੇ ਜਿਉਂ ਸੰਗਤੀ ਗੰਗ ਦੇ ਨੇ ।

(ਦੀਦਵਾਨ=ਦਰਸ਼ਨ ਕਰਨ ਵਾਲੇ, ਸੰਗਤੀ=ਦਰਸ਼ਨ ਕਰਨ ਵਾਲੇ, ਯਾਤਰੀ,  
ਗੰਗਾ=ਗੰਗਾ)

## 568. ਸੈਦੇ ਤੇ ਰਾਂਝੇ ਦੇ ਸਵਾਲ ਜਵਾਬ

ਹੱਥ ਬੰਨ੍ਹ ਨੀਵੀਂ ਧੋਣ ਘਾਹ ਮੂੰਹ ਵਿੱਚ, ਕਢ ਦੰਦੀਆਂ ਮਿੰਨਤਾਂ ਘਾਲਿਆ ਵੇ ।  
ਤੇਰੇ ਚਲਿਆ ਹੁੰਦੀ ਹੈ ਹੀਰ ਚੰਗੀ, ਧਰੋਹੀ ਰਬ ਦੀ ਮੁੰਦਰਾਂ ਵਾਲਿਆ ਵੇ ।  
ਅੱਠ ਪਹਿਰ ਹੋਏ ਭੁਖੇ ਕੇੜਮੇ ਨੂੰ, ਲੁੜ੍ਹ ਗਏ ਹਾਂ ਫਾਕੜਾ ਜਾਲਿਆ ਵੇ ।  
ਜਟੀ ਜ਼ਹਿਰ ਵਾਲੇ ਕਿਸੇ ਨਾਗ ਡੰਗੀ, ਅਸਾਂ ਮੁਲਕ ਤੇ ਮਾਂਦਰੀ ਭਾਲਿਆ ਵੇ ।  
ਚੰਗੀ ਹੋਏ ਨਾਹੀਂ ਜੱਟੀ ਨਾਗ ਡੰਗੀ, ਤੇਰੇ ਚੱਲਿਆ ਖ਼ੈਰ ਰਵਾਲਿਆ ਵੇ ।  
ਜੋਗੀ ਵਾਸਤੇ ਰਬ ਦੇ ਤਾਰ ਸਾਨੂੰ, ਬੋੜਾ ਲਾ ਬੰਨੇ ਅੱਲਾਹ ਵਾਲਿਆ ਵੇ ।  
ਲਿਖੀ ਵਿੱਚ ਰਜ਼ਾ ਦੇ ਮਰੇ ਜੱਟੀ, ਜਿਸ ਨੇ ਸੱਪ ਦਾ ਦੁਖ ਹੈ ਜਾਲਿਆ ਵੇ ।  
ਤੇਰੀ ਜੱਟੀ ਦਾ ਕੀ ਇਲਾਜ ਕਰਨਾ, ਅਸਾਂ ਆਪਣਾ ਕੇੜਮਾ ਗਾਲਿਆ ਵੇ ।  
ਵਾਰਿਸ ਸ਼ਾਹ ਰਜ਼ਾ ਤਕਦੀਰ ਵੇਲਾ, ਪੀਰਾਂ ਔਲੀਆਵਾਂ ਨਾਹੀਂ ਟਾਲਿਆ ਵੇ ।

(ਫਾਕੜਾ=ਫਾਕਾ)

## 569. ਜੋਗੀ

ਚੁਪ ਹੋ ਜੋਗੀ ਸਹਿਜ ਨਾਲ ਬੋਲੇ, ਜੱਟਾ ਕਾਸ ਨੂੰ ਪਕੜਿਉਂ ਕਾਹੀਆਂ ਨੂੰ ।  
ਅਸੀਂ ਛੱਡ ਜਹਾਨ ਫਕੀਰ ਹੋਏ, ਛੱਡ ਦੈਲਤਾਂ ਨਾਲ ਬਾਦਸ਼ਾਹੀਆਂ ਨੂੰ ।  
ਯਾਦ ਰਬ ਦੀ ਛੱਡ ਕੇ ਕਰਾਂ ਝੋੜੇ, ਢੂੰਡਾਂ ਉਡਦੀਆਂ ਛੱਡ ਕੇ ਫਾਹੀਆਂ ਨੂੰ ।  
ਤੇਰੇ ਨਾਲ ਨਾ ਚੱਲਿਆਂ ਨਫ਼ਾ ਕੋਈ, ਮੇਰਾ ਅਮਲ ਨਾ ਫੁਰੇ ਵਿਵਾਹੀਆਂ ਨੂੰ ।  
ਰੰਨਾ ਪਾਸ ਫਕੀਰ ਨੂੰ ਐਬ ਜਾਣਾ, ਜੇਹਾ ਨੱਸਣਾ ਰਣੋਂ ਸਿਪਾਹੀਆਂ ਨੂੰ ।  
ਵਾਰਿਸ ਕਢ ਕੁਰਾਨ ਤੇ ਬਹੋਂ ਮਿੰਬਰ, ਕੇਹਾ ਅੱਡਿਉ ਮਕਰ ਦੀਆਂ ਫਾਹੀਆਂ ਨੂੰ ।

(ਕਾਹੀਆਂ=ਤਕਦੀਰ, ਹੋਈ, ਰਣੋਂ=ਜੰਗ ਵਿੱਚੋਂ)



## 570. ਸੈਦਾ

ਸੈਦਾ ਆਖਦਾ ਰੋਂਦੜੀ ਪਈ ਡੋਲੀ, ਚੁਪ ਕਰੇ ਨਾਹੀਂ ਹਤਿਆਰੜੀ ਵੇ ।  
 ਵਡੀ ਜਵਾਨ ਬਾਲਗ਼ ਕੋਈ ਪਰੀ ਸੂਰਤ, ਤਿੰਨ ਕਪੜੀਂ ਵੱਡੀ ਮੁਟਿਆਰੜੀ ਵੇ ।  
 ਜੇ ਮੈਂ ਹੱਥ ਲਾਵਾਂ ਸਿਰੋਂ ਲਾਹ ਲੈਂਦੀ, ਚਾਇ ਘੱਤਦੀ ਚੀਕ ਚਿਹਾੜੜੀ ਵੇ ।  
 ਹਥ ਲਾਵਣਾ ਪਲੰਘ ਨੂੰ ਮਿਲੇ ਨਾਹੀਂ, ਖੌਫ਼ ਖ਼ਤਰਿਉਂ ਰਹੇ ਨਿਆਰੜੀ ਵੇ ।  
 ਮੈਨੂੰ ਮਾਰ ਕੇ ਆਪ ਨਿਤ ਰਹੇ ਰੋਂਦੀ, ਏਸੇ ਬਾਣ ਉਹ ਰਹੇ ਕਵਾਰੜੀ ਵੇ ।  
 ਨਾਲ ਸੱਸ ਨਿਨਾਣ ਦੇ ਗਲ ਨਾਹੀਂ, ਪਈ ਮਚਦੀ ਨਿਤ ਖ਼ਵਾਰੜੀ ਵੇ ।  
 ਅਸਾਂ ਓਸ ਨੂੰ ਮੂਲ ਨਾ ਹੱਥ ਲਾਇਆ, ਕਾਈ ਲੇਖ ਲਾਗਰ ਹੈ ਭਾਰੜੀ ਵੇ ।  
 ਐਵੇਂ ਗ਼ਫ਼ਲਤਾਂ ਵਿੱਚ ਬਰਬਾਦ ਕੀਤੀ, ਵਾਰਿਸ ਸ਼ਾਹ ਏਹ ਉਮਰ ਵਿਚਾਰੜੀ ਵੇ ।

(ਲਾਗਰ=ਮਾੜੀ, ਕਮਜ਼ੋਰ)

## 571. ਸੈਦੇ ਨੂੰ ਕਸਮ ਖਵਾਈ

ਜੇਗੀ ਕੀਲ ਕੀਤੀ ਪਿੜੀ ਵਿੱਚ ਚੌਕੇ, ਛੁਰੀ ਓਸ ਦੇ ਵਿੱਚ ਖੁਭਾਈਆ ਸੂ ।  
 ਖਾ ਕਸਮ ਕੁਰਾਨ ਦੀ ਬੈਠ ਜੱਟਾ, ਕਸਮ ਚੇਰ ਨੂੰ ਚਾਇ ਕਰਾਈਆ ਸੂ ।  
 ਉਹਦੇ ਨਾਲ ਤੂੰ ਨਾਹੀਂਉ ਅੰਗ ਲਾਇਆ, ਛੁਰੀ ਪੁਟ ਕੇ ਧੌਣ ਰਖਾਈਆ ਸੂ ।  
 ਫੜਿਆ ਹੁਸਨ ਦੇ ਮਾਲ ਦਾ ਚੇਰ ਸਾਬਤ, ਤਾਹੀਂ ਓਸ ਤੋਂ ਕਸਮ ਕਰਾਈਆ ਸੂ ।  
 ਵਾਰਿਸ ਰਬ ਨੂੰ ਛੱਡ ਕੇ ਪਿਆ ਝੰਜਟ, ਐਵੇਂ ਰਾਇਗਾਂ ਉਮਰ ਗਵਾਈਆ ਸੂ ।

(ਕੀਲ ਕੀਤੀ ਵਿੱਚ ਚੌਕੇ=ਚੌਕ ਪੂਰਿਆ, ਰਾਇਗਾਂ=ਬਰਬਾਦ)

## 572. ਸੈਦੇ ਨੇ ਕਸਮ ਚੁੱਕੀ

ਖੇੜੇ ਨਿਸ਼ਾ ਦਿੱਤੀ ਅੱਗੇ ਜੇਗੀੜੇ ਦੇ, ਸਾਨੂੰ ਕਸਮ ਹੈ ਪੀਰ ਫਕੀਰ ਦੀ ਜੀ ।  
 ਮਰਾਂ ਹੋਇਕੇ ਏਸ ਜਹਾਨ ਕੇੜਾ, ਸੂਰਤ ਡਿੱਠੀ ਜੇ ਮੈਂ ਹੀਰ ਦੀ ਜੀ ।  
 ਸਾਨੂੰ ਹੀਰ ਜੱਟੀ ਧੌਲੀ ਧਾਰ ਦਿੱਸੇ, ਕੇਰਕਾਫ਼ ਤੇ ਧਾਰ ਕਸ਼ਮੀਰ ਦੀ ਜੀ ।  
 ਲੰਕਾ ਕੇਟ ਪਹਾੜ ਦਾ ਪਾਰ ਦਿੱਸੇ, ਫਰਹਾਦ ਨੂੰ ਨਹਿਰ ਜਿਉਂ ਸ਼ੀਰ ਦੀ ਜੀ ।  
 ਦੂਰੋਂ ਵੇਖ ਕੇ ਫ਼ਾਤਿਹਾ ਆਖ ਛੱਡਾਂ, ਗੋਰ ਪੀਰ ਪੰਜਾਲ ਦੇ ਪੀਰ ਦੀ ਜੀ ।  
 ਸਾਨੂੰ ਕਹਿਕਹਾ ਇਹ ਦੀਵਾਰ ਦਿੱਸੇ, ਦੁੱਕਾਂ ਜਾਇ ਤਾਂ ਕਾਲਜਾ ਚੀਰ ਦੀ ਜੀ ।  
 ਉਸ ਦੀ ਝਾਲ ਨਾ ਅਸਾਂ ਥੋਂ ਜਾਏ ਝੱਲੀ, ਝਾਲ ਕੋਣ ਝੱਲੇ ਛੁੱਟੇ ਤੀਰ ਦੀ ਜੀ ।  
 ਭੈਸ ਮਾਰ ਕੇ ਸਿੰਗ ਨਾ ਦੇ ਢੇਈ, ਐਵੇਂ ਰੌਸ ਕੇਹੀ ਦੁੱਧ ਖੀਰ ਦੀ ਜੀ ।  
 ਲੇਕ ਆਖਦੇ ਪਰੀ ਹੈ ਹੀਰ ਜੱਟੀ, ਅਸਾਂ ਨਹੀਂ ਡਿੱਠੀ ਸੂਰਤ ਹੀਰ ਦੀ ਜੀ ।  
 ਵਾਰਿਸ ਝੂਠ ਨਾ ਬੋਲੀਏ ਜੇਗੀਆਂ ਥੇ, ਖ਼ਿਆਨਤ ਨਾ ਕਰੀਏ ਚੀਜ਼ ਪੀਰ ਦੀ ਜੀ ।

(ਧੌਲੀ ਧਾਰ=ਬਰਫ਼ ਦਾ ਲੱਦਿਆ ਪਹਾੜ, ਦੂਰ ਠੰਡਾ, ਕੇਰ ਕਾਫ਼=ਜਿੰਨਾਂ ਪਰੀਆਂ ਦਾ ਦੇਸ, ਕਸ਼ਮੀਰ ਦੀ ਧਾਰ=ਕਸ਼ਮੀਰੀ ਤੇਜ਼ ਨਦੀ, ਫ਼ਾਤਿਹਾ ਆਖ ਛੱਡਾਂ=ਦੂਰੋਂ ਮੱਥਾ ਟੇਕ ਦਿੰਦਾ ਹਾਂ, ਗੋਰ=ਕਬਰ, ਪੀਰ ਪੰਜਾਲ=ਗੁਜਰਾਤ (ਪਾਕਿਸਤਾਨ) ਤੋਂ ਕਸ਼ਮੀਰ ਜਾਂਦੇ ਰਸਤੇ ਵਿੱਚ 1500 ਫੁਟ ਦੀ ਉਚਾਈ ਤੇ ਪੀਰ ਪੰਜਾਲ ਦੀ ਕਬਰ ਹੈ, ਰੌਸ=ਲਾਲਚ, ਚਾਹ, ਖ਼ਿਆਨਤ=ਧੋਖਾ, ਹੇਰਾਫੇਰੀ)

## 573. ਰਾਂਝਾ ਸੈਦੇ ਦੁਆਲੇ

ਜੇਗੀ ਰੱਖ ਕੇ ਅਣਖ ਤੇ ਨਾਲ ਗ਼ੈਰਤ, ਕਢ ਅੱਖੀਆਂ ਰੋਹ ਥੀਂ ਫੁੱਟਿਆ ਈ ।  
 ਏਹ ਹੀਰ ਦਾ ਵਾਰਿਸੀ ਹੋਇ ਬੈਠਾ, ਚਾ ਡੇਰਿਉਂ ਸਵਾਰ ਵਿੱਚ ਸੁੱਟਿਆ ਈ ।  
 ਸਣੇ ਜੁੱਤੀਆਂ ਚੌਕੇ ਵਿੱਚ ਆ ਵੜਿਉਂ, ਸਾਡਾ ਧਰਮ ਤੇ ਨੇਮ ਸਭ ਪੁੱਟਿਆ ਈ ।  
 ਲੱਥ ਪੱਥ ਕੇ ਨਾਲ ਨਿਖੁਟਿਆ ਈ, ਕੁਟ ਫਾਟ ਕੇ ਖੇਹ ਵਿੱਚ ਸੁੱਟਿਆ ਈ ।  
 ਬੁਰਾ ਬੋਲਦਾ ਨੀਰ ਪੱਲਟ ਅਖੀਂ, ਜੇਹਿਆ ਬਾਣੀਆਂ ਸ਼ਹਿਰ ਵਿੱਚ ਲੁੱਟਿਆ ਈ ।  
 ਪਕੜ ਸੈਦੇ ਨੂੰ ਨਾਲ ਫੌਹੜੀਆਂ ਦੇ, ਚੇਰ ਯਾਰ ਵਾਂਗੂੰ ਢਾਹ ਕੁੱਟਿਆ ਈ ।  
 ਖੜਤਲਾਂ ਤੇ ਫੌਹੜੀਆਂ ਖੂਬ ਜੜੀਆਂ, ਧੌਣ ਸੇਕਿਆ ਨਾਲ ਨਝੁੱਟਿਆ ਈ ।  
 ਦੇਵੇਂ ਬੰਨ੍ਹ ਬਾਹਾਂ ਸਿਰੋਂ ਲਾਹ ਪਟਕਾ, ਗੁਨਾਹਗਾਰ ਵਾਂਗੂੰ ਉੱਠ ਜੁੱਟਿਆ ਈ ।  
 ਸ਼ਾਨਾ ਖੇਹ ਕੇ ਕੁਟ ਚਕਚੂਰ ਕੀਤਾ, ਲਿੰਗ ਭੰਨ ਕੇ ਸੰਘ ਨੂੰ ਘੁੱਟਿਆ ਈ ।  
 ਵਾਰਿਸ ਸ਼ਾਹ ਖੁਦਾ ਦੇ ਖ਼ੌਫ਼ ਕੋਲੋਂ, ਸਾਡਾ ਰੋਂਦਿਆਂ ਨੀਰ ਨਿਖੁੱਟਿਆ ਈ ।

(ਨੇਮ=ਨਿਯਮ, ਨਝੁੱਟਿਆ=ਵਾਲ ਪੱਟੇ, ਜੁੱਟਿਆ=ਜੂੜਿਆ, ਬੰਨ੍ਹ ਦਿੱਤਾ)

## 574. ਸੈਦਾ ਮਾਰ ਖਾ ਕੇ ਘਰ ਨੂੰ ਭੱਜਾ

ਖੇੜਾ ਖਾਇਕੇ ਮਾਰ ਤੇ ਭੱਜ ਚਲਿਆ, ਵਾਹੇ ਵਾਹ ਰੋਂਦਾ ਘਰੀਂ ਆਂਵਦਾ ਹੈ ।  
 ਇਹ ਜੇਗੀੜਾ ਨਹੀਂ ਜੇ ਧਾੜ ਕੜਕੇ, ਹਾਲ ਆਪਣਾ ਖੇਲ੍ਹ ਸੁਣਾਂਵਦਾ ਹੈ ।  
 ਇਹ ਕਾਂਵਰੂੰ ਦੇਸ ਦਾ ਸਿਹਰ ਜਾਣੇ, ਵੱਡੇ ਲੋੜ ਤੇ ਕਹਿਰ ਕਮਾਂਵਦਾ ਹੈ ।  
 ਇਹ ਦੇਵ ਉਜਾੜ ਵਿੱਚ ਆਣ ਲੱਥਾ, ਨਾਲ ਕੜਕਿਆਂ ਜਾਨ ਗਵਾਂਵਦਾ ਹੈ ।  
 ਨਾਲੇ ਪੜ੍ਹੇ ਕੁਰਾਨ ਤੇ ਦੇ ਬਾਂਗਾਂ, ਚੌਕੇ ਪਾਂਵਦਾ ਸੰਘ ਵਜਾਂਵਦਾ ਹੈ ।  
 ਮੈਨੂੰ ਮਾਰ ਕੇ ਕੁੱਟ ਤਹਿ ਬਾਰ ਕੀਤਾ, ਪਿੰਡਾ ਖੇਲ੍ਹਕੇ ਫੱਟ ਵਿਖਾਂਵਦਾ ਹੈ ।

(ਕਾਂਵਰੂੰ=ਕਾਮਰੂਪ ਦੇਸ਼ ਜਿਹੜਾ ਆਪਣੇ ਜਾਦੂ ਲਈ ਮਸ਼ਹੂਰ ਹੈ, ਤਹਿ ਬਾਰ ਕੀਤਾ=ਕੁਟ ਕੇ ਸੁਰਮਾ ਬਣਾ ਦਿੱਤਾ)

## 575. ਸੈਦੇ ਦਾ ਪਿਉ ਆਖਣ ਲੱਗਾ

ਅਜੂ ਆਖਿਆ ਲਉ ਅਨੋਰ ਯਾਰੇ, ਵੇਖੇ ਗ਼ਜ਼ਬ ਫਕੀਰ ਨੇ ਚਾਇਆ ਜੇ ।  
 ਮੇਰਾ ਸੈਨੇ ਦਾ ਕੇਵੜਾ ਮਾਰ ਜਿੰਦੋਂ, ਕੰਮ ਕਾਰ ਥੀਂ ਚਾਇ ਗਵਾਇਆ ਜੇ ।  
 ਫਕਰ ਮਿਹਰ ਕਰਦੇ ਸਭ ਖ਼ਲਕ ਉੱਤੇ, ਓਸ ਕਹਿਰ ਜਹਾਨ ਤੇ ਚਾਇਆ ਜੇ ।  
 ਵਾਰਿਸ ਸ਼ਾਹ ਮੀਆਂ ਨਵਾਂ ਸਾਂਗ ਵੇਖੇ, ਦੇਵ ਆਦਮੀ ਹੋਇਕੇ ਆਇਆ ਜੇ ।

## 576. ਸਹਿਤੀ ਨੇ ਪਿਉ ਨੂੰ ਕਿਹਾ

ਸਹਿਤੀ ਆਖਿਆ ਬਾਬਲਾ ਜਾਹ ਆਪੇ, ਸੈਦਾ ਆਪ ਨੂੰ ਵੱਡਾ ਸਦਾਂਵਦਾ ਏ ।  
 ਨਾਲ ਕਿਬਰ ਹੰਕਾਰ ਦੇ ਮਸਤ ਫਿਰਦਾ, ਖਾਤਰ ਥੱਲੇ ਨਾ ਕਿਸੇ ਨੂੰ ਲਿਆਂਵਦਾ ਏ ।  
 ਸਾਨੂੰ ਵਾਂਗਰਾਂ ਸਿਰੀ ਟਪਾਂਵਦਾ ਹੈ, ਅੱਗੋਂ ਆਕੜਾਂ ਪਿਆ ਵਿਖਾਂਵਦਾ ਏ ।  
 ਜਾਹ ਨਾਲ ਫਕੀਰ ਦੇ ਕਰੇ ਆਕੜ, ਗੁੱਸੇ ਗ਼ਜ਼ਬ ਨੂੰ ਪਿਆ ਵਧਾਂਵਦਾ ਏ ।  
 ਮਾਰ ਨੂੰਹ ਦੇ ਦੁਖ ਹੈਰਾਨ ਕੀਤਾ, ਅਜੂ ਘੇੜੇ ਤੇ ਚੜ੍ਹ ਦੁੜਾਂਵਦਾ ਏ ।  
 ਯਾਰੇ ਉਮਰ ਸਾਰੀ ਜੱਟੀ ਨਾ ਲੱਧੀ, ਰਹਿਆ ਸੁਹਣੀ ਢੂੰਡ ਢੂੰਡਾਂਵਦਾ ਏ ।  
 ਵਾਰਿਸ ਸ਼ਾਹ ਜਵਾਨੀ ਵਿੱਚ ਮਸਤ ਰਹਿਆ, ਵਖਤ ਗਏ ਤਾਈਂ ਪਛੇਤਾਂਵਦਾ ਏ ।

(ਸਾਨੂੰ=ਕਿਰਲਾ)

## 577. ਅੱਜੁ ਜੇਗੀ ਕੋਲ ਗਿਆ

ਜਾ ਬੰਨ੍ਹ ਖੜਾ ਹੱਥ ਪੀਰ ਅੱਗੇ, ਤੁਸੀਂ ਲਾਡਲੇ ਪਰਵਰਦਗਾਰ ਦੇ ਹੋ ।  
 ਤੁਸੀਂ ਫਕਰ ਇਲਾਹ ਦੇ ਪੀਰ ਪੂਰੇ, ਵਿੱਚ ਰੇਖ ਦੇ ਮੇਖ ਨੂੰ ਮਾਰਦੇ ਹੋ ।  
 ਹੋਵੇ ਦੁਆ ਕਬੂਲ ਪਿਆਰਿਆਂ ਦੀ, ਦੀਨ ਦੁਨੀ ਦੇ ਕੰਮ ਸਵਾਰਦੇ ਹੋ ।  
 ਅੱਠੇ ਪਹਿਰ ਖੁਦਾ ਦੀ ਯਾਦ ਅੰਦਰ, ਤੁਸੀਂ ਨਫ਼ਸ ਸ਼ੈਤਾਨ ਨੂੰ ਮਾਰਦੇ ਹੋ ।  
 ਹੁਕਮ ਰੱਬ ਦੇ ਥੋਂ ਤੁਸੀਂ ਨਹੀਂ ਬਾਹਰ, ਤੁਸੀਂ ਕੀਲ ਕੇ ਸੱਪ ਨੂੰ ਮਾਰਦੇ ਹੋ ।  
 ਲੁੜ੍ਹੇ ਜਾਨ ਬੇੜੇ ਅਵਗੁਣਹਾਰਿਆਂ ਦੇ, ਕਰੋ ਫਜ਼ਲ ਤਾਂ ਪਾਰ ਉਤਾਰਦੇ ਹੋ ।  
 ਤੇਰੇ ਚੱਲਿਆਂ ਨੂੰਹ ਮੇਰੀ ਜਿਉਂਦੀ ਹੈ, ਲੱਗਾ ਦਾਮਨੇ ਸੇ ਤੁਸੀਂ ਤਾਰਦੇ ਹੋ ।  
 ਵਾਰਿਸ ਸ਼ਾਹ ਦੇ ਉਜਰ ਮੁਆਫ਼ ਕਰਨੇ, ਬਖਸ਼ਣਹਾਰ ਬੰਦੇ ਗੁਨਾਹਗਾਰ ਦੇ ਹੋ ।

(ਰੇਖ ਵਿੱਚ ਮੇਖ ਮਾਰਨੀ=ਕਿਸਮਤ ਬਦਲਨਾ,ਹੀਲਾ ਕਰਨਾ, ਅੱਠੇ ਪਹਿਰ=  
 ਦਿਨ ਰਾਤ, ਨਫ਼ਸ=ਮਨ, ਲੁੜ੍ਹੇ=ਰੁੜ੍ਹੇ, ਫਜ਼ਲ=ਕਿਰਪਾ, ਲੱਗਾ ਦਾਮਨੇ=ਤੇਰਾ  
 ਪੱਲਾ ਫੜਿਆ)

## 578. ਜੇਗੀ

ਛੱਡ ਦੇਸ ਜਹਾਨ ਉਜਾੜ ਮੱਲੀ, ਅਜੇ ਜੱਟ ਨਾਹੀ ਪਿੱਛਾ ਛੱਡਦੇ ਨੇ ।  
 ਅਸਾਂ ਛੱਡਿਆ ਇਹ ਨਾ ਮੂਲ ਛੱਡਣ, ਕੀੜੇ ਮੁੱਢ ਕਦੀਮ ਦੇ ਹੱਡ ਦੇ ਨੇ ।  
 ਲੀਹ ਪਈ ਮੇਰੇ ਉੱਤੇ ਝਾੜੀਆਂ ਦੀ, ਪਾਸ ਜਾਣ ਨਾਹੀ ਪਿੰਜ ਗੱਡ ਦੇ ਨੇ ।  
 ਵਾਰਿਸ ਸ਼ਾਹ ਜਹਾਨ ਥੋਂ ਅੱਕ ਪਏ, ਅੱਜ ਕਲ ਫਕੀਰ ਹੁਣ ਲੱਦਦੇ ਨੇ ।

(ਹੱਡ ਦੇ ਕੀੜੇ=ਲੁਕੇ ਪੱਕੇ ਵੈਰੀ, ਲੀਹ=ਰੀਤ, ਰਸਮ, ਗਡ ਦੀ ਪਿੰਜ=  
 ਗੱਡੇ ਦੀ ਪਿੰਜਣੀ, ਅੱਕ ਪਏ=ਦੁਖੀ ਹੋ ਗਏ, ਲੱਦਦੇ=ਜਾਂਦੇ)

## 579. ਸੈਦੇ ਦੇ ਬਾਪ ਅਜੁ ਦਾ ਵਾਸਤਾ

ਚਲੀ ਜੇਗੀਆ ਰਬ ਦਾ ਵਾਸਤਾ ਈ, ਅਸੀਂ ਮਰਦ ਨੂੰ ਮਰਦ ਲਲਕਾਰਨੇ ਹਾਂ ।  
 ਜੇ ਕੁੱਝ ਸਰੇ ਸੇ ਨਜ਼ਰ ਲੈ ਪੈਰ ਪਕੜਾਂ, ਜਾਨ ਮਾਲ ਪਰਿਵਾਰ ਨੂੰ ਵਾਰਨੇ ਹਾਂ ।  
 ਪਏ ਕੁਲ ਦੇ ਕੇੜਮੇ ਸਭ ਰੋਂਦੇ, ਅਸੀਂ ਕਾਗ ਤੇ ਮੇਰ ਉਡਾਰਨੇ ਹਾਂ ।  
 ਹੱਥ ਬੰਨ੍ਹ ਕੇ ਬੇਨਤੀ ਜੇਗੀਆ ਵੇ, ਅਸੀਂ ਆਜਜੀ ਨਾਲ ਪੁਕਾਰਨੇ ਹਾਂ ।  
 ਚੋਰ ਸੱਦਿਆ ਮਾਲ ਦੇ ਸਾਂਭਣੇ ਨੂੰ, ਤੇਰੀਆਂ ਕੁਦਰਤਾਂ ਤੋਂ ਅਸੀਂ ਵਾਰਨੇ ਹਾਂ ।  
 ਵਾਰਿਸ ਸ਼ਾਹ ਵਸਾਹ ਕੀ ਏਸ ਦਮ ਦਾ, ਐਵੇਂ ਰਾਇਗਾਂ ਉਮਰ ਕਿਉ ਹਾਰਨੇ ਹਾਂ ।

(ਕਾਗ ਤੇ ਮੇਰ ਉੜਾਵੰਦੇ=ਰਾਹਾਂ ਤੱਕਦੇ, ਏਸ ਦਮ ਦਾ=ਇਸ ਜ਼ਿੰਦਗੀ ਦਾ,  
 ਰਾਇਗਾਂ=ਫਜ਼ੂਲ)

## 580. ਜੇਗੀ ਦਾ ਉਹਦੇ ਨਾਲ ਤੁਰਨਾ

ਜੇਗੀ ਚੱਲਿਆ ਰੂਹ ਦੀ ਕਲਾ ਹਲੀ, ਤਿੱਤਰ ਬੋਲਿਆ ਸ਼ਗਨ ਮਨਾਵਣੇ ਨੂੰ ।  
 ਐਤਵਾਰ ਨਾ ਪੁੱਛਿਆ ਖੇੜਿਆਂ ਨੇ, ਜੇਗੀ ਆਂਦਾ ਨੇ ਸੀਸ ਮੁਨਾਵਣੇ ਨੂੰ ।  
 ਵੇਖੇ ਅਕਲ ਸ਼ੁਰੂਰ ਜੇ ਮਾਰਿਉ ਨੇ, ਤੁਅਮਾ ਬਾਜ਼ ਦੇ ਹੱਥ ਫੜਾਵਣੇ ਨੂੰ ।  
 ਭੁੱਖਾ ਖੰਡ ਤੇ ਖੀਰ ਦਾ ਭਇਆ ਰਾਖਾ, ਰੰਡਾ ਘੱਲਿਆ ਸਾਕ ਕਰਾਵਣੇ ਨੂੰ ।  
 ਸੱਪ ਮਕਰ ਦਾ ਪਰੀ ਦੇ ਪੈਰ ਲੜਿਆ, ਸੁਲੇਮਾਨ ਆਇਆ ਝਾੜਾ ਪਾਵਣੇ ਨੂੰ ।  
 ਅਨਜਾਣ ਜਹਾਨ ਹਟਾ ਦਿੱਤਾ, ਆਏ ਮਾਂਦਰੀ ਕੀਲ ਕਰਾਵਣੇ ਨੂੰ ।  
 ਰਾਖਾ ਜੋਆਂ ਦੇ ਢੇਰ ਦਾ ਗਧਾ ਹੋਇਆ, ਅੰਨ੍ਹਾਂ ਘੱਲਿਆ ਹਰਫ਼ ਲਿਖਾਵਣੇ ਨੂੰ ।

ਮਿੰਨਤ ਖਾਸ ਕਰਕੇ ਉਹਨਾਂ ਸਦ ਆਂਦਾ, ਮੀਆਂ ਆਇਆ ਹੈ ਰੰਨ ਖਿਸਕਾਵਣੇ ਨੂੰ ।  
 ਉਹਨਾਂ ਸੱਪ ਦਾ ਮਾਂਦਰੀ ਢੁੰਡ ਆਂਦਾ, ਸਗੋਂ ਆਇਆ ਹੈ ਸੱਪ ਲੜਾਵਣੇ ਨੂੰ ।  
 ਵਸਦੇ ਝੁਗੜੇ ਚੌੜ ਕਰਾਵਣੇ ਨੂੰ, ਮੁੱਢੇ ਪੁੱਟ ਬੂਟਾ ਲੈਂਦੇ ਜਾਵਣੇ ਨੂੰ ।  
 ਵਾਰਿਸ ਬੰਦਗੀ ਵਾਸਤੇ ਘੱਲਿਆ ਸੈਂ, ਆ ਜੁੱਟਿਆ ਪਹਿਨਣੇ ਖਾਵਣੇ ਨੂੰ ।

(ਤਿੱਤਰ ਬੋਲਿਆ=ਚੰਗਾ ਸ਼ਗਨ, ਐਤਵਾਰ ਨਾ ਪੁੱਛਿਆ=ਦਿਨ ਨਾ  
 ਵਿਚਾਰਿਆ, ਤੁਅਮਾ=ਤਾਮਾ,ਮਾਸ ਦੀ ਬੁਰਕੀ)

## 581. ਤਥਾ

ਭਲਾ ਹੋਇਆ ਭੈਣਾਂ ਹੀਰ ਬਚੀ ਜਾਵੇਂ, ਮੰਨ ਮੰਨੇ ਦਾ ਵੈਦ ਹੁਣ ਆਇਆ ਨੀ ।  
 ਦੁਖ ਦਰਦ ਗਏ ਸੱਭੇ ਦਿਲ ਵਾਲੇ, ਕਾਮਲ ਵਲੀ ਨੇ ਫੇਰੜਾ ਪਾਇਆ ਨੀ ।  
 ਜਿਹੜਾ ਛੱਡ ਚੈਧਰਾਈਆਂ ਚਾਕ ਬਣਿਆ, ਵਤ ਓਸ ਨੇ ਜੇਗ ਕਮਾਇਆ ਨੀ ।  
 ਜੈਦੀ ਵੰਝਲੀ ਦੇ ਵਿੱਚ ਲਖ ਮੰਤਰ, ਓਹੋ ਰੱਬ ਨੇ ਵੈਦ ਮਿਲਾਇਆ ਨੀ ।  
 ਸ਼ਾਖਾਂ ਰੰਗ ਬਰੰਗੀਆਂ ਹੋਣ ਪੈਦਾ, ਸਾਵਣ ਮਾਹ ਜਿੱਥੇ ਮੀਂਹ ਵਸਾਇਆ ਨੀ ।  
 ਨਾਲੇ ਸਹਿਤੀ ਦੇ ਹਾਲ ਤੇ ਰਬ ਤਰੁਨਾ, ਜੇਗੀ ਦਿਲਾਂ ਦਾ ਮਾਲਕ ਆਇਆ ਨੀ ।  
 ਤਿੰਨਾਂ ਧਿਰਾਂ ਦੀ ਹੋਈ ਮੁਰਾਦ ਹਾਸਲ, ਧੂਆਂ ਏਸ ਚਰੋਕਣਾ ਪਾਇਆ ਨੀ ।  
 ਇਹਦੀ ਫੁਰੀ ਕਲਾਮ ਅਜ ਖੇੜਿਆਂ ਤੇ, ਇਸਮ ਆਜਮ ਅਸਰ ਕਰਾਇਆ ਨੀ ।  
 ਮਹਿਮਾਨ ਜਿਉਂ ਆਂਵਦਾ ਲੈਣ ਵਹੁਟੀ, ਅੱਗੋਂ ਸਾਹੁਰਿਆਂ ਪਲੰਘ ਵਿਛਾਇਆ ਨੀ ।  
 'ਵੀਰਾ ਰਾਧ' ਵੇਖੇ ਏਥੇ ਕੋਈ ਹੋਸੀ, ਜੱਗ ਧੂੜ ਭੁਲਾਵੜਾ ਪਾਇਆ ਨੀ ।  
 ਮੰਤਰ ਇੱਕ ਤੇ ਪੁਤਲੀਆਂ ਦੇਏਂ ਉੱਡਣ, ਅੱਲਾਹ ਵਾਲਿਆਂ ਖੇਲ ਰਚਾਇਆ ਨੀ ।  
 ਖਿਸਕੂ ਸ਼ਾਹ ਹੋਰੀਂ ਅੱਜ ਆਣ ਲੱਥੇ, ਤੰਬੂ ਆਣ ਉਧਾਲੂਆਂ ਲਾਇਆ ਨੀ ।  
 ਧਰਨਾ ਮਾਰ ਬੈਠਾ ਜੇਗੀ ਮੁੱਦਤਾਂ ਦਾ, ਅੱਜ ਖੇੜਿਆਂ ਨੇ ਖੈਰ ਪਾਇਆ ਨੀ ।  
 ਕੱਖੋ ਲਖ ਕਰ ਦਏ ਖੁਦਾ ਸੱਚਾ, ਦੁਖ ਹੀਰ ਦਾ ਰੱਬ ਗਵਾਇਆ ਨੀ ।  
 ਉਨ੍ਹਾਂ ਸਿਕਦਿਆਂ ਦੀ ਦੁਆ ਰੱਬ ਸੁਣੀ, ਓਸ ਨੱਡੜੀ ਦਾ ਯਾਰ ਆਇਆ ਨੀ ।  
 ਭਲਾ ਹੋਇਆ ਜੇ ਕਿਸੇ ਦੀ ਆਸ ਪੁੰਨੀ, ਰਬ ਵਿਛੜਿਆਂ ਨਾਲ ਮਿਲਾਇਆ ਨੀ ।  
 ਸਹਿਤੀ ਆਪਣੇ ਹੱਥ ਇਖਤਿਆਰ ਲੈ ਕੇ, ਡੇਰਾ ਡੂਮਾਂ ਦੀ ਕੇਠੜੀ ਪਾਇਆ ਨੀ ।  
 ਰੰਨਾਂ ਮੇਰ ਕੇ ਲੈਣ ਸਹਿਜਾਦਿਆਂ ਨੂੰ, ਵੇਖੇ ਇਫਤਰਾ ਕੈਣ ਬਣਾਇਆ ਨੀ ।  
 ਆਪੇ ਧਾੜਵੀ ਦੇ ਅੱਗੇ ਮਾਲ ਦਿੱਤਾ, ਪਿੱਛੋਂ ਸਾਂਘਰੂ ਢੇਲ ਵਜਾਇਆ ਨੀ ।  
 ਭਲਕੇ ਏਥੇ ਨਾ ਹੋਵਸਨ ਦੇ ਕੁੜੀਆਂ, ਸਾਨੂੰ ਸ਼ਗਨ ਏਹੇ ਨਜ਼ਰ ਆਇਆ ਨੀ ।  
 ਵਾਰਿਸ ਸ਼ਾਹ ਸ਼ੈਤਾਨ ਬਦਨਾਮ ਕਰਸੇ, ਲੂਣ ਥਾਲ ਦੇ ਵਿੱਚ ਪਿਹਾਇਆ ਨੀ ।

(ਮੰਨ ਮੰਨੇ ਦਾ=ਮਨ ਚਾਹੁੰਦਾ, ਆਪਣੀ ਮਰਜ਼ੀ ਦਾ, ਸ਼ਾਖਾਂ=ਟਾਹਣੀਆਂ, ਇਸਮ-ਏ-  
 ਅਜਮ=ਵੱਡਾ ਨਾਂ, ਰਬ ਦੇ 92 ਸਿਫ਼ਾਤੀ ਨਾਵਾਂ ਵਿੱਚੋਂ ਇੱਕ ਨਾਂ ਹੈ, ਜਿਸ ਦੇ ਕਹਿਣ  
 ਨਾਲ ਸ਼ੈਤਾਨ ਦਾ ਅਸਰ ਜਾਇਲ ਹੋ ਜਾਂਦਾ ਹੈ, ਭਲਕੇ=ਆਉਣ ਵਾਲੇ ਕੱਲ੍ਹ ਨੂੰ,  
 ਪੁੰਨੀ=ਪੁੱਗੀ, ਲੂਣ ਥਾਲ ਵਿੱਚ ਪਿਹਾਇਆ=ਆਪਣੀ ਬਦਨਾਮੀਆਪ ਕੀਤੀ)

## 582. ਕੁੜੀਆਂ ਦੀ ਹੀਰ ਨੂੰ ਵਧਾਈ

ਕੁੜੀਆਂ ਆਖਿਆ ਆਣ ਕੇ ਹੀਰ ਤਾਈਂ, ਅਨੀ ਵਹੁਟੀਏ ਅੱਜ ਵਧਾਈ ਏਂ ਨੀ ।  
 ਮਿਲੀ ਆਬੇ ਹਿਅਤ ਪਿਆਸਿਆਂ ਨੂੰ, ਹੁੰਣ ਜੇਗੀਆਂ ਦੇ ਵਿੱਚ ਆਈ ਏਂ ਨੀ ।  
 ਤੈਥੋਂ ਦੇਜ਼ਮੇ ਦੀ ਆਂਚ ਦੂਰ ਹੋਈ, ਰਬ ਵਿੱਚ ਬਹਿਸਤ ਦੇ ਪਾਈ ਏਂ ਨੀ ।  
 ਜੀਉੜੇ ਰਬ ਨੇ ਮੇਲ ਕੇ ਤਾਰੀਏਂ ਤੂੰ, ਮੇਤੀ ਲਾਲ ਦੇ ਨਾਲ ਪੁਰਾਈ ਏਂ ਨੀ ।  
 ਵਾਰਿਸ ਸ਼ਾਹ ਕਹਿ ਹੀਰ ਦੀ ਸੱਸ ਤਾਈਂ, ਅੱਜ ਰੱਬ ਨੇ ਚੌੜ ਕਰਾਈ ਏਂ ਨੀ ।

### 583. ਜੋਗੀ ਦਾ ਮਰਦਾਂ ਅਤੇ ਔਰਤਾਂ ਨੂੰ ਤੋਰਨਾ

ਜੋਗੀ ਆਖਿਆ ਫਿਰੇ ਨਾ ਮਰਦ ਔਰਤ, ਪਵੇ ਕਿਸੇ ਦਾ ਨਾ ਪਰਛਾਵਣਾ ਵੇ ।  
ਕਰਾਂ ਬੈਠ ਨਿਵੇਕਲਾ ਜਤਨ ਗੋਸ਼ੇ, ਕੋਈ ਨਹੀਂ ਜੇ ਛਿੰਜ ਪਵਾਵਣਾ ਵੇ ।  
ਕੰਨ ਸੰਨ ਵਿੱਚ ਵਹੁਟੜੀ ਆਣ ਪਾਵੇ, ਨਹੀਂ ਧੁੰਮ ਤੇ ਸ਼ੋਰ ਕਰਾਵਣਾ ਵੇ ।  
ਇੱਕੋ ਆਦਮੀ ਆਵਣਾ ਮਿਲੇ ਸਾਥੇ, ਔਖਾ ਸੱਪ ਦਾ ਰੋਗ ਗਵਾਵਣਾ ਵੇ ।  
ਕਵਾਰੀ ਕੁੜੀ ਦਾ ਰੱਖ ਵਿੱਚ ਪੈਰ ਪਾਈਏ, ਨਹੀਂ ਹੋਰ ਕਿਸੇ ਏਥੇ ਆਵਣਾ ਵੇ ।  
ਸੱਪ ਨੱਸ ਜਾਏ ਛਲ ਮਾਰ ਜਾਏ, ਖਰਾ ਔਖੜਾ ਛਿਲਾ ਕਮਾਵਣਾ ਵੇ ।  
ਲਿਖਿਆ ਸੱਤ ਸੈ ਵਾਰ ਕੁਰਾਨ ਅੰਦਰ, ਨਾਹੀਂ ਛੱਡ ਨਮਾਜ਼ ਪਛਤਾਵਣਾ ਵੇ ।  
ਵਾਰਿਸ ਸ਼ਾਹ ਨਿਕੋਈ ਤੇ ਬੰਦਗੀ ਕਰ, ਵਤ ਨਹੀਂ ਜਹਾਨ ਤੇ ਆਵਣਾ ਵੇ ।

(ਨਿਵੇਕਲਾ=ਇੱਕ ਪਾਸੇ, ਗੋਸ਼ੇ=ਖੁੰਜੇ, ਛਿੰਜ=ਰੋਲਾ, ਕੰਨ ਸੰਨ ਵਿੱਚ=  
ਚੁਪ ਚਾਪ ਹੀ, ਰੱਖ=ਵਹੁਟੀ ਦੀ ਖਾਸ ਰੱਖ ਰੱਖੀ ਜਾਵੇ)

### 584. ਸਹਿਤੀ ਨੇ ਕੁੜੀ ਕੋਲ ਹੀਰ ਨੂੰ ਸਪੁਰਦ ਕਰਨਾ

ਸਹਿਤੀ ਕੁੜੀ ਨੂੰ ਸੱਦ ਕੇ ਸੌਂਪਿਉ ਨੇ, ਮੰਜਾ ਵਿੱਚ ਐਵਾਨ ਦੇ ਪਾਇਕੇ ਤੇ ।  
ਪਿੱਤੋਂ ਬਾਹਰਾ ਡੂਮਾਂ ਦਾ ਕੋਠੜਾ ਸੀ, ਓਥੇ ਦਿੱਤੀ ਨੇ ਥਾਉਂ ਬਣਾਇਕੇ ਤੇ ।  
ਜੋਗੀ ਪਲੰਘ ਦੇ ਪਾਸੇ ਬਹਾਇਉ ਨੇ, ਆ ਬੈਠਾ ਹੈ ਸ਼ਗਨ ਮਨਾਇਕੇ ਤੇ ।  
ਨਾਦੂ ਸ਼ਾਹ ਬਣਿਆ ਮਸਤ ਜੋ ਆਸ਼ਕ, ਮਾਸੂਕ ਨੂੰ ਪਾਸ ਬਹਾਇਕੇ ਤੇ ।  
ਖੇੜੇ ਆਪ ਜਾ ਘਰੀਂ ਬੇਫਿਕਰ ਸੁੱਤੇ, ਤੁਅਮਾ ਬਾਗ਼ ਦੇ ਹੱਥ ਫੜਾਇਕੇ ਤੇ ।  
ਸਿਰ ਤੇ ਹੋਵਈ ਆਇਕੇ ਕੂਕਦੀ ਹੈ, ਚੁਟਕੀ ਮਾਰ ਕੇ ਹੱਥ ਬੰਨ੍ਹਾਇਕੇ ਤੇ ।  
ਉਨ੍ਹਾਂ ਖੇਹ ਸਿਰ ਘੱਤ ਕੇ ਪਿੱਟਣਾ ਹੈ, ਜਿਨ੍ਹਾਂ ਵਿਆਹੀਆਂ ਧੜੀ ਬੰਨ੍ਹਾਇਕੇ ਤੇ ।  
ਵਾਰਿਸ ਸ਼ਾਹ ਹੁਣ ਤਿਨ੍ਹਾਂ ਨੇ ਵੈਣ ਕਰਨੇ, ਜਿਨ੍ਹਾਂ ਵਿਆਹਿਉਂ ਘੇੜੀਆਂ ਗਾਇਕੇ ਤੇ ।

(ਐਵਾਨ=ਡਿਊੜੀ, ਚੁਟਕੀ=ਬੰਦੂਕ ਜਾਂ ਪਸਤੌਲ ਦਾ ਉਹ ਭਾਗ ਜਿਹੜਾ ਗੋਲੀ  
ਦੇ ਪਿੱਛੇ ਲੱਗਦਾ ਹੈ, ਧੜੀ=ਗੁੰਦੇ ਹੋਏ ਵਾਲ, ਵੈਣ ਕਰਨੇ=ਉੱਚੀ ਉੱਚੀ ਰੋਣਾ)

### 585. ਹੀਰ ਤੇ ਰਾਂਝੇ ਨੇ ਪੰਜੇ ਪੀਰ ਯਾਦ ਕੀਤੇ

ਅੱਧੀ ਰਾਤ ਰਾਂਝੇ ਪੀਰ ਯਾਦ ਕੀਤੇ, ਤੁਰ੍ਹਾ ਖਿਜਰ ਦਾ ਹੱਥ ਲੈ ਬੋਲਿਆ ਈ ।  
ਸ਼ਕਰ ਗੰਜ ਦਾ ਪਕੜ ਰੁਮਾਲ ਚੁੰਮੇ, ਵਿੱਚ ਮੁਸ਼ਕ ਤੇ ਇਤਰ ਦੇ ਝੋਲਿਆ ਈ ।  
ਖੰਜਰ ਕੱਢ ਮਖਦੂਮ ਜਹਾਨੀਏ ਦਾ, ਵਿੱਚੋਂ ਰੂਹ ਰੰਝੇਟੇ ਦਾ ਡੋਲਿਆ ਈ ।  
ਖੂੰਡੀ ਪੀਰ ਬਹਾਉਦੀਨ ਵਾਲੀ, ਮੰਦਰਾ ਲਾਲ ਸਹਿਬਾਜ਼ ਦਾ ਟੋਲਿਆ ਈ ।  
ਪੀਰ ਬਹਾਉਦੀਨ ਜ਼ਕਰੀਏ ਧਮਕ ਦਿੱਤੀ, ਕੰਧ ਢਾਇਕੇ ਰਾਹ ਨੂੰ ਖੋਲ੍ਹਿਆ ਈ ।  
ਜਾ ਬੈਠਾ ਹੈ ਕਾਸ ਨੂੰ ਉਠ ਜੱਟਾ, ਸਵੀਂ ਨਾਹੀਂ ਤੇਰਾ ਰਾਹ ਖੋਲ੍ਹਿਆ ਈ ।  
ਵਾਰਿਸ ਸ਼ਾਹ ਪਛੇਤਾਵਸੋਂ ਬੰਦਗੀ ਨੂੰ, ਇਜ਼ਰਾਈਲ ਜਾਂ ਧੈਣ ਚੜ੍ਹ ਬੋਲਿਆ ਈ ।

### 586. ਸਹਿਤੀ ਦੀ ਅਰਜ਼

ਨਿਕਲ ਕੇਠਿਉਂ ਤੁਰਨ ਨੂੰ ਤਿਆਰ ਹੋਇਆ, ਸਹਿਤੀ ਆਣ 'ਹਜ਼ੂਰ ਸਲਾਮ ਕੀਤਾ ।  
ਬੋੜਾ ਲਾ ਬੰਨੇ ਅਸਾਂ ਆਜਜਾਂ, ਦਾ ਰਬ ਫਜ਼ਲ ਤੇਰੇ ਉੱਤੇ ਆਮ ਕੀਤਾ ।  
ਮੇਰਾ ਯਾਰ ਮਿਲਾਵਣਾ ਵਾਸਤਾ ਈ, ਅਸਾਂ ਕੰਮ ਤੇਰਾ ਸਰੰਜਾਮ ਕੀਤਾ ।

ਭਾਬੀ ਹੱਥ ਫੜਾਇਕੇ ਤੇਰ ਦਿੱਤੀ, ਕੰਮ ਖੇੜਿਆਂ ਦਾ ਸਭੇ ਖਾਮ ਕੀਤਾ ।  
ਤੇਰੇ ਵਾਸਤੇ ਮਾਪਿਆਂ ਨਾਲ ਕੀਤੀ, ਜੇ ਕੁੱਝ ਅਲੀ ਦੇ ਨਾਲ ਗੁਲਾਮ ਕੀਤਾ ।  
ਜੇ ਕੁੱਝ ਹੋਵਈ ਸੀਤਾ ਦੇ ਨਾਲ ਕੀਤੀ, ਅਤੇ ਦਹਿਸਰੇ ਨਾਲ ਜੋ ਰਾਮ ਕੀਤਾ ।  
ਵਾਰਿਸ ਸ਼ਾਹ ਜਿਸ ਤੇ ਮਿਹਰਬਾਨ ਹੋਵੇ, ਓਥੇ ਫਜ਼ਲ ਨੇ ਆਣ ਮੁਕਾਮ ਕੀਤਾ ।

(ਸਰੰਜਾਮ=ਪੂਰਾ, ਖਾਮ ਕਰਨਾ=ਨਾਮਜ਼ੂਰ ਕਰਕੇ ਇੱਕ ਪਾਸੇ ਸੁਟ ਦੇਣਾ,  
ਫਜ਼ਲ=ਰੱਬ ਦੀ ਮਿਹਰਬਾਨੀ)

### 587. ਰਾਂਝੇ ਨੇ ਅਸੀਸ ਦਿੱਤੀ

ਰਾਂਝੇ ਹੱਥ ਉਠਾਇ ਦੁਆ ਮੰਗੀ, ਰੱਬਾ ਮੇਲਣਾ ਯਾਰ ਗਵਾਰਨੀ ਦਾ ।  
ਏਸ ਹੁਬ ਦੇ ਨਾਲ ਹੈ ਕੰਮ ਕੀਤਾ, ਬੋੜਾ ਪਾਰ ਕਰਨਾ ਕੰਮ ਸਾਰਨੀ ਦਾ ।  
ਪੰਜਾਂ ਪੀਰਾਂ ਦੀ ਤੁਰਤ ਆਵਾਜ਼ ਆਈ, ਰੱਬਾ ਯਾਰ ਮੇਲੀਂ ਏਸ ਯਾਰਨੀ ਦਾ ।  
ਫਜ਼ਲ ਰੱਬ ਕੀਤਾ ਯਾਰ ਆ ਮਿਲਿਆ, ਓਸ ਸ਼ਾਹ ਮੁਰਾਦ ਪੁਕਾਰਨੀ ਦਾ ।

(ਹੁਬ=ਪਿਆਰ, ਸ਼ਾਹ ਮੁਰਾਦ=ਸਹਿਤੀ ਦਾ ਆਸ਼ਕ, ਮੁਰਾਦ ਬਲੇਚ)

### 588. ਸ਼ਾਹ ਮੁਰਾਦ ਆ ਪਹੁੰਚਾ

ਡਾਚੀ ਸ਼ਾਹ ਮੁਰਾਦ ਦੀ ਆਣ ਰਿੰਗੀ, ਉੱਤੇ ਬੋਲਿਆ ਸਾਈਂ ਸਵਾਰੀਏ ਨੀ ।  
ਸ਼ਾਲਾ ਢੁਕ ਆਵੀਂ ਹੁਸ਼ ਢੁਕ ਨੇੜੇ, ਆ ਚੜ੍ਹੀਂ ਕਚਾਵੇ ਤੇ ਡਾਰੀਏ ਨੀ ।  
ਮੇਰੀ ਗਈ ਕਤਾਰ ਕੁਰਾਹ ਘੁੰਬੀ, ਕੋਈ ਸਿਹਰ ਕੀਤੇ ਟੂਣੇ ਹਾਰੀਏ ਨੀ ।  
ਵਾਈ ਸੂਈ ਦੀ ਪੇਤਰੀ ਇਹ ਡਾਚੀ, ਘਿੰਨ ਝੋਕ ਪਲਾਣੇ ਦੀ ਲਾੜੀਏ ਨੀ ।  
ਵਾਰਿਸ ਸ਼ਾਹ ਬਹਿਸ਼ਤ ਦੀ ਮੇਰਨੀ ਤੂੰ, ਇਹ ਫ਼ਰਿਸ਼ਤਿਆਂ ਉੱਠ ਤੇ ਚਾੜ੍ਹੀਏ ਨੀ ।

(ਰਿੰਗੀ=ਅੜਿੰਗੀ, ਹੁਸ਼=ਡਾਚੀ ਨੂੰ ਬਿਠਾਉਣ ਲਈ ਹੁਕਮ ਦਿੱਤਾ, ਵਾਈ ਸੂਈ=ਹਵਾ  
ਦੀ ਧੀ, ਬਹੁਤ ਤੇਜ਼ ਰਫ਼ਤਾਰ, ਝੋਕ ਘਿਨਣਾ= ਝੂਲੇ ਲੈਣਾ)

### 589. ਸਹਿਤੀ ਨੂੰ ਮੁਰਾਦ ਨੇ ਤੇ ਹੀਰ ਨੂੰ ਰਾਂਝੇ ਨੇ ਲੈ ਜਾਣਾ

ਸਹਿਤੀ ਲਈ ਮੁਰਾਦ ਤੇ ਹੀਰ ਰਾਂਝੇ, ਰਵਾਂ ਹੋ ਚੱਲੇ ਲਾੜੇ ਲਾੜੀਆਂ ਨੇ ।  
ਰਾਤੇ ਰਾਤ ਗਏ ਲੈ ਬਾਜ਼ ਕੁੰਜਾਂ, ਸਿਰੀਆਂ ਨਾਗਾਂ ਦੀਆਂ ਸ਼ੀਰਾਂ ਲਤਾੜੀਆਂ ਨੇ ।  
ਆਪੇ ਧਾਪ ਗਏ ਲੈ ਕੇ ਵਾਹੇ ਦਾਹੀ, ਬਘਿਆੜਾਂ ਨੇ ਤਰੰਡੀਆਂ ਪਾੜੀਆਂ ਨੇ ।  
ਫਜ਼ਲ ਹੋਈ ਕਿੜਾਉਆਂ ਗਜ ਘੱਤੇ, ਵੇਖੇ ਖੇੜਿਆਂ ਵਾਹਰਾਂ ਚਾੜ੍ਹੀਆਂ ਨੇ ।  
ਜੜਾਂ ਦੀਨ ਈਮਾਨ ਦੀਆਂ ਕੱਟਣੇ ਨੂੰ, ਇਹ ਮਹਿਰੀਆਂ ਤੇਜ਼ ਕੁਹਾੜੀਆਂ ਨੇ ।  
ਮੀਆਂ ਜਿਨ੍ਹਾਂ ਬੇਗਾਨੜੀ ਨਾਰ ਰਾਵੀ, ਮਿਲਣ ਦੇਜ਼ਖੀਂ ਤਾਉ ਚਵਾੜੀਆਂ ਨੇ ।  
ਵਾਰਿਸ ਸ਼ਾਹ ਨਾਈਆਂ ਨਾਲ ਜੰਗ ਬੱਧਾ, ਖੇੜਿਆਂ ਕੁਲ ਮਨਾਇਕੇ ਦਾੜ੍ਹੀਆਂ ਨੇ ।

(ਰਵਾਂ ਹੋ ਚੱਲੇ=ਤੁਰ ਪਏ, ਤਰੰਡੀਆਂ=ਭੇਡਾਂ ਦਾ ਇੱਜੜ, ਗਜ ਘੱਤੇ=ਦੌੜੇ  
ਜਾਂ ਲੁਕੇ ਹੋਏ ਬੰਦੇ ਨੂੰ ਭਾਲਣ ਲਈ ਲੋਹੇ ਦਾ ਇੱਕ ਗਜ਼ ਵਰਤਿਆ ਜਾਂਦਾ ਸੀ  
ਜਿਹਦੇ ਨਾਲ ਝਾੜ ਝੀਂਡੇ ਜਾਂ ਪਾਣੀ ਦਾ ਟੋਆ ਫ਼ਰੋਲਿਆ ਜਾਂਦਾ ਸੀ। ਓਥੇ  
ਗਜ਼ ਮਾਰ ਕੇ ਵੇਖਿਆ ਜਾਂਦਾ ਸੀ, ਚਵਾੜੀ=ਗਧੇ ਹੱਕਣ ਵਾਲੀ ਲਾਠੀ)

## 590. ਵਾਕ ਕਵੀ

ਇੱਕ ਜਾਣ ਭੰਨੇ ਬਹੁਤ ਨਾਲ ਖੁਸ਼ੀਆਂ, ਭਲਾ ਹੋਇਆ ਫਕੀਰਾਂ ਦੀ ਆਸ ਹੋਈ ।  
ਇੱਕ ਜਾਣ ਰੋਂਦੇ ਜੂਹ ਖੇੜਿਆਂ ਦੀ, ਅੱਜ ਵੇਖੋ ਤਾਂ ਚੌੜ ਨਖਾਸ ਹੋਈ ।  
ਇੱਕ ਲੈ ਡੰਡੇ ਨੰਗੇ ਜਾਣ ਭੰਨੇ, ਯਾਰੇ ਪਈ ਸੀ ਹੀਰ ਉਦਾਸ ਹੋਈ ।  
ਇੱਕ ਚਿੱਤੜ ਵਜਾਵਦੇ ਫਿਰਨ ਭੱਦੇ, ਜੇ ਮੁਰਾਦ ਫਕੀਰਾਂ ਦੀ ਰਾਸ ਹੋਈ ।  
ਵਾਰਿਸ ਸ਼ਾਹ ਕੀ ਮੁੰਨਦਿਆਂ ਢਿਲ ਲੱਗੇ, ਜਦੋਂ ਉਸਤਰੇ ਨਾਲ ਪਟਾਸ ਹੋਈ ।

(ਭੰਨੇ=ਦੌੜੇ, ਭੱਜੇ, ਨਖਾਸ=ਚੌੜ ਹੋਈ, ਪਸ਼ੂਆਂ ਦੀ ਮੰਡੀ ਉੱਜੜ ਗਈ,  
ਪਟਾਸ=ਉਸਤਰਾ ਤੇਜ਼ ਕਰਨ ਲਈ ਵਰਤਿਆ ਜਾਂਦਾ ਚਮੜੇ ਦਾ ਪਟਾ)

## 591. ਪਹਿਲੀ ਵਾਹਰ

ਪਹਿਲੀ ਮਿਲੀ ਮੁਰਾਦ ਨੂੰ ਜਾ ਵਾਹਰ, ਅੱਗੋਂ ਕਟਕ ਬਲੇਚਾਂ ਨੇ ਚਾੜ੍ਹ ਦਿੱਤੇ ।  
ਪਕੜ ਤਰਕਸ਼ਾਂ ਅਤੇ ਕਮਾਨ ਦੌੜੇ, ਖੇੜੇ ਨਾਲ ਹਥਿਆਰਾਂ ਦੇ ਮਾਰ ਦਿੱਤੇ ।  
ਮਾਰ ਬਰਫੀਆਂ ਆਣ ਬਲੇਚ ਕੜਕੇ, ਤੇਗ਼ਾਂ ਮਾਰ ਕੇ ਵਾਹਰੂ ਝਾੜ ਦਿੱਤੇ ।  
ਮਾਰ ਨਾਵਕਾਂ ਮੋਰਚੇ ਭੰਨ ਦਿੱਤੇ, ਮਾਰ ਝਾੜ ਕੇ ਪਿੰਡ ਵਿੱਚ ਵਾੜ ਦਿੱਤੇ ।  
ਵਾਰਿਸ ਸ਼ਾਹ ਜਾਂ ਰਬ ਨੇ ਮਿਹਰ ਕੀਤੀ, ਬੱਦਲ ਕਹਿਰ ਦੇ ਲੁਤਫ਼ ਨੇ ਪਾੜ ਦਿੱਤੇ ।

(ਤਰਕਸ਼=ਭੱਥਾ, ਵਾਹਰੂ=ਪਿੱਛੇ ਆਏ ਬੰਦੇ, ਨਾਵਕ=ਤੀਰ, ਲੁਤਫ਼=ਮਿਹਰਬਾਨੀ)

## 592. ਦੂਜੀ ਵਾਹਰ ਨੇ ਰਾਂਝੇ ਤੇ ਹੀਰ ਨੂੰ ਫੜ ਲੈਣਾ

ਦੂਈਆਂ ਵਾਹਰਾਂ ਰਾਂਝੇ ਨੂੰ ਆਣ ਮਿਲੀਆਂ, ਸੁੱਤਾ ਪਿਆ ਉਜਾੜ ਵਿੱਚ ਘੇਰਿਉ ਨੇ ।  
ਦੁੰਦ ਮਾਰਦੇ ਬਰਫੀਆਂ ਫੇਰਦੇ ਨੇ, ਘੇੜੇ ਵਿੱਚ ਮੈਦਾਨ ਦੇ ਫੇਰਿਉ ਨੇ ।  
ਸਿਰ ਹੀਰ ਦੇ ਪਟ ਤੇ ਰੱਖ ਸੁੱਤਾ, ਸੱਪ ਮਾਲ ਤੋਂ ਆਣ ਕੇ ਛੇੜਿਉ ਨੇ ।  
ਹੀਰ ਪਕੜ ਲਈ ਰਾਂਝਾ ਕੈਦ ਕੀਤਾ, ਵੇਖੇ ਜੋਗੀ ਨੂੰ ਚਾ ਖਦੇੜਿਉ ਨੇ ।  
ਲਾਹ ਸੇਲੀਆਂ ਬੰਨ੍ਹ ਕੇ ਹੱਥ ਦੇਵੇ, ਪਿੰਡਾਂ ਚਾਬਕਾਂ ਨਾਲ ਉਚੇੜਿਉ ਨੇ ।  
ਵਾਰਿਸ ਸ਼ਾਹ ਫਕੀਰ ਅੱਲਾਹ ਦੇ ਨੂੰ, ਮਾਰ ਮਾਰ ਕੇ ਚਾ ਖਦੇੜਿਉ ਨੇ ।

(ਦੁੰਦ ਮਾਰਦੇ=ਲਲਕਾਰੇ ਮਾਰਦੇ, ਚਾਬਕ=ਹੰਟਰ, ਛਾਂਟੇ, ਉਚੇੜਣਾ=ਛਿਲਣਾ)

## 593. ਹੀਰ ਰਾਂਝੇ ਨੂੰ

ਹੀਰ ਆਖਿਆ ਸੁੱਤੇ ਸੇ ਸਭ ਮੁੱਠੇ, ਨੀਂਦਰ ਮਾਰਿਆ ਰਾਜਿਆਂ ਰਾਣਿਆਂ ਨੂੰ ।  
ਨੀਂਦ ਵਲੀ ਤੇ ਗ਼ੈਸ ਤੇ ਕੁਤਬ ਮਾਰੇ, ਨੀਂਦ ਲੁੱਟਿਆ ਰਾਹ ਪੰਧਾਣਿਆਂ ਨੂੰ ।  
ਏਸ ਨੀਂਦ ਨੇ ਸ਼ਾਹ ਫਕੀਰ ਕੀਤੇ, ਰੋ ਬੈਠੇ ਨੇ ਵਖ਼ਤ ਵਿਹਾਣਿਆਂ ਨੂੰ ।  
ਨੀਂਦ ਸ਼ੇਰ ਤੇ ਦੇਵ ਇਮਾਮ ਕੁੱਠੇ, ਨੀਂਦ ਮਾਰਿਆ ਵੱਡੇ ਸਿਆਣਿਆਂ ਨੂੰ ।  
ਸੁੱਤੇ ਸੋਈ ਵਿਗੁੜਤੇ ਅਦਰਮ ਵਾਂਗੂੰ, ਗ਼ਾਲਬ ਨੀਂਦ ਹੈ ਦੇਵ-ਰੰਝਾਣਿਆਂ ਨੂੰ ।  
ਨੀਂਦ ਹੇਠ ਸੁਟਿਆ ਸੁਲੇਮਾਨ ਤਾਈਂ, ਦੌਂਦੀ ਨੀਂਦ ਛੁਡਾ ਟਿਕਾਣਿਆਂ ਨੂੰ ।  
ਨੀਂਦ ਪੁੱਤਰ ਯਾਕੂਬ ਦਾ ਖੂਹ ਪਾਇਆ, ਸੁਣਿਆ ਹੋਸੀਆ ਯੂਸਫ਼-ਵਾਣਿਆਂ ਨੂੰ ।  
ਨੀਂਦ ਜ਼ਿਬਾ ਕੀਤਾ ਇਸਮਾਈਲ ਤਾਈਂ, ਯੂਨਸ ਪੇਟ ਮੱਛੀ ਵਿੱਚ ਪਾਣਿਆਂ ਨੂੰ ।

ਨੀਂਦ ਫਜ਼ਰ ਦੀ ਕਜ਼ਾ ਨਮਾਜ਼ ਕਰਦੀ, ਸੈਤਾਨ ਦੇ ਤੰਬੂਆਂ ਤਾਣਿਆਂ ਨੂੰ ।  
ਨੀਂਦ ਵੇਖ ਜੇ ਸੱਸੀ ਨੂੰ ਵਖ਼ਤ ਪਾਇਆ, ਫਿਰੇ ਢੂੰਡਦੀ ਪੈਰੋਂ ਵਾਹਣਿਆਂ ਨੂੰ ।  
ਰਾਂਝੇ ਹੀਰ ਨੂੰ ਬਨ੍ਹ ਲੈ ਟੁਰੇ ਖੇੜੇ, ਦੇਵੇਂ ਰੋਂਦੇ ਨੇ ਵਖ਼ਤ ਵਿਹਾਣਿਆਂ ਨੂੰ ।  
ਸਾਢੇ ਤਿੰਨ ਹੱਥ ਜ਼ਿਮੀਂ ਹੈ ਮਿਲਕ ਤੇਰੀ, ਵਾਰਿਸ ਵਲੋਂ ਕਿਉਂ ਐਡ ਵਲਾਣਿਆਂ ਨੂੰ ।

(ਮੁੱਠੇ=ਮਾਰੇ ਗਏ, ਪੰਧਾਣੀ=ਪਾਂਧੀ, ਵਿਗੁੜੇ=ਲੁੱਟੇ ਗਏ, ਵਾਣਾ=ਬਾਣਾ, ਯੂਨਸ=ਆਪ ਵੀ ਇੱਕ ਨਬੀ ਸਨ । ਨੈਨਵਾ ਦੇ ਲੋਕਾਂ ਦੇ ਸੁਧਾਰ ਲਈ ਰਬ ਵੱਲੋਂ ਭੇਜੇ ਗਏ ਸਨ । ਲੋਕਾਂ ਨੇ ਪਰਵਾਹ ਨਾ ਕੀਤੀ । ਆਪ ਇੱਕ ਪਹਾੜੀ ਤੇ ਚਲੇ ਗਏ ਅਤੇ ਲੋਕਾਂ ਨੂੰ ਸਰਾਪ ਦਿੱਤਾ ਕਿ ਉਨ੍ਹਾਂ ਉਪਰ ਇੱਕ ਕਹਿਰ ਟੁੱਟੇਗਾ । ਲੋਕਾਂ ਰਬ ਅੱਗੇ ਤੋਬਾ ਕੀਤੀ । ਤੂਫ਼ਾਨ ਨਾ ਆਇਆ ਪਰ ਜਦ ਇਹ ਨੱਸ ਕੇ ਬੇੜੀ ਵਿੱਚ ਪਾਈ ਨੂੰ ਪਾਰ ਕਰਨ ਲੱਗਾ ਤਾਂ ਬੇੜੀ ਪਾਣੀ ਵਿੱਚ ਫਸ ਗਈ । ਇਹ ਬੇੜੀ ਵਿੱਚੋਂ ਪਾਣੀ ਵਿੱਚ ਡਿਗ ਪਿਆ ਅਤੇ ਇੱਕ ਵੱਡੀ ਮੱਛੀ ਨੇ ਇਹਨੂੰ ਨਿਗਲ ਲਿਆ । ਮੱਛੀ ਦੇ ਪੇਟ ਅੰਦਰ ਇਹਨੇ ਰੱਬ ਨੂੰ ਯਾਦ ਕੀਤਾ ਅਤੇ ਰੱਬ ਨੇ ਇਹਨੂੰ ਬਚਾਇਆ, ਫਜ਼ਰ ਦੀ ਨਮਾਜ਼ ਅਤੇ ਸੈਤਾਨ= ਮਸ਼ਹੂਰ ਹੈ ਕਿ ਸੈਤਾਨ ਫਜ਼ਰ ਦੀ ਨਮਾਜ਼ ਦੀ ਅਜ਼ਾਨ ਬੰਦੇ ਨੂੰ ਸੁਣਨ ਨਹੀਂ ਦਿੰਦਾ । ਇਨਸਾਨ ਨੂੰ ਨੀਂਦ ਆ ਜਾਂਦੀ ਹੈ ਅਤੇ ਸੈਤਾਨ ਖੁਸ਼ ਹੁੰਦਾ ਹੈ)

## 594. ਤਥਾ

ਹਾਏ ਹਾਏ ਮੁੱਠੀ ਮਤ ਨਾ ਲਈਆ, ਦਿੱਤੀ ਅਕਲ ਹਜ਼ਾਰ ਚਕੋਟਿਆ ਵੇ ।  
ਵਸ ਪਿਉ ਤੂੰ ਵੈਰੀਆਂ ਸਾਂਵਿਆਂ ਦੇ, ਕੇਹੀ ਵਾਹ ਹੈ ਮੁਸ਼ਕ ਲਪੇਟਿਆ ਵੇ ।  
ਜਿਹੜਾ ਛਿੜਿਆ ਵਿੱਚ ਜਹਾਨ ਝੋੜਾ, ਨਹੀਂ ਜਾਵਣਾ ਮੂਲ ਸਮੇਟਿਆ ਵੇ ।  
ਰਾਜਾ ਅਦਲੀ ਹੈ ਤਖ਼ਤ ਤੇ ਅਦਲ ਕਰਦਾ, ਖੜੀ ਬਾਂਹ ਕਰ ਕੂਕ ਰੰਝੋਟਿਆ ਵੇ ।  
ਬਿਨਾ ਅਮਲ ਦੇ ਨਹੀਂ ਨਜ਼ਾਤ ਤੇਰੀ, ਪਿਆ ਮਾਰੀਏਂ ਕੁਤਬ ਦਿਆ ਬੇਟਿਆ ਵੇ ।  
ਨਹੀਂ ਹੂਰ ਬਹਿਸ਼ਤ ਦੀ ਹੋ ਜਾਂਦਾ, ਗਯਾ ਜ਼ਰੀ ਦੇ ਵਿੱਚ ਲਪੇਟਿਆ ਵੇ ।  
ਅਸਰ ਸੁਹਬਤਾਂ ਦੇ ਕਰ ਜਾਣ ਗ਼ਲਬਾ, ਜਾ ਰਾਜੇ ਦੇ ਪਾਸ ਜਟੋਟਿਆ ਵੇ ।  
ਵਾਰਿਸ ਸ਼ਾਹ ਮੀਆਂ ਲੋਹਾ ਹੋਏ ਸੋਇਨਾ, ਜਿੱਥੇ ਕੀਮਿਆਂ ਦੇ ਨਾਲ ਭੋਟਿਆ ਵੇ ।

(ਖੜੀ ਬਾਂਹ ਕਰਕੇ=ਵਾਰਿਸ ਸ਼ਾਹ ਦੇ ਵੇਲੇ ਫ਼ਰਿਆਦੀ ਜੇ ਬਾਂਹ ਖੜੀ ਕਰਕੇ ਫ਼ਰਿਆਦ ਕਰਦਾ ਤਾਂ ਖਿਆਲ ਕੀਤਾ ਜਾਂਦਾ ਸੀ ਉਹਦੀ ਗੱਲ ਵੱਲ ਧਿਆਨ ਦਿੱਤਾ ਜਾਵੇਗਾ, ਚਕੋਟਾ=ਮਾਮੂਲੀ ਨੈਕਰ, ਨਜ਼ਾਤ=ਛੁਟਕਾਰਾ, ਭੋਟਿਆ=ਛੋਹਿਆ)

## 595. ਰਾਂਝੇ ਨੇ ਉੱਚੀ ਉੱਚੀ ਫ਼ਰਿਆਦ ਕੀਤੀ

ਕੂ ਕੂ ਕੀਤਾਇ ਕੂਕ ਰਾਂਝੇ, ਉੱਚਾ ਕੂਕਦਾ ਚਾਂਗਰਾਂ ਧਰਾਸਦਾ ਈ ।  
ਬੂ ਬੂ ਮਾਰ ਲਲਕਰਾਂ ਕਰੇ ਧੁੰਮਾਂ, ਰਾਜੇ ਪੁੱਛਿਆ ਸ਼ੇਰ ਵਸਵਾਸ ਦਾ ਈ ।  
ਰਾਂਝੇ ਆਖਿਆ ਰਾਜਿਆ ਚਿਰੀਂ ਜੀਵੇਂ, ਕਰਮ ਰਬ ਦਾ ਫਿਕਰ ਗਮ ਕਾਸ ਦਾ ਈ ।  
ਹੁਕਮ ਮੁਲਕ ਦਿੱਤਾ ਤੈਨੂੰ ਰੱਬ ਸੱਚੇ, ਤੇਰਾ ਰਾਜ ਤੇ ਹੁਕਮ ਆਕਾਸ਼ ਦਾ ਈ ।  
ਤੇਰੀ ਧਾਂਕ ਪਈ ਏ ਰੂਮ ਸ਼ਾਮ ਅੰਦਰ, ਬਾਦਸ਼ਾਹ ਡਰੇ ਆਸ ਪਾਸ ਦਾ ਈ ।  
ਤੇਰੇ ਰਾਜ ਵਿੱਚ ਬਿਨਾ ਤਕਸੀਰ ਲੁਟਿਆ, ਨਾ ਗੁਨਾਹ ਤੇ ਨਾ ਕੋਈ ਵਾਸਤਾ ਈ ।  
ਮੱਖੀ ਫਾਸਦੀ ਸ਼ਹਿਦ ਵਿੱਚ ਹੋ ਨੇੜੇ, ਵਾਰਿਸ ਸ਼ਾਹ ਏਸ ਜਗ ਵਿੱਚ ਫਾਸਦਾ ਈ ।

(ਕੂ ਕੂ ਕੀਤਾ=ਰੋਲਾ ਪਾਇਆ, ਚਾਂਗਰਾਂ=ਚੀਕਾਂ, ਧਰਾਸਦਾ=ਦੂਜੇ ਦੇ ਦਿਲ ਤੇ ਅਸਰ ਕਰਨਾ, ਧਾਂਕ=ਰੁਅਬ, ਫਾਸਦੀ=ਫਸਦੀ)

## 596. ਰਾਜੇ ਦਾ ਹੁਕਮ

ਰਾਜੇ ਹੁਕਮ ਕੀਤਾ ਚੜ੍ਹੀ ਫੌਜ ਬਾਂਕੀ, ਆ ਰਾਹ ਵਿੱਚ ਘੋਰਿਆ ਖੇੜਿਆਂ ਨੂੰ ।  
ਤੁਸੀਂ ਹੋ ਸਿੱਧੇ ਚਲੇ ਪਾਸ ਰਾਜੇ, ਛੱਡ ਦਿਉ ਖਾਂ ਛਲ ਦਰੇੜਿਆਂ ਨੂੰ ।  
ਰਾਜੇ ਆਖਿਆ ਚੋਰ ਨਾ ਜਾਣ ਪਾਵੇ, ਚਲੇ ਛੱਡ ਦੇਵੇ ਝਗੜਿਆਂ ਝੇੜਿਆਂ ਨੂੰ ।  
ਪਕੜ ਵਿੱਚ ਹਜ਼ੂਰ ਦੇ ਲਿਆਉ ਹਾਜ਼ਰ, ਰਾਹਜ਼ਨਾਂ ਤੇ ਖੇਹੜੂ ਬੇੜਿਆਂ ਨੂੰ ।  
ਬੰਨ੍ਹ ਖੜਾਂਗੇ ਇੱਕੇ ਤਾਂ ਚਲੇ ਆਪੇ, ਨਹੀਂ ਜਾਣਦੇ ਅਸੀਂ ਬਖੇੜਿਆਂ ਨੂੰ ।  
ਵਾਰਿਸ ਸ਼ਾਹ ਚੰਦ ਸੂਰਜਾਂ ਗ੍ਰਹਿਣ ਲੱਗੇ, ਉਹ ਭੀ ਫੜੇ ਨੇ ਆਪਣੇ ਫੇੜਿਆਂ ਨੂੰ ।

(ਦਰੇੜੇ=ਨਾਜਾਇਜ਼ ਦਬਾਉ, ਖੇਹੜੂ=ਖੋਹਣ ਵਾਲੇ, ਫੇੜੇ=ਬੁਰੇ ਵਖਤ)

## 597. ਫੌਜ ਨੇ ਖੇੜਿਆਂ ਨੂੰ ਰਾਜੇ ਦੇ ਪੇਸ਼ ਕੀਤਾ

ਖੇੜੇ ਰਾਜੇ ਦੇ ਆਣ ਹਜ਼ੂਰ ਕੀਤੇ, ਸੂਰਤ ਬਣੇ ਨੇ ਆਣ ਫ਼ਰਿਆਦੀਆਂ ਦੇ ।  
ਰਾਂਝੇ ਆਖਿਆ ਖੋਹ ਲੈ ਚੱਲੇ ਨੱਢੀ, ਇਹ ਖੋਹੜੂ ਫੇਰ ਬੇਦਾਦੀਆਂ ਦੇ ।  
ਮੈਥੋਂ ਖੋਹ ਫਕੀਰਨੀ ਉਠ ਨੱਠੇ, ਜਿਵੇਂ ਪੈਸਿਆਂ ਨੂੰ ਡੂਮ ਸ਼ਾਦੀਆਂ ਦੇ ।  
ਮੇਰਾ ਨਿਆਉਂ ਤੇਰੇ ਅੱਗੇ ਰਾਏ ਸਾਹਿਬ, ਇਹ ਵੱਡੇ ਦਰਬਾਰ ਨੇ ਆਦੀਆਂ ਦੇ ।  
ਚੇਤਾਂ ਦਾੜ੍ਹੀਆਂ ਪਗੜੀਆਂ ਵੇਖ ਭੁੱਲੇ, ਸੈਤਾਨ ਨੇ ਅੰਦਰੋਂ ਵਾਦੀਆਂ ਦੇ ।  
ਵਾਰਿਸ ਬਾਹਰੋਂ ਸੂਰੇ ਤੇ ਸਿਆਹ ਅੰਦਰੋਂ, ਤੰਬੂ ਹੋਣ ਜਿਵੇਂ ਮਾਲਜ਼ਾਦੀਆਂ ਦੇ ।

(ਬਾਹਰੋਂ ਸੂਰੇ ਤੇ ਸਿਆਹ ਅੰਦਰੋਂ=ਦਿਸਦੇ ਭਲੇ ਮਾਣਸ ਹਨ ਪਰ ਇਨ੍ਹਾਂ ਦੀ ਅਸਲੀਅਤ ਭੈੜੀ ਹੈ)

## 598. ਰਾਜੇ ਕੋਲ ਖੇੜਿਆਂ ਦੀ ਫ਼ਰਿਆਦ

ਖੇੜਿਆਂ ਜੋੜ ਕੇ ਹੱਥ ਫ਼ਰਿਆਦ ਕੀਤੀ, ਨਹੀਂ ਵਖਤ ਹੁਣ ਜੁਲਮ ਕਮਾਵਣੇ ਦਾ ।  
ਇਹ ਠਗ ਹੈ ਮਹਿਜ਼ਰੀ ਵੱਡਾ ਖੁੱਠਾ, ਸਿਹਰ ਜਾਣਦਾ ਸਰ੍ਹੋਂ ਜਮਾਵਣੇ ਦਾ ।  
ਵਿਹੜੇ ਵੜਦਿਆਂ ਨਢੀਆਂ ਮੋਹ ਲੈਂਦਾ, ਇਸ ਥੇ ਇਲਮ ਜੇ ਰੰਨਾਂ ਵਲਾਵਣੇ ਦਾ ।  
ਸਾਡੀ ਨੂੰਹ ਨੂੰ ਇੱਕ ਦਿਨ ਸੱਪ ਲੜਿਆ, ਉਹ ਵਖਤ ਸੀ ਮਾਂਦਰੀ ਲਿਆਵਣੇ ਦਾ ।  
ਸਹਿਤੀ ਦੱਸਿਆ ਜੋਗੀੜਾ ਬਾਗ਼ ਕਾਲੇ, ਢਬ ਜਾਣਦਾ ਝਾੜਿਆਂ ਪਾਵਣੇ ਦਾ ।  
ਮੰਤਰ ਝਾੜਣੇ ਨੂੰ ਅਸਾਂ ਸਦ ਆਂਦਾ, ਸਾਨੂੰ ਕੰਮ ਸੀ ਜਿੰਦ ਛੁੜਾਵਣੇ ਦਾ ।  
ਲੈਂਦੇ ਦੇਹਾਂ ਨੂੰ ਰਾਤੇ ਹੀ ਰਾਤ ਨੱਠਾ, ਫਕਰ ਵਲੀ ਅੱਲਾਹ ਪਹਿਰਾਵਣੇ ਦਾ ।  
ਵਿੱਚੋਂ ਚੋਰ ਤੇ ਬਾਹਰੋਂ ਸਾਧ ਦਿੱਤੇ, ਇਸ ਥੇ ਵੱਲ ਜੇ ਭੇਖ ਵਟਾਵਣੇ ਦਾ ।  
ਰਾਜੇ ਚੇਰਾਂ ਤੇ ਯਾਰਾਂ ਨੂੰ ਮਾਰਦੇ ਨੇ, ਸੂਲੀ ਰਸਮ ਹੈ ਚੋਰ ਚੜ੍ਹਾਵਣੇ ਦਾ ।  
ਭਲਾ ਕਰੇ ਤਾਂ ਏਸ ਨੂੰ ਮਾਰ ਸੁੱਟੇ, ਵਕਤ ਆਇਆ ਹੈ ਚੋਰ ਮੁਕਾਵਣੇ ਦਾ ।  
ਵਾਰਿਸ ਸ਼ਾਹ ਤੋਂ ਅਮਲ ਹੀ ਪੁੱਛਈਣਗੇ, ਵਖਤ ਆਵਸੀ ਅਮਲ ਤੁਲਾਵਣੇ ਦਾ ।

(ਮਹਿਜ਼ਰੀ=ਝੂਠਾ ਮਕੱਦਮੇ ਬਾਜ਼, ਵਿਲਾਵਣੇ ਦਾ=ਪਿੱਛੇ ਲਾਉਣ ਦਾ, ਪਹਿਰਾਵਣੇ=ਪਹਿਰਾਵੇ,ਲਿਬਾਸ)

## 599. ਰਾਂਝਾ

ਰਾਂਝੇ ਆਖਿਆ ਸੁਹਣੀ ਰੰਨ ਡਿੱਠੀ, ਮਗਰ ਲਗ ਮੇਰੇ ਆ ਘੋਰਿਆ ਨੇ ।  
ਨੱਠਾ ਖੇੜੇ ਥੋਂ ਇਹ ਸਨ ਦੇਸ ਵਾਲੇ, ਪਿੱਛੇ ਕਟਕ ਅਜ਼ਗ਼ੈਬ ਦਾ ਛੇੜਿਆ ਨੇ ।

ਪੰਜਾਂ ਪੀਰਾਂ ਦੀ ਇਹ ਮੁਜਾਉਰਨੀ ਏ, ਇਹਨਾਂ ਕਿਧਰੋਂ ਸਾਕ ਸਹੇੜਿਆ ਨੇ ।  
ਸਭ ਰਾਜਿਆਂ ਏਨ੍ਹਾਂ ਨੂੰ ਧੱਕ ਦਿੱਤਾ, ਤੇਰੇ ਮੁਲਕ ਵਿੱਚ ਆਇ ਕੇ ਛੇੜਿਆ ਨੇ ।  
ਵੇਖੇ ਵਿੱਚ ਦਰਬਾਰ ਦੇ ਝੂਠ ਬੋਲਣ, ਇਹ ਵੱਡਾ ਹੀ ਫੇੜਣਾ ਫੇੜਿਆ ਨੇ ।  
ਮਜ਼ਰੂਹ ਸਾਂ ਗ਼ਮਾਂ ਦੇ ਨਾਲ ਭਰਿਆ, ਮੇਰਾ ਅੱਲੜਾ ਘਾਉ ਉਚੇੜਿਆ ਨੇ ।  
ਕੋਈ ਰੋਜ਼ ਜਹਾਨ ਤੇ ਵਾਉ ਲੈਣੀ, ਭਲਾ ਹੋਇਆ ਨਾ ਚਾਇ ਨਿਬੇੜਿਆ ਨੇ ।  
ਆਪ ਵਾਰਸੀ ਬਣੇ ਏਸ ਵਹੁਟੜੀ ਦੇ, ਮੈਨੂੰ ਮਾਰ ਕੇ ਚਾਇ ਖਦੇੜਿਆ ਨੇ ।  
ਰਾਜਾ ਪੁੱਛਦਾ ਕਰਾਂ ਮੈਂ ਕਤਲ ਸਾਰੇ, ਤੇਰੀ ਚੀਜ਼ ਨੂੰ ਜ਼ਰਾ ਜੇ ਛੇੜਿਆ ਨੇ ।  
ਸੱਚ ਆਖ ਤੂੰ ਖੁਲ੍ਹ ਕੇ ਕਰਾਂ ਪੁਰਜੇ, ਕੋਈ ਬੁਰਾ ਇਸ ਨਾਲ ਜੇ ਫੇੜਿਆ ਨੇ ।  
ਛੱਡ ਅਰਲੀਆਂ ਜੋਗ ਭਜਾਇ ਨੱਠੇ, ਪਰ ਖੂਹ ਨੂੰ ਅਜੇ ਨਾ ਗੋੜਿਆ ਨੇ ।  
ਵਾਰਿਸ ਸ਼ਾਹ ਮੈਂ ਗਿਰਦ ਹੀ ਰਹਿਆ ਭੱਦਾ, ਸੁਰੇਮ ਸੁਰਮਚੂ ਨਹੀਂ ਲਿਬੇੜਿਆ ਨੇ ।

(ਮਜਾਉਰਨੀ=ਕਿਸੇ ਦਰਗਾਹ ਵਗੈਰਾ ਵਿੱਚ ਝਾੜੂ ਦੇਣ ਵਾਲੀ ਭਗਤਣ, ਮਜ਼ਰੂਹ=ਜ਼ਖਮੀ, ਜੋਗ=ਬਲਦਾਂ ਦੀ ਜੇੜੀ, ਖੂਹ ਨਾ ਗੋੜਿਆ=ਜਿਣਸੀ ਭੋਗ ਜਾਂ ਜਬਰ ਜਨਾਹੀ ਨਹੀਂ ਕੀਤੀ, ਗਿਰਦ=ਆਲੇ ਦੁਆਲੇ)

## 600. ਜਵਾਬ ਰਾਜੇ ਦਾ

ਰਾਜੇ ਆਖਿਆ ਤੁਸਾਂ ਤਕਸੀਰ ਕੀਤੀ, ਏਹ ਵੱਡਾ ਫਕੀਰ ਰੰਜਾਣਿਆ ਜੇ ।  
ਨਕ ਕੰਨ ਵਢਾਇਕੇ ਦਿਆਂ ਸੂਲੀ, ਐਵੇਂ ਗਈ ਇਹ ਗੱਲ ਨਾ ਜਾਣਿਆ ਜੇ ।  
ਰੱਜੇ ਜਟ ਨਾ ਜਾਣਦੇ ਕਿਸੇ ਤਾਈਂ, ਤੁਸੀਂ ਅਪਣੀ ਕਦਰ ਪਛਾਣਿਆ ਜੇ ।  
ਰੰਨਾਂ ਖੋਹ ਫਕੀਰਾਂ ਦੀਆਂ ਰਾਹ ਮਾਰੇ, ਤੰਬੂ ਗਰਬ ਗੁਮਾਨ ਦਾ ਤਾਣਿਆ ਜੇ ।  
ਰਾਤੀਂ ਚੋਰ ਤੇ ਦਿਨੇ ਉਧਾਲਿਆਂ ਤੇ, ਸੈਤਾਨ ਵਾਂਗੂੰ ਜਗ ਰਾਣਿਆ ਜੇ ।  
ਕਾਜ਼ੀ ਸ਼ਰ੍ਹਾ ਦਾ ਤੁਸਾਂ ਨੂੰ ਕਰੇ ਝੂਠਾ, ਮੌਜ ਸੂਲੀਆਂ ਦੀ ਤੁਸੀਂ ਮਾਣਿਆ ਜੇ ।  
ਇਹ ਨਿਤ ਹੰਕਾਰ ਨਾ ਮਾਲ ਰਹਿੰਦੇ, ਕਦੀ ਮੌਤ ਤਹਿਕੀਕ ਪਛਾਣਿਆ ਜੇ ।  
ਵਾਰਿਸ ਸ਼ਾਹ ਸਰਾਏ ਦੀ ਰਾਤ ਵਾਂਗੂੰ, ਦੁਨੀਆ ਖ਼ਾਬ ਖ਼ਿਆਲ ਕਰ ਜਾਣਿਆ ਜੇ ।

(ਰੰਜਾਣਿਆ=ਦੁਖੀ ਕੀਤਾ, ਰੰਜੀਦਾ ਕੀਤਾ, ਰਾਣਿਆ=ਮਿਥਿਆ)

## 601. ਸ਼ਰ੍ਹਾ ਦੇ ਮਹਿਕਮੇ ਵਿੱਚ ਪੇਸ਼ੀ

ਜਦੋਂ ਸ਼ਰ੍ਹਾ ਦੇ ਆਣ ਕੇ ਰਜੂਹ ਹੋਏ, ਕਾਜ਼ੀ ਆਖਿਆ ਕਰੇ ਬਿਆਨ ਮੀਆਂ ।  
ਦਿਉ ਖੇਲ੍ਹ ਸੁਣਾਇ ਕੇ ਬਾਤ ਸਾਰੀ, ਕਰਾਂ ਉਮਰ ਖ਼ਿਤਾਬ ਦਾ ਨਿਆਂ ਮੀਆਂ ।  
ਖੇੜੇ ਆਖਿਆ ਹੀਰ ਸੀ ਸਾਕ ਚੰਗਾ, ਘਰ ਚੂਚਕ ਸਿਆਲ ਦੇ ਜਾਣ ਮੀਆਂ ।  
ਅਜੂ ਖੇੜੇ ਦੇ ਪੁੱਤਰ ਨੂੰ ਖ਼ੈਰ ਕੀਤਾ, ਹੋਰ ਲਾ ਥੱਕੇ ਲੋਕ ਤਾਣ ਮੀਆਂ ।  
ਜੰਵ ਜੋੜ ਕੇ ਅਸਾਂ ਵਿਆਹ ਲਿਆਂਦੀ, ਟਕੇ ਖ਼ਰਚ ਕੀਤੇ ਖ਼ੈਰ ਦਾਨ ਮੀਆਂ ।  
ਲੱਖ ਆਦਮਾਂ ਦੇ ਢੁੱਕੀ ਲਖਮੀ ਸੀ, ਹਿੰਦੂ ਜਾਣਦੇ ਤੇ ਮੁਸਲਮਾਨ ਮੀਆਂ ।  
ਦੇਦ ਰਸਮ ਕੀਤੀ, ਮੁੱਲਾਂ ਸਦ ਆਂਦਾ, ਜਿਸ ਨੂੰ ਹਿਫਜ਼ ਸੀ ਫ਼ਿਕਾ ਕੁਰਾਨ ਮੀਆਂ ।  
ਮੁੱਲਾਂ ਸ਼ਾਹਦਾਂ ਨਾਲ ਵਕੀਲ ਕੀਤੇ, ਜਿਵੇਂ ਲਿਖਿਆ ਵਿੱਚ ਕੁਰਾਨ ਮੀਆਂ ।  
ਅਸਾਂ ਲਾਇਕੇ ਦੰਮ ਵਿਆਹ ਆਂਦੀ, ਦੇਸ ਮੁਲਕ ਰਹਿਆ ਸਭੇ ਜਾਣ ਮੀਆਂ ।  
ਰਾਵਣ ਵਾਂਗ ਲੈ ਚਲਿਆ ਸੀਤਾ ਤਾਈਂ, ਇਹ ਛੇਹਰਾ ਤੇਜ਼ ਜਬਾਨ ਮੀਆਂ ।  
ਵਾਰਿਸ ਸ਼ਾਹ ਨੂੰਹ ਰਹੇ ਜੇ ਕਿਵੇਂ ਸਾਥੇ, ਰੱਬਾ ਜੁਮਲ ਦਾ ਰਹੇ ਈਮਾਨ ਮੀਆਂ ।

(ਰਜੂਹ ਹੋਏ=ਸਾਮਣੇ ਹੋਏ,ਪੇਸ਼ੀ ਹੋਈ, ਖ਼ੈਰ ਦਾਨ=ਦਾਨ ਦਿੱਤੇ, ਹਿਫਜ਼=ਮੂੰਹ ਜਬਾਨੀ ਯਾਦ, ਸ਼ਾਹਦਾਂ=ਸ਼ਾਹਦ ਦਾ ਬਹੁਵਚਨ,ਗਵਾਹ, ਜੁਮਲ=ਸਾਰੇ)

## 602. ਰਾਜੇ ਨੇ ਪੁੱਛਿਆ

ਰਾਜਾ ਆਖਦਾ ਪੁੱਛੇ ਖਾਂ ਇਹ ਛਾਪਾ, ਕਿੱਥੋਂ ਦਾਮਨੇ ਨਾਲ ਚਮੋੜਿਆ ਜੇ ।  
ਰਾਹ ਜਾਂਦੜੇ ਕਿਸੇ ਨਾ ਪੈਣ ਚੰਬੜ, ਇਹ ਭੂਤਨਾ ਕਿੱਥੋਂ ਸਰੋੜਿਆ ਜੇ ।  
ਸਾਰੇ ਮੁਲਕ ਜੇ ਝਗੜਦਾ ਨਾਲ ਫਿਰਿਆ, ਕਿਸੇ ਹਟਕਿਆ ਨਾਹੀਂ ਹੋੜਿਆ ਜੇ ।  
ਵਾਰਿਸ ਸ਼ਾਹ ਕਸੁੰਭੇ ਦੇ ਫੇਗ ਵਾਂਗੂੰ, ਉਹਦਾ ਅਕਰਾ ਰਸਾ ਨਿਚੋੜਿਆ ਜੇ ।

(ਛਾਪਾ=ਕੰਡਿਆਂ ਵਾਲੀ ਡਾਲ, ਚੰਗਰ, ਹਟਕਿਆ ਹੋੜਿਆ=ਰੋਕਿਆ,  
ਅਕਰਾ=ਕੀਮਤੀ)

## 603. ਖੇੜਿਆਂ ਦਾ ਉੱਤਰ

ਕਿਤੋਂ ਆਇਆ ਕਾਲ ਵਿੱਚ ਭੁੱਖ ਮਰਦਾ, ਇਹ ਚਾਕ ਸੀ ਮਹਿਰ ਦੀਆਂ ਖੇਲੀਆਂ ਦਾ ।  
ਲੋਕ ਕਰਨ ਵਿਚਾਰ ਜਵਾਨ ਬੇਟੀ, ਉਹਨੂੰ ਫਿਕਰ ਸਰੀਕਾਂ ਦੀਆਂ ਬੇਲੀਆਂ ਦਾ ।  
ਛੈਲ ਨੱਢੜੀ ਵੇਖ ਕੇ ਮਗਰ ਲੱਗਾ, ਹਿਲਿਆ ਹੋਇਆ ਸਿਆਲਾਂ ਦੀਆਂ ਗੋਲੀਆਂ ਦਾ ।  
ਮਹੀਂ ਚਾਰ ਕੇ ਮੱਚਿਆ ਦਾਅਵਿਆਂ ਤੇ, ਹੋਇਆ ਵਾਰਸੀ ਸਾਡੀਆਂ ਡੋਲੀਆਂ ਦਾ ।  
ਮੌਜੂ ਚੌਧਰੀ ਦਾ ਪੁੱਤ ਆਖਦੇ ਸਨ, ਪਿਛਲੱਗ ਹਜ਼ਾਰੇ ਦੀਆਂ ਧੋਲੀਆਂ ਦਾ ।  
ਹੱਕ ਕਰੀਂ ਜੇ ਉਮਰ ਖਿਤਾਬ ਕੀਤਾ, ਹੱਥ ਵੱਢਣਾ ਝੂਠਿਆਂ ਰੋਲੀਆਂ ਦਾ ।  
ਨੈਸ਼ੀਰਵਾਂ ਗਏ ਦਾ ਅਦਲ ਕੀਤਾ, ਅਤੇ ਕੰਜਰੀ ਅਦਲ ਤੰਬੋਲੀਆਂ ਦਾ ।  
ਨਾਦ ਖੱਪਰੀ ਠਗੀ ਦੇ ਬਾਬ ਸਾਰੇ, ਚੇਤਾ ਕਰੀਂ ਧਿਆਨ ਜੇ ਝੋਲੀਆਂ ਦਾ ।  
ਮੰਤਰ ਮਾਰ ਕੇ ਖੰਭ ਦਾ ਕਰੇ ਕੁੱਕੜ, ਬੋਰ ਨਿੰਮ ਦੀਆਂ ਕਰੇ ਨਮੋਲੀਆਂ ਦਾ ।  
ਕੰਘੀ ਲੋਹੇ ਦੀ ਤਾਇ ਕੇ ਪਟੇ ਵਾਹੇ, ਸਰਦਾਰ ਹੈ ਵੱਡੇ ਕੰਬੋਲੀਆਂ ਦਾ ।  
ਅੰਬ ਬੀਜ ਤੰਦੂਰ ਵਿੱਚ ਕਰੇ ਹਰਿਆ, ਬਣੇ ਮੱਕਿੰ ਬਾਲਕਾ ਐਲੀਆਂ ਦਾ ।  
ਵਾਰਿਸ ਸ਼ਾਹ ਸਭ ਐਬ ਦਾ ਰਬ ਮਹਿਰਮ, ਐਵੇਂ ਸਾਂਗ ਹੈ ਪਗੜੀਆਂ ਪੋਲੀਆਂ ਦਾ ।

(ਹਿਲਿਆ=ਗਿੱਝਾ ਹੋਇਆ, ਡੋਲੀ=ਵਿਆਹ ਦੀ ਡੋਲੀ, ਰੋਲੀ=ਰੋਲ ਮਾਰਨ  
ਵਾਲਾ, ਫ਼ਰੋਬੀ, ਨੈਸ਼ੀਰਵਾਂ ਅਦਲ=ਨੈਸ਼ੀਰਵਾਂ ਬਾਬਤ ਮਸ਼ਹੂਰ ਹੈ ਕਿ ਆਪਣੇ  
ਮਹੱਲ ਦੇ ਥੱਲੇ ਇੱਕ ਜੰਜੀਰ ਲਾਈ ਹੋਈ ਸੀ। ਫ਼ਰਿਆਦੀ ਜਦੋਂ ਜੰਜੀਰ ਖਿਚਦਾ  
ਤਾਂ ਬਾਦਸ਼ਾਹ ਉਸੇ ਵੇਲੇ ਉਹਦੀ ਫ਼ਰਿਆਦ ਸੁਣਨ ਲਈ ਆ ਜਾਂਦਾ। ਇੱਕ ਦਿਨ  
ਇੱਕ ਖਰਸ ਖਾਏ ਗਏ ਨੇ ਰੱਸੀ ਨਾਲ ਸਰੀਰ ਰਗੜਿਆ। ਬਾਦਸ਼ਾਹ ਨੂੰ ਖਬਰ  
ਮਿਲ ਗਈ। ਉਹਨੇ ਆਕੇ ਗਧਾ ਦੇਖਿਆ ਅਤੇ ਉਹਦੇ ਮਾਲਕ ਦਾ ਪਤਾ ਕਰਕੇ  
ਉਹਨੂੰ ਡਾਂਟਿਆ ਅਤੇ ਗਧੇ ਦੀ ਸੰਭਾਲ ਕਰਨ ਲਈ ਖਬਰਦਾਰ ਕੀਤਾ, ਕੰਜਰੀ  
ਅਦਲ=ਰੰਡੀਆਂ ਦੇ ਬਜ਼ਾਰ ਵਿੱਚ ਇੱਕ ਪਾਨ ਵੇਚਣ ਵਾਲੇ ਦੀ ਦੁਕਾਨ ਸੀ। ਉਹ  
ਇਕੱਲਾ ਹੋਣ ਦੇ ਬਾਵਜੂਦ ਬਹੁਤ ਹਰਮਨ ਪਿਆਰਾ ਸੀ। ਉਹਨੇ ਇੱਕ ਸਫ਼ਰ ਤੇ  
ਜਾਣ ਤੋਂ ਪਹਿਲਾਂ ਆਪਣੀ ਉਮਰ ਦੀ ਪੂੰਜੀ ਸੌ (ਸੈਨੇ) ਦੀਆਂ ਅਸਰਫ਼ੀਆਂ ਇੱਕ  
ਅਮਾਨਤਾਂ ਰੱਖਣ ਵਾਲੇ ਮਸ਼ਹੂਰ ਆਦਮੀ ਕੋਲ ਰਖ ਦਿੱਤੀਆਂ। ਵਾਪਸੀ ਤੇ ਉਹ  
ਪੁਰਸ਼ ਬੇਈਮਾਨ ਹੋ ਗਿਆ ਅਤੇ ਅਮਾਨਤ ਦੇਣ ਤੋਂ ਮੁੱਕ ਗਿਆ, ਪਾਨ ਵੇਚਣ  
ਵਾਲਾ ਬਹੁਤ ਦੁਖੀ ਹੋਇਆ। ਉਹਨੂੰ ਉਦਾਸ ਵੇਖ ਕੇ ਕੋਠੇ ਵਾਲੀ ਨੇ ਉਹਨੂੰ  
ਕਾਰਨ ਪੁੱਛਿਆ ਅਤੇ ਮਾਮਲਾ ਹਲ ਕਰਨ ਦਾ ਵਚਨ ਦਿੱਤਾ, ਉਹਨੇ ਵੀ  
ਅਮਾਨਤਾਂ ਰੱਖਣ ਵਾਲੇ ਨੂੰ ਕਿਹਾ ਕਿ ਮੈਂ ਬਾਹਰ ਵਾਂਢੇ ਜਾਣਾ ਹੈ ਇਸ ਲਈ ਕੁੱਝ  
ਮਾਲ ਦੇ ਭਰੇ ਡੱਬੇ ਤੇਰ ਖੋਲ੍ਹ ਰੱਖਣ ਲਈ ਲਿਆਵਾਂਗੀ। ਉਨ੍ਹਾਂ ਵਿੱਚਹੀਰੇ ਵੀ  
ਹਨ। ਉਸ ਕੋਲ ਜਾਣ ਤੋਂ ਪਹਿਲਾਂ ਪਾਨ ਵੇਚਣ ਵਾਲੇ ਨੂੰ ਉਹਦੇਕੋਲ ਭੇਜ ਦਿੱਤਾ

। ਉਹਦੇ ਹੁੰਦਿਆਂ ਉਹ ਵੀ ਚਲੀ ਗਈ। ਪਾਨ ਵਾਲੇ ਨੇਗੱਲ ਕੀਤੀ। ਅਮਾਨਤ  
ਵਾਲੇ ਨੂੰ ਲਾਲਚ ਸੀ ਕਿ ਰੰਡੀ ਦਾ ਮਾਲ ਵਧ ਹੈ ਇਸ ਲਈ ਉਹਨੇ ਪਾਨ ਵੇਚਣ  
ਵਾਲੇ ਨੂੰ ਕਿਹਾ ਤੂੰ ਗਲਤ ਬਕਸਾ ਖੋਲ੍ਹਿਆਸੀ ਆਹ ਤੇਰਾ ਡੱਬਾ ਹਾਜ਼ਰ ਹੈ ਅਤੇ  
ਉਹਦਾ ਮਾਲ ਸਣੇ ਡੱਬਾ ਮੋੜ ਦਿੱਤਾ। ਉਸੇ ਵੇਲੇ ਪਹਿਲਾਂ ਮਿੱਥੇ ਅਨੁਸਾਰ  
ਉਹਦੀ (ਰੰਡੀ) ਦੀ ਇੱਕ ਸਹੇਲੀ ਸੁਨੇਹਾਲੈ ਕੇ ਆ ਗਈ ਕਿ ਉਹ ਵਾਂਢੇ ਨਾ  
ਜਾਵੇ, ਓਥੋਂ ਪਤਾ ਆਇਆ ਹੈ ਕਿ ਤੇਰੇ ਰਿਸ਼ਤੇਦਾਰ ਓਥੇ ਨਹੀਂ ਹੋਣਗੇ ਇਸ ਲਈ  
ਅਗਲੇ ਮਹੀਨੇ ਆਈਂ। ਇਸ ਤਰ੍ਹਾਂ ਪਾਨ ਵੇਚਣ ਵਾਲੇ ਨੂੰ ਉਹਦਾ ਮਾਲ ਵਾਪਸ  
ਮਿਲ ਗਿਆ ਅਤੇ ਕੋਠੇ ਵਾਲੀ ਨੇ ਆਪਣਾ ਮਾਲ ਵੀ ਉਹਦੇ ਕੋਲੇ ਨਾ ਰੱਖਿਆ,  
ਕੰਬੋਲੀ=ਝੂਠਾ, ਪੋਲੀਆਂ ਪਗੜੀਆਂ=ਵੱਡੇ ਵੱਡੇ ਪੱਗੜਾਂ ਵਾਲੇ ਨਿਰਾ ਸਾਂਗ ਰਨ)

## 604. ਕਾਜ਼ੀ ਤੇ ਰਾਝਾ

ਕਾਜ਼ੀ ਆਖਿਆ ਬੇਲ ਫਕੀਰ ਮੀਆਂ, ਛੱਡ ਝੂਠ ਦੇ ਦੱਬ ਦਰੋੜਿਆਂ ਨੂੰ ।  
ਅਸਲ ਗੱਲ ਸੇ ਆਖ ਦਰਗਾਹ ਅੰਦਰ, ਲਾ ਤਜੱਕਰ ਝਗੜਿਆਂ ਝੋੜਿਆਂ ਨੂੰ ।  
ਸਾਰੇ ਦੇਸ ਵਿੱਚ ਠਿੱਠ ਹੋ ਸਣੇ ਨੱਢੀ, ਦੇਵੇਂ ਫੜੇ ਹੋ ਆਪਣੇ ਫੋੜਿਆਂ ਨੂੰ ।  
ਪਿੱਛੇ ਮੇਲ ਕੇ ਚੋਇਆ ਰਿੜਕਿਆਈ, ਉਹ ਰੁੰਨਾਂ ਸੀ ਵਖਤ ਸਰੋੜਿਆਂ ਨੂੰ ।  
ਭਲੇ ਜੱਟਾਂ ਦੀ ਸਰਮ ਤੂੰ ਲਾਹ ਸੁੱਟੀ, ਖਵਾਰ ਕੀਤਾ ਈ ਸਿਆਲਾਂ ਤੇ ਖੇੜਿਆਂ ਨੂੰ ।  
ਪਹਿਲਾਂ ਸੱਦਿਆ ਆਣ ਕੇ ਦਾਅਵਿਆਂ ਤੇ, ਸਲਾਮ ਹੈ ਵਲ ਛਲਾਂ ਤੇਰਿਆਂ ਨੂੰ ।  
ਆਭੂ ਭੁੰਨਦਿਆਂ ਝਾੜ ਕੇ ਚੱਬ ਚੁੱਕੇ, ਹੁਣ ਵਹੁਟੜੀ ਦੇਹ ਇਹ ਖੇੜਿਆਂ ਨੂੰ ।  
ਆਓ ਵੇਖ ਲੈ ਸੁਣਨ ਗਿਣਨ ਵਾਲਿਉ ਵੇ, ਏਹ ਮਲਾਹ ਜੇ ਡੋਬਦੇ ਬੋੜਿਆਂ ਨੂੰ ।  
ਦੁਨੀਆਂਦਾਰ ਨੂੰ ਔਰਤਾਂ ਜੁਹਦ ਫੱਕਰਾਂ, ਮੀਆਂ ਛਡ ਦੇ ਸੁਹਦਿਆਂ ਝੋੜਿਆਂ ਨੂੰ ।  
ਕਾਜ਼ੀ ਬਹੁਤ ਜੇ ਆਂਵਦਾ ਤਰਸ ਤੈਨੂੰ, ਬੇਟੀ ਅਪਣੀ ਬਖਸ਼ ਦੇ ਖੇੜਿਆਂ ਨੂੰ ।  
ਨਿਤ ਮਾਲ ਪਰਾਏ ਹਨ ਚੋਰ ਖਾਂਦੇ, ਇਹ ਦੱਸ ਮਸਲੇ ਰਾਹੀਂ ਭੋੜਿਆਂ ਨੂੰ ।  
ਛਡ ਜਾ ਹਿਆਉ ਦੇ ਨਾਲ ਜੱਟੀ, ਨਹੀਂ ਜਾਣਸੋਂ ਦੁੱਰਿਆਂ ਮੇਰਿਆਂ ਨੂੰ ।  
ਐਬੀ ਕੁਲ ਜਹਾਨ ਦੇ ਪਕੜੀਅਣਗੇ, ਵਾਰਿਸ ਸ਼ਾਹ ਫਕੀਰ ਦੇ ਫੋੜਿਆਂ ਨੂੰ ।

(ਲਾ ਤਜੱਕਰ=ਜ਼ਿਕਰ ਨਹੀਂ ਕੀਤਾ ਜਾਂਦਾ, ਆਭੂ=ਕਣਕ ਦੇ ਸਿੱਟਿਆਂ ਨੂੰ  
ਭੁੰਨਕੇ ਬਣਾਏ ਜਾਂ ਕਣਕ ਤੇ ਮੱਕੀ ਨੂੰ ਉਬਾਲ ਕੇ ਬਣਾਏ ਦਾਣੇ)

## 605. ਕਾਜ਼ੀ ਦਾ ਗੁੱਸਾ ਤੇ ਹੀਰ ਖੇੜਿਆਂ ਨੂੰ ਦਿੱਤੀ

ਕਾਜ਼ੀ ਖੋਹ ਦਿੱਤੀ ਹੀਰ ਖੇੜਿਆਂ ਨੂੰ, ਮਾਰੇ ਇਹ ਫਕੀਰ ਦਗ਼ੋਲੀਆ ਜੇ ।  
ਵਿੱਚੋਂ ਚੋਰ ਤੇ ਯਾਰ ਤੇ ਲੁੱਚ ਲੁੰਡਾ, ਵੇਖੇ ਬਾਹਰੋਂ ਵਲੀ ਤੇ ਐਲੀਆ ਜੇ ।  
ਦਗ਼ਾਦਾਰ ਤੇ ਝਗੜੂ ਕਲਾਕਾਰੀ, ਬਣ ਫਿਰੇ ਮਸ਼ਇਖ ਤੇ ਐਲੀਆ ਜੇ ।  
ਵਾਰਿਸ ਦਗ਼ੀ ਤੇ ਆਵੇ ਤਾਂ ਸਫ਼ਾਂ ਗਾਲੇ, ਅਖੀਂ ਮੀਟ ਬਹੇ ਜਾਪੇ ਰੋਲੀਆ ਜੇ ।

(ਦਗ਼ੋਲੀਆ=ਦਗ਼ੋਬਾਜ਼, ਮਸ਼ਇਖ=ਬੜੇ ਪੀਰ, ਰੋਲੀਆ=ਰਾਵਲ, ਫਕੀਰ)

## 606. ਖੇੜੇ ਹੀਰ ਨੂੰ ਲੈ ਕੇ ਤੁਰ ਪਏ

ਹੀਰ ਖੋਹ ਖੇੜੇ ਚਲੇ ਵਾਹੇ ਦਾਹੀ, ਰਾਂਝਾ ਰਹਿਆ ਮੂੰਹ ਗੁੰਝ ਹੈਰਾਨ ਯਾਰੇ ।  
ਉਡ ਜਾਏ ਕਿ ਨਿਘਰੇ ਗਰਕ ਹੋਵੇ, ਵੇਹਲ ਦੇਵਸ ਨਾ ਜਿਮੀਂ ਅਸਮਾਨ ਯਾਰੇ ।  
ਖੇਪ ਮਾਰ ਲਏ ਖੇੜੇ ਸੜੇ ਬੋਹਲ, ਹੁੱਕੇ ਅਮਲੀਆਂ ਦੇ ਰੁੜ੍ਹ ਜਾਣ ਯਾਰੇ ।  
ਡੇਰਾਂ ਵੇਖ ਕੇ ਮੀਰ ਸ਼ਿਕਾਰ ਰੇਵਣ, ਹੱਥੋਂ ਜਿਨ੍ਹਾਂ ਦਿਉ ਬਾਜ਼ ਉਡ ਜਾਣ ਯਾਰੇ ।  
ਉਹਨਾਂ ਹੋਸ਼ ਤੇ ਅਕਲ ਨਾ ਤਾਣ ਰਹਿੰਦਾ, ਸਿਰੀਂ ਜਿਨ੍ਹਾਂ ਦੇ ਪੌਣ ਵਦਾਨ ਯਾਰੇ ।  
ਹੀਰ ਲਾਹ ਕੇ ਘੁੰਢ ਹੈਰਾਨ ਹੋਈ, ਸਤੀ ਚਿੱਖਾ ਦੇ ਵਿੱਚ ਮੈਦਾਨ ਯਾਰੇ ।  
ਤਿੱਖਾ ਦੀਦੜਾ ਵਾਂਗ ਮਹਾ ਸਤੀ ਦੇ, ਮੱਲ ਖੜੀ ਸੀ ਇਸ਼ਕ ਮੈਦਾਨ ਯਾਰੇ ।  
ਵਿੱਚ ਓਢਣੀ ਸਹਿਮ ਦੇ ਨਾਲ ਜੱਟੀ, ਜਿਵੇਂ ਵਿੱਚ ਕਿਰਬਾਨ ਕਮਾਨ ਯਾਰੇ ।  
ਖੂੰਡੇ ਅਤੇ ਚੌਗਾਨ ਲੈ ਦੇਸ ਨੱਠਾ, ਵੇਖਾਂ ਕਿਹੜੇ ਫੁੰਡ ਲੈ ਜਾਣ ਯਾਰੇ ।  
ਚੁਪ ਸੱਲ ਹੋ ਬੋਲਣੋਂ ਰਹੀ ਜੱਟੀ, ਬਿਨਾਂ ਰੂਹ ਦੇ ਜਿਵੇਂ ਇਨਸਾਨ ਯਾਰੇ ।  
ਵਾਰਿਸ ਸ਼ਾਹ ਦੇਵੇਂ ਪਰੇਸ਼ਾਨ ਹੋਏ, ਜਿਵੇਂ ਪੜ੍ਹਿਆ ਲਾਹੌਲ ਸ਼ੈਤਾਨ ਯਾਰੇ ।

(ਮੂੰਹ ਗੁੰਝ=ਸੋਚਦਾ, ਦੇਵਸ ਨਾ=ਦਿੰਦੇ ਨਹੀਂ, ਖੇਪ=ਲੱਦਣ ਲਈ ਤਿਆਰ ਬੋਹਲ, ਵਦਾਨ=ਵੱਡਾ ਭਾਰਾ ਹਥੌੜਾ, ਸਤੀ ਚਿੱਖਾ=ਚਿੱਖਾ ਵਿੱਚ ਸਤੀ ਹੋਣ ਵਾਲੀ ਔਰਤ ਵਾਂਗੂੰ, ਮਹਾ ਸਤੀ=ਦੁਰਗਾ, ਕਾਲੀ ਦੇਵੀ ਵਾਂਗੂੰ ਗੁੱਸੇ ਵਿੱਚ, ਕਿਰਬਾਨ=ਕਮਾਨਦਾਨ, ਸੱਲ=ਬੋਹਿਸ)

## 607. ਰਾਂਝਾ ਹੀਰ ਨੂੰ

ਰਾਂਝਾ ਆਖਦਾ ਜਾਹ ਕੀ ਵੇਖਦੀ ਹੈਂ, ਬੁਰਾ ਮੌਤ ਥੀਂ ਏਹ ਵਿਜੇਗ ਹੈ ਨੀ ।  
ਪਏ ਧਾੜਵੀ ਲੁਟ ਲੈ ਚੱਲੇ ਮੈਨੂੰ, ਏਹ ਦੁੱਖ ਕੀ ਜਾਣਦਾ ਲੋਗ ਹੈ ਨੀ ।  
ਮਿਲੀ ਸੈਦੇ ਨੂੰ ਹੀਰ ਤੇ ਸਵਾਹ ਮੈਨੂੰ, ਤੇਰਾ ਨਾਮ ਦਾ ਅਸਾਂ ਨੂੰ ਟੇਗ ਹੈ ਨੀ ।  
ਬੁੱਕਲ ਲੇਫ ਦੀ ਤੇ ਜੱਫੀ ਵਹੁਟੀਆਂ ਦੀ, ਇਹ ਰੁਤ ਸਿਆਲ ਦਾ ਭੋਗ ਹੈ ਨੀ ।  
ਸੌਂਕਣ ਰੰਨ ਗਵਾਂਢ ਕੁਪੱਤਿਆਂ ਦਾ, ਭਲੇ ਮਰਦ ਦੇ ਬਾਬ ਦਾ ਰੋਗ ਹੈ ਨੀ ।  
ਖੁਸ਼ੀ ਨਿਤ ਹੋਵਣ ਮਰਦ ਫੁੱਲ ਵਾਂਗੂੰ, ਘਰੀਂ ਜਿਨ੍ਹਾਂ ਦੇ ਨਿੱਤ ਦਾ ਸੋਗ ਹੈ ਨੀ ।  
ਤਿਨ੍ਹਾਂ ਵਿੱਚ ਜਹਾਨ ਕੀ ਮਜ਼ਾ ਪਾਇਆ, ਗਲੇ ਜਿਨ੍ਹਾਂ ਦੇ ਰੇਸ਼ਟਾ ਜੋਗ ਹੈ ਨੀ ।  
ਜਿਹੜਾ ਬਿਨਾਂ ਖੁਰਾਕ ਦੇ ਕਰੇ ਕੁਸ਼ਤੀ, ਓਸ ਮਰਦ ਨੂੰ ਜਾਣੀਏ ਫੋਗ ਹੈ ਨੀ ।  
ਅਸਮਾਨ ਢਹਿ ਪਵੇ ਤਾਂ ਨਹੀਂ ਮਰਦੇ, ਬਾਕੀ ਜਿਨ੍ਹਾਂ ਦੀ ਜ਼ਿਮੀਂ ਤੇ ਚੋਗ ਹੈ ਨੀ ।  
ਜਦੋਂ ਕਦੋਂ ਮਹਿਬੂਬ ਨਾ ਛੱਡਣਾ ਏਂ, ਕਾਲਾ ਨਾਗ ਖੁਦਾਇ ਦੇ ਜੋਗ ਹੈ ਨੀ ।  
ਕਾਉਂ ਕੁੰਜ ਨੂੰ ਮਿਲੀ ਤੇ ਸ਼ੇਰ ਫਾਹਵੀ, ਵਾਰਿਸ ਸ਼ਾਹ ਇਹ ਧੁਰੇਂ ਸੰਜੋਗ ਹੈ ਨੀ ।

(ਟੇਗ=ਹੱਥ ਨਾ ਆਉਣ ਵਾਲਾ ਪੰਛੀ, ਰੇਸ਼ਟਾ=ਝਗੜਾ,ਧੰਦਾ)

## 608. ਤਥਾ

ਬਰ ਵਕਤ ਜੇ ਫਜ਼ਲ ਦਾ ਮੀਂਹ ਵੱਸੇ, ਬੁਰਾ ਕੈਣ ਮਨਾਂਵਦਾ ਵੁੱਠਿਆਂ ਨੂੰ ।  
ਲਬ ਯਾਰ ਦੇ ਆਬਿ-ਹਯਾਤ ਬਾਝੋਂ, ਕੈਣ ਜ਼ਿੰਦਗੀ ਬਖਸ਼ਦਾ ਕੁੱਠਿਆਂ ਨੂੰ ।  
ਦੇਵੇਂ ਆਹ ਫ਼ਿਰਾਕ ਦੀ ਮਾਰ ਲਈਏ, ਕਰਾਮਾਤ ਮਨਾਵਸੀ ਕੁੱਠਿਆਂ ਨੂੰ ।  
ਮੀਆਂ ਮਾਰ ਕੇ ਆਹ ਤੇ ਸ਼ਹਿਰ ਸਾੜੇ, ਬਾਦਸ਼ਾਹ ਜਾਣੋਂ ਅਸਾਂ ਮੁੱਠਿਆਂ ਨੂੰ ।  
ਤੇਰੀ ਮੇਰੀ ਪ੍ਰੀਤ ਗਈ ਲੁੜ੍ਹ ਐਵੇਂ, ਕੈਣ ਮਿਲੈ ਹੈ ਵਾਹਰਾਂ ਛੁੱਟਿਆਂ ਨੂੰ ।  
ਬਾਝ ਸੱਜਣਾਂ ਪੀੜ-ਵੰਡਾਵਿਆਂ ਦੇ, ਨਿੱਤ ਕੈਣ ਮਨਾਂਵਦਾ ਕੁੱਠਿਆਂ ਨੂੰ ।  
ਬਿਨਾਂ ਤਾਲਿਆ ਨੇਕ ਦੇ ਕੈਣ ਮੇੜੇ, ਵਾਰਿਸ ਸ਼ਾਹ ਦਿਆਂ ਦਿਹਾਂ ਅਪੁੱਠਿਆਂ ਨੂੰ ।

(ਬਰ ਵਕਤ=ਮੌਕੇ ਸਿਰ,ਵੇਲੇ ਸਿਰ, ਫਜ਼ਲ=ਰਬ ਦੀ ਮਿਹਰ, ਵੁੱਠਿਆਂ= ਵਰ੍ਹੇਦਿਆਂ, ਲਬ-ਏ-ਯਾਰ=ਯਾਰ ਦੀਆਂ ਬੁੱਲ੍ਹੀਆਂ, ਆਬ-ਏ-ਹਯਾਤ=ਅੰਮ੍ਰਿਤ)

## 609. ਹੀਰ ਦੀ ਆਹ

ਹੀਰ ਨਾਲ ਫ਼ਿਰਾਕ ਦੇ ਆਹ ਮਾਰੀ, ਰੱਬਾ ਵੇਖ ਅਸਾਡੀਆਂ ਭਖਣ ਭਾਰੀਂ ।  
ਅੱਗੇ ਅੱਗ ਪਿੱਛੇ ਸੱਪ ਸ਼ੀਹ ਪਾਸੀਂ, ਸਾਡੀ ਵਾਹ ਨਾ ਚਲਦੀ ਚੈਰੀਂ ਰਾਹੀਂ ।  
ਇੱਕੇ ਮੇਲ ਰੰਝੇਟੜਾ ਉਮਰ ਜਾਲਾਂ, ਇੱਕੇ ਦੇਰਾਂ ਦੀ ਉਮਰ ਦੀ ਅਲਖ ਲਾਹੀਂ ।  
ਏਡਾ ਕਹਿਰ ਕੀਤਾ ਦੇਸ ਵਾਲਿਆਂ ਨੇ, ਏਸ ਸ਼ਹਿਰ ਨੂੰ ਕਾਦਰਾ ਅੱਗ ਲਾਈਂ ।

(ਭਾਰ=ਅੱਗ, ਉਮਰ ਦੀ ਅਲਖ ਲਾਹੀਂ=ਉਮਰ ਖ਼ਤਮ ਕਰ, ਕਾਦਰਾ=ਰੱਬਾ)

## 610. ਰਾਂਝੇ ਦੀ ਰੱਬ ਤੋਂ ਮੰਗ

ਰੱਬਾ ਕਹਿਰ ਪਾਈਂ ਕਹਿਰ ਸ਼ਹਿਰ ਉੱਤੇ, ਜਿਹੜਾ ਘੱਤ ਫ਼ਰਉਨ ਡੁਬਾਇਆ ਈ ।  
ਜਿਹੜਾ ਨਾਜ਼ਲ ਹੋਇਆ ਜ਼ਕਰੀਏ ਤੇ, ਉਹਨੂੰ ਘੱਤ ਸ਼ਰੀਹ ਚਿਰਵਾਇਆ ਈ ।  
ਜਿਹੜਾ ਪਾਇ ਕੇ ਕਹਿਰ ਦੇ ਨਾਲ ਗੁੱਸੇ, ਵਿੱਚ ਅੱਗ ਖ਼ਲੀਲ ਪਵਾਇਆ ਈ ।  
ਜਿਹੜਾ ਪਾਇਕੇ ਕਹਿਰ ਤੇ ਸੁੱਟ ਤਖ਼ਤੋਂ, ਸੁਲੇਮਾਨ ਨੂੰ ਭੱਠ ਝੁਕਾਇਆ ਈ ।  
ਜਿਹੜੇ ਕਹਿਰ ਦਾ ਯੂਨਸ ਤੇ ਪਿਆ ਬੱਦਲ, ਉਹਨੂੰ ਡੰਭਰੀ ਥੋਂ ਨਿਗਲਾਇਆ ਈ ।  
ਜਿਹੜੇ ਕਹਿਰ ਤੇ ਗ਼ਜ਼ਬ ਦੀ ਪਕੜ ਕਾਤੀ, ਇਸਮਾਈਲ ਨੂੰ ਜਿਬ੍ਰਾ ਕਰਾਇਆ ਈ ।  
ਜਿਹੜਾ ਘਤਿਉ ਗ਼ਜ਼ਬ ਤੇ ਵੈਰ ਗੁੱਸਾ, ਯੂਸਫ਼ ਖੂਹ ਵਿਚ ਬੰਦ ਕਰਵਾਇਆ ਈ ।  
ਜਿਹੜੇ ਕਹਿਰ ਦੇ ਨਾਲ ਸ਼ਾਹ ਮਰਦਾਂ, ਇਕਸ ਨਫ਼ਰ ਤੋਂ ਕਤਲ ਕਰਾਇਆ ਈ ।  
ਜਿਹੜੇ ਕਹਿਰ ਦੇ ਨਾਲ ਯਜ਼ੀਦੀਆਂ ਤੋਂ, ਇਮਾਮ ਹੁਸੈਨ ਨੂੰ ਚਾਇ ਕੁਹਾਇਆ ਈ ।  
ਕੱਕੀ ਫੋਹੜੀ ਤੇਜ਼ ਜ਼ਬਾਨ ਖੋਲ੍ਹੋ, ਹਸਨ ਜ਼ਹਿਰ ਦੇ ਨਾਲ ਮਰਵਾਇਆ ਈ ।  
ਓਹਾ ਕਹਿਰ ਘੱਤੀਂ ਏਸ ਦੇਸ ਉੱਤੇ, ਜਿਹੜਾ ਇਤਨਿਆਂ ਦੇ ਸਿਰ ਆਇਆ ਈ ।

(ਹਜ਼ਰਤ ਖ਼ਲੀਲ=(ਖ਼ਲੀਲ ਦਾ ਅਰਥ ਹੈ ਸਾਦਕ) ਆਪ ਬੁਤ ਪੂਜਾ ਵਿਰੁੱਧ ਪਰਚਾਰ ਕੀਤਾ ਕਰਦੇ ਸਨ ਅਤੇ ਰਬ ਦੀ ਭਗਤੀ ਕਰਦੇ ਸਨ। ਇੱਕ ਦਿਨ ਜਦੋਂ ਪੂਜਾ ਘਰ ਤੋਂ ਲੋਕ ਬਾਹਰ ਗਏ ਸਨ ਤੇ ਖ਼ਲੀਲ ਨੇ ਸਾਰੇ ਬੁਤ ਭੰਨ ਦਿੱਤੇ ਜਿਸ ਕਰਕੇ ਨਮਰੂਦ ਨੇ ਆਪ ਨੂੰ ਭੜਕਦੀ ਅੱਗ ਵਿੱਚ ਸੁੱਟਣ ਦਾ ਦੰਡ ਦਿੱਤਾ। ਪਰ ਰਬ ਦੇ ਹੁਕਮ ਨਾਲ ਅੱਗ ਠੰਡੀ ਹੋ ਗਈ, ਡੰਭਰੀ=ਵੱਡੀ ਮੱਛੀ, ਸ਼ਾਹ ਮਰਦਾਂ= ਬਹਾਦਰਾਂ ਦਾ ਬਾਦਸ਼ਾਹ, ਹਜ਼ਰਤ ਅਲੀ, ਉਹਨੂੰ ਇੱਕ ਗੁਲਾਮ ਨੇ ਕਤਲ ਕਰ ਦਿੱਤਾ ਸੀ)

## 611. ਰਾਂਝੇ ਦਾ ਸਰਾਪ

ਰਾਂਝੇ ਹੱਥ ਉਠਾ ਦੁਆ ਮੰਗੀ, ਤੇਰਾ ਨਾਮ ਕਹਾਰ ਜੱਬਾਰ ਸਾਈਂ ।  
ਤੂੰ ਤਾਂ ਅਪਣੇ ਨਾਉਂ ਨਿਆਉਂ ਪਿੱਛੇ, ਏਸ ਦੇਸ ਤੇ ਗ਼ੈਬ ਦਾ ਗ਼ਜ਼ਬ ਪਾਈ ।  
ਸਾਰਾ ਸ਼ਹਿਰ ਉਜਾੜਕੇ ਸਾੜ ਸਾਈਆਂ, ਕਿਵੇਂ ਮੁਝ ਗ਼ਰੀਬ ਥੇ ਦਾਦ ਪਾਈ ।  
ਸਾਡੀ ਸ਼ਰਮ ਰਹਿਸੀ ਕਰਾਮਾਤ ਜਾਗੇ, ਬੰਨੇ ਬੇੜੀਆਂ ਸਾਡੀਆਂ ਚਾ ਲਾਈਂ ।  
ਵਾਰਿਸ ਸ਼ਾਹ ਪੀਰਾ ਸੁਣੀ ਕੂਕ ਸਾਡੀ, ਅੱਜੇ ਰਾਜੇ ਦੇ ਸ਼ਹਿਰ ਨੂੰ ਅੱਗ ਲਾਈਂ ।

(ਕਹਾਰ=ਕਹਿਰ ਵਰਤਾਉਣ ਵਾਲਾ, ਜੱਬਾਰ=ਜਬਰ ਕਰਨੇ ਵਾਲਾ, ਜ਼ਾਲਮ, ਨਾਉਂ ਨਿਆਉਂ=ਆਪਣੇ ਨਾਂ ਨਾਲ ਇਨਸਾਫ਼ ਕਰਨ ਲਈ)

## 612. ਤਥਾ

ਜਿਵੇਂ ਇੰਦਰ ਤੇ ਕਹਿਰ ਦੀ ਨਜ਼ਰ ਕਰਕੇ, ਮਹਿਖਾਸਰੋਂ ਪੁਰੀ ਲੁਟਵਾਇਆ ਈ ।  
 ਸੁਰਗਾ ਪੁਰੀ ਅਮਰ ਪੁਰੀ ਇੰਦ ਪੁਰੀਆਂ, ਦੇਵ ਪੁਰੀ ਮੁਖ ਆਸਣ ਲਾਇਆ ਈ ।  
 ਕਹਿਰ ਕਰੀਂ ਜਿਉਂ ਭਦਰਕਾ ਕੋਹ ਮਾਰੀ, ਰੁੰਡ ਮੁੰਡ ਮੁਖਾ ਉੱਤੇ ਧਾਇਆ ਈ ।  
 ਰਕਤ ਬੀਜ ਮਹਿਖਾਸਰੋਂ ਲਾ ਸੱਭੇ, ਪਰਚੰਡ ਕਰ ਪਲਕ ਵਿੱਚ ਆਇਆ ਈ ।  
 ਓਹਾ ਕ੍ਰੋਧ ਕਰ ਜਿਹੜਾ ਪਿਆ ਜੇਗੀ, ਬਿਸਵਾ ਮਿੱਤਰੋਂ ਖੇਲ ਕਰਵਾਇਆ ਈ ।  
 ਓਹਾ ਕ੍ਰੋਧ ਕਰ ਜਿਹੜਾ ਪਾਇ ਰਾਵਣ, ਰਾਮ ਚੰਦ ਥੋਂ ਲੰਕ ਲੁਟਵਾਇਆ ਈ ।  
 ਓਹਾ ਕ੍ਰੋਧ ਕਰ ਜਿਹੜਾ ਪਾਂਡਿਆਂ ਤੇ, ਚਿਖਾਬੂਰ ਦੇ ਵਿੱਚ ਕਰਵਾਇਆ ਈ ।  
 ਦਰੋਣਾਂ ਚਾਰਜੋਂ ਲਾਇਕੇ ਭੀਮ ਭੀਖਮ, ਜਿਹੜਾ ਕੈਰਵਾਂ ਦੇ ਗਲ ਪਾਇਆ ਈ ।  
 ਕਹਿਰ ਪਾ ਜੇ ਘਤ ਹਕਨਾਕਸ਼ੇ ਤੇ, ਨਾਲ ਨਖਾਂ ਦੇ ਢਿਡ ਪੜਵਾਇਆ ਈ ।  
 ਘਤ ਕ੍ਰੋਧ ਜੇ ਪਾਇਕੇ ਕੰਸ ਰਾਜੇ, ਬੋਦਾ ਕਾਨ੍ਹ ਥੋਂ ਚਾਇ ਪੁਟਾਇਆ ਈ ।  
 ਘਤ ਕ੍ਰੋਧ ਜੇ ਪਾਇ ਕੁਲਖੇਤਰੇ ਨੂੰ, ਕਈ ਖੂਹਣੀ ਸੈਨਾ ਗਲਵਾਇਆ ਈ ।  
 ਘਤ ਕ੍ਰੋਧ ਜੇ ਦਰੋਪਦੀ ਨਾਲ ਹੋਈ, ਪੱਤ ਨਾਲ ਫਿਰ ਅੰਤ ਬਚਾਇਆ ਈ ।  
 ਜੁਧ ਵਿੱਚ ਜੇ ਰਾਮ ਨਲ ਨੀਲ ਲਫਮਣ, ਕੁੰਭ ਕਰਨ ਦੇ ਬਾਬ ਬਣਾਇਆ ਈ ।  
 ਘਤ ਕ੍ਰੋਧ ਜੇ ਬਾਲੀ ਤੇ ਰਾਮ ਕੀਤਾ, ਅਤੇ ਤਾੜਕਾ ਪਕੜ ਚਿਰਵਾਇਆ ਈ ।  
 ਘਤ ਕ੍ਰੋਧ ਸੁਬਾਹੂ ਮਾਰੀਚ ਮਾਰਿਉ, ਮਹਾ ਦੇਵ ਦਾ ਕੁੰਡ ਭਨਵਾਇਆ ਈ ।  
 ਉਹ ਕ੍ਰੋਧ ਕਰ ਜਿਹੜਾ ਏਨਿਆਂ ਤੇ, ਜੁਗਾ ਜੁਗ ਹੀ ਧੁੰਮ ਕਰਾਇਆ ਈ ।  
 ਉਸ ਦਾ ਆਖਿਆ ਰੱਬ ਮਨਜੂਰ ਕੀਤਾ, ਤੁਰਤ ਸਹਿਰ ਨੂੰ ਅੱਗ ਲਗਾਇਆ ਈ ।  
 ਜਦੋਂ ਅੱਗ ਨੇ ਸਹਿਰ ਨੂੰ ਚੌੜ ਕੀਤਾ, ਧੁੰਮ ਰਾਜੇ ਦੇ ਪਾਸ ਫਿਰ ਆਇਆ ਈ ।  
 ਵਾਰਿਸ ਸ਼ਾਹ ਮੀਆਂ ਵਾਂਗ ਸਹਿਰ ਲੰਕਾ, ਚਾਰੋਂ ਤਰਫ ਹੀ ਅੱਗ ਮਚਾਇਆ ਈ ।

(ਕ੍ਰੋਧ=ਗੁੱਸਾ, ਨਖਾਂ=ਨਹੁੰਆਂ, ਨੇਟ: ਇਸ ਬੰਦ ਵਿੱਚ ਦਿੱਤੇ ਹਵਾਲੇ ਹਿੰਦੂ  
 ਮਿਥਿਹਾਸ ਵਿੱਚੋਂ ਲਏ ਗਏ ਹਨ)

## 613. ਸਾਰੇ ਸਹਿਰ ਨੂੰ ਅੱਗ ਲੱਗਣੀ

ਲੱਗੀ ਅੱਗ ਚੌਤਰਫ ਜਾਂ ਸਹਿਰ ਸਾਰੇ, ਕੀਤਾ ਸਾਫ ਸਭ ਝੁੱਗੀਆਂ ਝਾਹੀਆਂ ਨੂੰ ।  
 ਸਾਰੇ ਦੇਸ ਵਿੱਚ ਧੁੰਮ ਤੇ ਸ਼ੋਰ ਹੋਇਆ, ਖਬਰਾਂ ਪਹੁੰਚੀਆਂ ਪਾਧੀਆਂ ਰਾਹੀਆਂ ਨੂੰ ।  
 ਲੋਕਾਂ ਆਖਿਆ ਫਕਰ ਬਦ-ਦੁਆ ਦਿੱਤੀ, ਰਾਜੇ ਭੇਜਿਆ ਤੁਰਤ ਸਿਪਾਹੀਆਂ ਨੂੰ ।  
 ਪਕੜ ਖੇੜਿਆਂ ਨੂੰ ਕਰੇ ਆਣ ਹਾਜ਼ਰ, ਨਹੀਂ ਜਾਣਦੇ ਜ਼ਬਤ ਬਾਦਸ਼ਾਹੀਆਂ ਨੂੰ ।  
 ਜਾ ਘੇਰ ਆਂਦੇ ਚਲੇ ਹੋਓ ਹਾਜ਼ਰ, ਖੇੜੇ ਫੜੇ ਨੇ ਵੇਖ ਲੈ ਗਾਹੀਆਂ ਨੂੰ ।  
 ਵਾਰਿਸ ਸ਼ੇਮ ਸਲਵਾਤ ਦੀ ਛੁਰੀ ਕੱਪੇ, ਇਹਨਾਂ ਦੀਨ ਈਮਾਨ ਦੀਆਂ ਫਾਹੀਆਂ ਨੂੰ ।

(ਝਾਹੀ=ਕੁੱਲੀ, ਜ਼ਬਤ=ਜ਼ਾਬਤਾ,ਕਾਨੂੰਨ, ਸ਼ੇਮ ਸਲਵਾਤ=ਰੋਜ਼ਾ ਨਮਾਜ਼)

## 614. ਹੀਰ ਰਾਂਝੇ ਨੂੰ ਮਿਲੀ

ਹੀਰ ਖੋਹ ਕੇ ਰਾਂਝੇ ਦੇ ਹੱਥ ਦਿੱਤੀ, ਕਰੀਂ ਜੇਗੀਆ ਖ਼ੈਰ ਦੁਆ ਮੀਆਂ ।  
 ਰਾਂਝੇ ਹੱਥ ਉਠਾ ਕੇ ਦੁਆ ਦਿੱਤੀ, ਤੂੰ ਹੈਂ ਜਲ ਜਲਾਲ ਖੁਦਾ ਮੀਆਂ ।  
 ਤੇਰੇ ਹੁਕਮ ਤੇ ਮੁਲਕ ਤੇ ਖ਼ੈਰ ਹੋਵੇ, ਤੇਰੀ ਦੂਰ ਹੋ ਕੁੱਲ ਬਲਾ ਮੀਆਂ ।  
 ਅੰਨ ਧੰਨ ਤੇ ਲਫਮੀ ਹੁਕਮ ਦੌਲਤ, ਨਿਤ ਹੋਵਣੀ ਦੂਣ ਸਵਾ ਮੀਆਂ ।  
 ਘੇੜੇ ਉਠ ਰਾਥੀ ਦਮ ਤੋਪ ਖ਼ਾਨੇ, ਹਿੰਦ ਸਿੰਧ ਤੇ ਹੁਕਮ ਚਲਾ ਮੀਆਂ ।  
 ਵਾਰਿਸ ਸ਼ਾਹ ਰਬ ਨਾਲ ਹਿਆ ਰੱਖੇ, ਮੀਟੀ ਮੁਠ ਹੀ ਦੇ ਲੰਘਾ ਮੀਆਂ ।

(ਜਲਜਲਾਲ=ਰੱਬ, ਸਿੰਧ=ਸਮੁੰਦਰ)

## 615. ਰਾਂਝਾ

ਲੈ ਕੇ ਚਲਿਆ ਆਪਣੇ ਦੇਸ ਤਾਈਂ, ਚਲ ਨੱਢੀਏ ਰੱਬ ਵਧਾਈਏਂ ਨੀ ।  
 ਚੌਧਰਾਈਏ ਤਖ਼ਤ ਹਜ਼ਾਰੇ ਦੀਏ, ਪੰਜਾਂ ਪੀਰਾਂ ਨੇ ਆਣ ਬਹਾਈਏਂ ਨੀ ।  
 ਕੱਢ ਖੇੜਿਆਂ ਤੋਂ ਰੱਬ ਦਿੱਤੀਏ ਤੂੰ, ਅਤੇ ਮੁਲਕ ਪਹਾੜ ਪਹੁੰਚਾਈਏਂ ਨੀ ।  
 ਹੀਰ ਆਖਿਆ ਇਵੇਂ ਜੇ ਜਾ ਵੜਸਾਂ, ਰੰਨਾ ਆਖਸਣ ਉਧਲੇ ਆਈਏਂ ਨੀ ।  
 ਪੇਈਏ ਸਹੁਰੇ ਡੋਬ ਕੇ ਗਾਲਿਉ ਨੀ, ਖੋਹ ਕੇਣ ਨਵਾਲੀਆਂ ਆਈਏਂ ਨੀ ।  
 ਲਾਵਾਂ ਫੇਰਿਆਂ ਅਕਦ ਨਕਾਹ ਬਾਝੋਂ, ਐਵੇਂ ਬੋਦਲੀ ਹੋਇਕੇ ਆਈਏਂ ਨੀ ।  
 ਘੱਤ ਜਾਦੂੜਾ ਦੇਵ ਨੇ ਪਰੀ ਠੱਗੀ, ਹੂਰ ਆਦਮੀ ਦੇ ਹੱਥ ਆਈਏਂ ਨੀ ।  
 ਵਾਰਿਸ ਸ਼ਾਹ ਪਰੇਮ ਦੀ ਜੜੀ ਘੱਤੀ, ਮਸਤਾਨੜੇ ਚਾਕ ਰਹਾਈਏਂ ਨੀ ।

(ਉਧਲ=ਨਿੱਕਲ ਕੇ ਆਈ,ਕੱਢ ਕੇ ਲਿਆਂਦੀ, ਅਕਦ ਨਕਾਹ=ਵਿਆਹ  
 ਦੀ ਰਸਮ, ਬੋਦਲੀ=ਬੋਦਲੇ ਪੀਰ ਦੀ ਫਕੀਰਨੀ ਭਾਵ ਮੁਰੀਦਨੀ)

## 616. ਹੀਰ

ਰਾਹੇ ਰਾਹ ਜਾਂ ਸਿਆਲਾਂ ਦੀ ਜੂਹ ਆਈ, ਹੀਰ ਆਖਿਆ ਵੇਖ ਲੈ ਜੂਹ ਮੀਆਂ ।  
 ਜਿੱਥੋਂ ਖੇਡਦੇ ਗਏ ਸਾਂ ਚੇਜ ਕਰਦੇ, ਤਕਦੀਰ ਲਾਹੇ ਵਿੱਚ ਖੂਹ ਮੀਆਂ ।  
 ਜਦੋਂ ਜੰਵ ਆਈ ਘਰ ਖੇੜਿਆਂ ਦੀ, ਤੂਫਾਨ ਆਇਆ ਸਿਰ ਨੂਹ ਮੀਆਂ ।  
 ਇਹ ਥਾਂਉ ਜਿੱਥੇ ਕੈਦੇ ਫਾਂਟਿਆ ਸੀ, ਨਾਲ ਸੇਲੀਆਂ ਬੰਨ੍ਹ ਧਰੂਹ ਮੀਆਂ ।

(ਲਾਹੇ=ਉਤਾਰੇ, ਧਰੂਹ=ਧੂਹ ਕੇ)

## 617. ਸਿਆਲਾਂ ਨੂੰ ਖ਼ਬਰ ਹੋਈ

ਮਾਰੀਆਂ ਆਖਿਆ ਜਾ ਕੇ ਵਿੱਚ ਸਿਆਲੀਂ, ਨਢੀ ਹੀਰ ਨੂੰ ਚਾਕ ਲੈ ਆਇਆ ਜੇ ।  
 ਦਾੜੀ ਖੇੜਿਆਂ ਦੀ ਸੱਭਾ ਮੁੰਨ ਸੁੱਟੀ, ਪਾਣੀ ਇੱਕ ਫੂਹੀ ਨਾਰੀਂ ਲਾਇਆ ਜੇ ।  
 ਸਿਆਲਾਂ ਆਖਿਆ ਪਰ੍ਹਾਂ ਨਾ ਜਾਣ ਕਿਤੇ, ਜਾ ਕੇ ਨੱਢਤੀ ਨੂੰ ਘਰੀਂ ਲਿਆਇਆ ਜੇ ।  
 ਆਖੇ ਰਾਂਝੇ ਨੂੰ ਜੰਵ ਬਣਾ ਲਿਆਵੇ, ਬਨ੍ਹ ਸਿਹਰੇ ਡੋਲੜੀ ਪਾਇਆ ਜੇ ।  
 ਜੇ ਕੁੱਝ ਹੈ ਨਸੀਬ ਸੇ ਦਾਜ ਦਾਮਨ, ਸਾਥੋਂ ਤੁਸੀਂ ਭੀ ਚਾ ਲੈਜਾਇਆ ਜੇ ।  
 ਏਧਰੋਂ ਹੀਰ ਤੇ ਰਾਂਝੇ ਨੂੰ ਲੈਣ ਚੱਲੇ, ਓਧਰੋਂ ਖੇੜਿਆਂ ਦਾ ਨਾਈ ਆਇਆ ਜੇ ।  
 ਸਿਆਲਾਂ ਆਖਿਆ ਖੇੜਿਆਂ ਨਾਲ ਸਾਡੇ, ਕੋਈ ਖ਼ੈਰ ਦੇ ਪੇਚ ਨਾ ਪਾਇਆ ਜੇ ।  
 ਹੀਰ ਵਿਆਹ ਦਿੱਤੀ ਮੇਈ ਗਈ ਸਾਥੋਂ, ਮੂੰਹ ਧੀਉ ਦਾ ਨਾ ਵਿਖਾਇਆ ਜੇ ।  
 ਮੁੜੀ ਤੁਸਾਂ ਥੋਂ ਉਹ ਕਿਸੇ ਖੂਹ ਡੁੱਬੀ, ਕੇਹਾ ਦੇਸ ਤੇ ਪੁਛਨਾ ਲਾਇਆ ਜੇ ।  
 ਸਾਡੀ ਧੀਉ ਦਾ ਖੇਜ ਮੁਕਾਇਆ ਜੇ, ਕੋਈ ਅਸਾਂ ਤੋਂ ਸਾਕ ਦਿਵਾਇਆ ਜੇ ।  
 ਓਵੇਂ ਮੋੜ ਕੇ ਨਾਈ ਨੂੰ ਟੇਰ ਦਿੱਤਾ, ਮੁੜ ਫੇਰ ਨਾ ਅਸਾਂ ਵੱਲ ਆਇਆ ਜੇ ।  
 ਵਾਰਿਸ ਤੁਸਾਂ ਥੋਂ ਇਹ ਉਮੀਦ ਆਹੀ, ਡੰਡੇ ਸੁਥਰਿਆਂ ਵਾਂਗ ਵਜਾਇਆ ਜੇ ।

(ਮਾਰੀਆਂ=ਮਾਰੀ ਮੁੰਡਿਆਂ, ਫੂਹੀ=ਪਾਣੀ ਦਾ ਤੁਪਕਾ, ਦਾਜ ਦਾਮਨ=ਦਾਜ,  
 ਪੀਚ=ਖਿਚ,ਗੰਢ, ਸੁਥਰਿਆਂ ਵਾਂਗ ਡੰਡੇ ਵਜਾਉਣਾ=ਬਰਾਮਪੁਰ ਪਿੰਡ ਨਿਵਾਸੀ  
 ਨੰਦੇ ਖਤਰੀ ਦੇ ਘਰ ਇੱਕ ਬਾਲਕ ਦੰਦਾਂ ਸਮੇਤ ਜਨਮਿਆਂ, ਜਿਸ ਨੂੰ ਜੋਤਸ਼ੀਆਂ ਨੇ  
 ਵਿਘਨਕਾਰੀ ਕਹਿ ਕੇ ਬਾਹਰ ਸੁਟ ਦਿੱਤਾ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਸ਼ਮੀਰ  
 ਤੋਂ ਪਰਤ ਰਹੇ ਸਨ। ਉਨ੍ਹਾਂ ਨੇ ਬਾਲਕ ਨੂੰ ਵੇਖ ਕੇ ਸੰਭਾਲ ਲਿਆ ਅਤੇ ਬੜੇ ਯਤਨਾਂ  
 ਨਾਲ ਪਾਲਿਆਅਤੇ ਇਹਦਾ ਨਾਉਂ 'ਸੁਥਰਾ' ਰੱਖਿਆ, ਉਹ ਗੁਰੂ ਸਾਹਿਬ ਦੇ  
 ਦਰਬਾਰ ਵਿੱਚ ਰਿਹਾ। ਸੁਥਰੇ ਸ਼ਾਹ ਦੀਆਂ ਹਾਸਰਸ ਦੀਆਂ ਬਹੁਤ ਕਹਾਣੀਆਂ



ਮਸ਼ਹੂਰ ਹਨ । ਦਿੱਲੀ ਦੇ ਹਾਕਮਾਂ ਤੋਂ ਇਸਨੇ ਪੈਸਾ ਹੱਟੀ ਉਗਰਾਹਨ ਦਾ ਹੁਕਮ ਪਰਾਪਤ ਕੀਤਾ । ਹੁਣ ਸੁਥਰੇ ਸਿੱਖ ਧਰਮ ਭੁਲ ਗਏ ਹਨ ਅਤੇ ਡੰਡੇ ਵਜਾਕੇ ਹੱਟੀਆਂ ਤੋਂ ਮੰਗਕੇ ਖਾਂਦੇ ਹਨ)

## 618. ਹੀਰ ਨੂੰ ਸਿਆਲਾਂ ਨੇ ਘਰ ਲਿਆਉਣਾ

ਭਾਈਆਂ ਜਾਇਕੇ ਹੀਰ ਨੂੰ ਘਰੀਂ ਆਂਦਾ, ਰਾਂਝਾ ਨਾਲ ਹੀ ਘਰੀਂ ਮੰਗਾਇਉ ਨੇ ।  
ਲਾਹ ਮੁੰਦਰਾਂ ਜਟਾਂ ਮੁਨਾਇ ਸੁੱਟੀਆਂ, ਸਿਰ ਸੋਹਣੀ ਪੱਗ ਬਨਾਇਉ ਨੇ ।  
ਘਿਨ ਘੱਤ ਕੇ ਖੰਡ ਤੇ ਦੁੱਧ ਚਾਵਲ, ਅੱਗੇ ਰਖ ਪਲੰਘ ਬਹਾਇਉ ਨੇ ।  
ਯਾਰੂਬ ਦੇ ਪਿਆਰੜੇ ਪੁਤ ਵਾਂਗੂੰ, ਕੱਢ ਖੂਹ ਥੀਂ ਤਖ਼ਤ ਬਹਾਇਉ ਨੇ ।  
ਜਾ ਭਾਈਆਂ ਦੀ ਜੰਝ ਜੋੜ ਲਿਆਵੀਂ, ਅੰਦਰ ਵਾੜ ਕੇ ਬਹੁਤ ਸਮਝਾਇਉ ਨੇ ।  
ਨਾਲ ਦੇਇ ਲਾਗੀ ਖੁਸ਼ੀ ਹੇ ਸਭਨਾਂ, ਤਰਫ਼ ਘਰਾਂ ਦੇ ਓਸ ਪਹੁੰਚਾਇਉ ਨੇ ।  
ਭਾਈਚਾਰੇ ਨੂੰ ਮੇਲ ਬਹਾਇਉ ਨੇ, ਸਭੇ ਹਾਲ ਅਹਿਵਾਲ ਸੁਣਾਇਉ ਨੇ ।  
ਵੇਖੇ ਦੜੇ ਦੇ ਫੰਦ ਲਾਇਉ ਨੇ, ਧੀਉ ਮਾਰਨ ਦਾ ਮਤਾ ਪਕਾਇਉ ਨੇ ।  
ਵਾਰਿਸ ਸ਼ਾਹ ਇਹ ਕੁਦਰਤਾਂ ਰਬ ਦੀਆਂ ਨੇ, ਵੇਖ ਨਵਾਂ ਪਾਖੰਡ ਰਚਾਇਉ ਨੇ ।

(ਯਾਰੂਬ ਦਾ ਪੁੱਤਰ=ਯੂਸਫ਼, ਫੰਦ=ਜਾਲ)

## 619. ਰਾਂਝਾ ਤਖ਼ਤ ਹਜ਼ਾਰੇ ਬਰਾਤ ਲਿਆਉਣ ਲਈ ਗਿਆ

ਰਾਂਝੇ ਜਾਇ ਕੇ ਘਰੇ ਆਰਾਮ ਕੀਤਾ, ਗੰਢ ਫੇਰੀਆ ਸੂ ਵਿੱਚ ਭਾਈਆਂ ਦੇ ।  
ਸਾਰਾ ਕੇੜਮਾ ਆਇਕੇ ਗਿਰਦ ਹੋਇਆ, ਬੈਠਾ ਪੈਂਚ ਹੇ ਵਿੱਚ ਭਰਜਾਈਆਂ ਦੇ ।  
ਚਲੇ ਭਾਈਉ ਵਿਆਹ ਕੇ ਸਿਆਲ ਲਿਆਈਏ, ਹੀਰ ਲਈ ਹੈ ਨਾਲ ਦੁਆਈਆਂ ਦੇ ।  
ਜੰਝ ਜੋੜ ਕੇ ਰਾਂਝੇ ਤਿਆਰ ਕੀਤੀ, ਟਮਕ ਚਾ ਬੱਧੇ ਮਗਰ ਨਾਈਆਂ ਦੇ ।  
ਵਾਜੇ ਦੱਖਣੀ ਧਰੰਗਾਂ ਦੇ ਨਾਲ ਵੱਜਣ, ਲਖ ਰੰਗ ਛੈਣੇ ਸਰਨਾਈਆਂ ਦੇ ।  
ਵਾਰਿਸ ਸ਼ਾਹ ਵਸਾਹ ਕੀ ਜੀਉਣੇ ਦਾ, ਬੰਦਾ ਬੱਕਰਾ ਹੱਥ ਕਸਾਈਆਂ ਦੇ ।

(ਗੰਢ ਫੇਰੀ=ਵਿਆਹ ਦਾ ਸੱਤਾ ਦਿੱਤਾ, ਕੇੜਮਾ=ਖ਼ਾਨਦਾਨ, ਧਰੰਗ=ਢੋਲ, ਸਰਨਾਈਆਂ=ਬੈਗ ਪਾਈਪਾਂ, ਮਸ਼ਕ ਵਰਗੀਆਂ ਬੀਨਾਂ)

## 620. ਸਿਆਲਾਂ ਨੇ ਹੀਰ ਨੂੰ ਮਾਰ ਦੇਣਾ

ਸਿਆਲਾਂ ਬੈਠ ਕੇ ਸੱਥ ਵਿਚਾਰ ਕੀਤੀ, ਭਲੇ ਆਦਮੀ ਗ਼ੈਰਤਾਂ ਪਾਲਦੇ ਨੀ ।  
ਯਾਰੇ ਗਲ ਮਸ਼ਹੂਰ ਜਹਾਨ ਉੱਤੇ, ਸਾਨੂੰ ਮੇਹਣੇ ਹੀਰ ਲਿਆਲ ਦੇ ਨੀ ।  
ਪੱਤ ਰਹੇਗੀ ਨਾ ਜੇ ਟੋਰ ਦਿੱਤੀ, ਨੱਢੀ ਨਾਲ ਮੁੰਡੇ ਮਹੀਂਵਾਲ ਦੇ ਨੀ ।  
ਫਟ ਜੀਭ ਦੇ ਕਾਲਖ ਬੇਟੀਆਂ ਦੀ, ਐਬ ਜੁਆਨੀ ਦੇ ਮੇਹਣੇ ਗਾਲੂ ਦੇ ਨੀ ।  
ਜਿੱਥੋਂ ਆਂਵਦੇ ਤਿੱਥੋਂ ਦਾ ਬੁਰਾ ਮੰਗਣ, ਦਗ਼ਾ ਕਰਨ ਜੇ ਮਹਿਰਮ ਹਾਲ ਦੇ ਨੀ ।  
ਕਬਰ ਵਿੱਚ ਦਾਉਸ ਖ਼ਨਜ਼ੀਰ ਹੋਸਣ, ਜਿਹੜੇ ਲਾਡ ਕਰਨ ਧਨ ਮਾਲ ਦੇ ਨੀ ।  
ਔਰਤ ਆਪਣੀ ਕੋਲ ਜੇ ਗ਼ੈਰ ਵੇਖਣ, ਗ਼ੈਰਤ ਕਰਨ ਨਾ ਓਸ ਦੇ ਹਾਲ ਦੇ ਨੀ ।  
ਮੂੰਹ ਤਿੰਨਾਂ ਦਾ ਵੇਖਣਾ ਖ਼ੂਹ ਵਾਂਗੂੰ, ਕਤਲ ਕਰਨ ਰਫ਼ੀਕ ਜੇ ਨਾਲ ਦੇ ਨੀ ।  
ਸੱਯਦ ਸ਼ੈਖ਼ ਨੂੰ ਪੀਰ ਨਾ ਜਾਣਨਾ ਈ, ਅਮਲ ਕਰਨ ਜੇ ਉਹ ਚੰਡਾਲ ਦੇ ਨੀ ।  
ਹੋਏ ਚੂੜਾ ਤੁਰਕ ਹਰਾਮ ਮੁਸਲਮ, ਮੁਸਲਮਾਨ ਸਭ ਓਸ ਦੇ ਨਾਲ ਦੇ ਨੀ ।

ਦੇਲਤਮੰਦ ਦੇਉਸ ਦੀ ਤਰਕ ਸੁਹਬਤ, ਮਗਰ ਲੱਗੀਏ ਨੇਕ ਕੰਗਾਲ ਦੇ ਨੀ ।  
ਕੋਈ ਕਚਕੜਾ ਲਾਲ ਨਾ ਹੇ ਜਾਂਦਾ, ਜੇ ਪਰੇਈਏ ਨਾਲ ਉਹ ਲਾਲ ਦੇ ਨੀ ।  
ਜ਼ਹਿਰ ਦੇ ਕੇ ਮਾਰੀਏ ਨੱਢੜੀ ਨੂੰ, ਗੁਨਾਹਗਾਰ ਹੇ ਜਲਜਲਾਲ ਦੇ ਨੀ ।  
ਮਾਰ ਸੁੱਟਿਆ ਹੀਰ ਨੂੰ ਮਾਪਿਆਂ ਨੇ, ਇਹ ਪੇਖਨੇ ਓਸ ਦੇ ਖ਼ਿਆਲ ਦੇ ਨੀ ।  
ਬਦ-ਅਮਲੀਆਂ ਜਿਨ੍ਹਾਂ ਥੋਂ ਕਰੋਂ ਚੋਰੀ, ਮਹਿਰਮ ਹਾਲ ਤੇਰੇ ਵਾਲ ਵਾਲ ਦੇ ਨੀ ।  
ਸਾਨੂੰ ਜੰਨਤੀਂ ਸਾਥ ਰਲਾਉਨਾ ਏਂ, ਅਸਾਂ ਆਸਰੇ ਫਜ਼ਲ ਕਮਾਲ ਦੇ ਨੀ ।  
ਜਿਹੜੇ ਦੇਜ਼ਖਾਂ ਨੂੰ ਬੰਨ੍ਹ ਟੇਰੀਅਨਗੇ, ਵਾਰਿਸ ਸ਼ਾਹ ਫਕੀਰ ਦੇ ਨਾਲ ਦੇ ਨੀ ।

(ਗ਼ੈਰਤ=ਅਣਖ, ਮਹੀਂਵਾਲ=ਮਝਾਂ ਚਾਰਨ ਵਾਲਾ, ਖ਼ਨਜ਼ੀਰ=ਸੂਰ, ਖ਼ੂਹ=ਸੂਰ, ਧਨ=ਔਰਤ, ਰਫ਼ੀਕ=ਸਾਥੀ, ਚੰਡਾਲ=ਜ਼ਾਲਮ, ਤਰਕ ਹਰਾਮ=ਹਰਾਮ ਖਾਣਾ ਛੱਡ ਦੇਣਾ, ਬਦ ਅਮਲੀਆਂ=ਮਾੜੇ ਕੰਮ ਕਰਨ ਵਾਲਿਆਂ)

## 621. ਹੀਰ ਦੀ ਮੌਤ ਦੀ ਖ਼ਬਰ ਰਾਂਝੇ ਨੂੰ ਦੇਈ

ਹੀਰ ਜਾਨੇ-ਬਹੱਕ ਤਸਲੀਮ ਹੋਈ, ਸਿਆਲਾਂ ਦਫ਼ਨਾ ਕੇ ਖ਼ਤ ਲਿਖਾਇਆ ਈ ।  
ਵਲੀ ਗ਼ੌਸ ਤੇ ਕੁਤਬ ਸਭ ਖ਼ਤਮ ਹੋਏ, ਮੌਤ ਸੱਚ ਹੈ ਰੱਬ ਫ਼ੁਰਮਾਇਆ ਈ ।  
'ਕੁਲ ਸ਼ੈਅਨ ਹਾਲਿਕੁਲ ਇੱਲਾ ਵਜ ਹਾ ਹੂ, ਹੁਕਮ ਵਿੱਚ ਕੁਰਾਨ ਦੇ ਆਇਆ ਈ ।  
ਅਸਾਂ ਸਬਰ ਕੀਤਾ ਤੁਸਾਂ ਸਬਰ ਕਰਨਾ, ਇਹ ਧੁਰੋਂ ਹੀ ਹੁੰਦੜਾ ਆਇਆ ਈ ।  
ਅਸਾਂ ਹੋਰ ਉਮੀਦ ਸੀ ਹੋਰ ਹੋਈ, ਖ਼ਾਲੀ ਜਾਏ ਉਮੀਦ ਫ਼ੁਰਮਾਇਆ ਈ ।  
ਇਹ ਰਜ਼ਾ ਕਤਈ ਨਾ ਟਲੇ ਹਰਗਿਜ਼, ਲਿਖ ਆਦਮੀ ਤੁਰਤ ਭਜਾਇਆ ਈ ।  
ਡੇਰਾ ਪੁਛ ਕੇ ਧੀਦੇ ਦਾ ਜਾ ਵੜਿਆ, ਖ਼ਤ ਰੋਇਕੇ ਹੱਥ ਫੜਾਇਆ ਈ ।  
ਇਹ ਰੇਵਣਾ ਖ਼ਬਰ ਕੀ ਲਿਆਇਆ ਏ, ਮੂੰਹ ਕਾਸ ਥੋਂ ਬੁਰਾ ਬਣਾਇਆ ਈ ।  
ਮਾਜ਼ੂਲ ਹੋਇਉ ਤਖ਼ਤ ਜਿੰਦਗੀ ਥੋਂ, ਫ਼ਰਮਾਨ ਤਗ਼ੱਈਅਰ ਦਾ ਆਇਆ ਈ ।  
ਮੇਰੇ ਮਾਲ ਨੂੰ ਖ਼ੈਰ ਹੈ ਕਾਸਦਾ ਓ, ਆਖ ਕਾਸਨੂੰ ਡੁਸਕਣਾ ਲਾਇਆ ਈ ।  
ਤੇਰੇ ਮਾਲ ਨੂੰ ਧਾੜਵੀ ਉਹ ਪਿਆ, ਜਿਸ ਤੋਂ ਕਿਸੇ ਨਾ ਮਾਲ ਛੁਡਾਇਆ ਈ ।  
ਹੀਰ ਮੇਈ ਨੂੰ ਅਠਵਾਂ ਪਹਿਰ ਹੋਇਆ, ਮੈਨੂੰ ਸਿਆਲਾਂ ਨੇ ਅੱਜ ਭਿਜਵਾਇਆ ਈ ।  
ਵਾਰਿਸ ਸ਼ਾਹ ਮੀਆਂ ਗੱਲ ਠੀਕ ਜਾਈਂ, ਤੈਥੇ ਕੂਚ ਦਾ ਆਦਮੀ ਆਇਆ ਈ ।

(ਜਾਨੇ-ਬਹੱਕ ਤਸਲੀਮ=ਮਰ ਗਈ, ਕੁਲ ਸ਼ੈਅਨ ਹਾਲਿਕੁਲ ਇੱਲਾ ਵਜ ਹਾ ਹੂ=ਹਰ ਸ਼ੈ ਹਲਾਕ ਹੋ ਜਾਏਗੀ ਸਿਵਾ ਉਸ ਦੇ ਜਿਹਦੇ ਵਲ ਰਬ ਦੀ ਤਵੱਜੇ ਹੈ ਮਾਜ਼ੂਲ ਹੋਇਉ ਤਖ਼ਤ=ਗੱਦੀ ਤੋਂ ਲਾਹ ਦਿੱਤਾ, ਤਗ਼ੱਈਅਰ=ਬਦਲੀ, ਡੁਸਕਣਾ=ਰੋਣਾ)

## 622. ਰਾਂਝੇ ਨੇ ਆਹ ਮਾਰੀ

ਰਾਂਝੇ ਵਾਂਗ ਫ਼ਰਹਾਦ ਦੇ ਆਹ ਕੱਢੀ, ਜਾਨ ਗਈ ਸੂ ਹੇ ਹਵਾ ਮੀਆਂ ।  
ਦੇਵੇਂ ਦਾਰੇ ਫ਼ਨਾ ਥੀਂ ਗਏ ਸਾਬਤ, ਜਾ ਰੁੱਪੇ ਨੇ ਦਾਰੇ ਬਕਾ ਮੀਆਂ ।  
ਦੇਵੇਂ ਰਾਹ ਮਜਾਜ਼ ਦੇ ਰਹੇ ਸਾਬਤ, ਨਾਲ ਸਿਦਕ ਦੇ ਗਏ ਵਹਾ ਮੀਆਂ ।  
ਵਾਰਿਸ ਸ਼ਾਹ ਇਸ ਖ਼ਾਬ ਸਰਾਏ ਅੰਦਰ, ਕਈ ਵਾਜੜੇ ਗਏ ਵਜਾ ਮੀਆਂ ।

(ਦਾਰ-ਏ-ਫ਼ਨਾ=ਮੌਤ ਦਾ ਘਰ, ਇਹ ਦੁਨੀਆਂ, ਦਾਰ-ਏ-ਬਕਾ=ਸਦਾ ਰਹਿਣ ਵਾਲੀ ਦੁਨੀਆਂ, ਅਗਲਾ ਜਹਾਨ ਰਾਹ ਮਜਾਜ਼=ਇਸਕ ਮਜਾਜ਼ੀਭਾਵ ਦੁਨਿਆਵੀ ਪਿਆਰ ਦੇ ਰਾਹ, ਸਾਬਤ=ਕਾਇਮ, ਪੱਕੇ, ਵਹਾ ਗਏ= ਕਟ ਗਏ)

## 623. ਵਾਕ ਕਵੀ

ਕਈ ਬੋਲ ਗਏ ਸ਼ਾਖ ਉਮਰ ਦੀ ਤੇ, ਏਥੇ ਆਲ੍ਹਣਾ ਕਿਸੇ ਨਾ ਪਾਇਆ ਈ ।  
ਕਈ ਹੁਕਮ ਤੇ ਜੁਲਮ ਕਮਾ ਚੱਲੇ, ਨਾਲ ਕਿਸੇ ਨਾ ਸਾਬ ਲਦਾਇਆ ਈ ।  
ਵੱਡੀ ਉਮਰ ਆਵਾਜ਼ ਔਲਾਦ ਵਾਲਾ, ਜਿਸ ਨੂਹ ਤੂਫਾਨ ਮੰਗਵਾਇਆ ਈ ।  
ਇਹ ਰੂਹ ਕਲਬੂਤ ਦਾ ਜਿਕਰ ਸਾਰਾ, ਨਾਲ ਅਕਲ ਦੇ ਮੇਲ ਮਿਲਾਇਆ ਈ ।  
ਅਗੇ ਹੀਰ ਨਾ ਕਿਸੇ ਨੇ ਕਹੀ ਐਸੀ, ਸ਼ਿਅਰ ਬਹੁਤ ਮਰਗੂਬ ਬਣਾਇਆ ਈ ।  
ਵਾਰਿਸ ਸ਼ਾਹ ਮੀਆਂ ਲੋਕਾਂ ਕਮਲਿਆਂ ਨੂੰ, ਕਿੱਸਾ ਜੋੜ ਹੁਸ਼ਿਆਰ ਸੁਣਾਇਆ ਈ ।

(ਸਾਬ ਲਦਾਇਆ=ਨਾਲ ਨਹੀਂ ਲੈ ਗਏ, ਤੂਫਾਨ ਮੰਗਵਾਇਆ=ਮੰਗ ਕੇ ਤੂਫਾਨ ਲਿਆ, ਮਰਗੂਬ=ਸੁਹਣਾ)

## 624. ਹਿਜਰੀ ਸੰਮਤ 1180, ਤਾਰੀਖ 1823 ਬਿਕਰਮੀ

ਸਨ ਯਾਰਾਂ ਸੈ ਅੱਸੀਆਂ ਨਬੀ ਹਿਜ਼ਰਤ, ਲੰਮੇ ਦੇਸ ਦੇ ਵਿੱਚ ਤਿਆਰ ਹੋਈ ।  
ਅਠਾਰਾਂ ਸੈ ਤੇਈਸੀਆਂ ਸੰਮਤਾਂ ਦਾ, ਰਾਜੇ ਬਿਕਰਮਾਜੀਤ ਦੀ ਸਾਰ ਹੋਈ ।  
ਜਦੋਂ ਦੇਸ ਤੇ ਜੱਟ ਸਰਦਾਰ ਹੋਏ, ਘਰੇ ਘਰੀ ਜਾਂ ਨਵੀਂ ਸਰਕਾਰ ਹੋਈ ।  
ਅਸ਼ਰਾਫ਼ ਖ਼ਰਾਬ ਕਮੀਨ ਤਾਜੇ, ਜ਼ਿਮੀਂਦਾਰ ਨੂੰ ਵੱਡੀ ਬਹਾਰ ਹੋਈ ।  
ਚੋਰ ਚੌਧਰੀ ਯਾਰਨੀ ਪਾਕ ਦਾਮਨ, ਭੂਤ ਮੰਡਲੀ ਇੱਕ ਥੀ ਚਾਰ ਹੋਈ ।  
ਵਾਰਿਸ ਸ਼ਾਹ ਜਿਨ੍ਹਾਂ ਕਿਹਾ ਪਾਕ ਕਲਮਾ, ਬੇੜੀ ਤਿਨ੍ਹਾਂ ਦੀ ਆਕਬਤ ਪਾਰ ਹੋਈ ।

(ਲੰਮਾ ਦੇਸ=ਪੰਜਾਬ ਦਾ ਦੱਖਣ ਪੱਛਮ ਦਾ ਇਲਾਕਾ, ਦੇਸ ਤੇ ਜੱਟ ਸਰਦਾਰ ਹੋਏ=ਆਦੀਨਾ ਬੇਗ਼ ਦੀ ਮੌਤ 1758 ਈ ਪਿੱਛੋਂ ਸਿੱਖ ਸਰਦਾਰਾਂ ਦੀਆਂ 12 ਮਿਸਲਾਂ । 1762 ਵਿੱਚ ਮਲਕਾ ਹਾਂਸ ਦਾ ਸਰਦਾਰ ਮੁਹੰਮਦ ਅਜ਼ੀਮ ਸੀ, ਉਹਦੇ ਉੱਤੇ ਅਤੇ 1766 ਵਿੱਚ ਸੂਬਾ ਮੁਲਤਾਨ ਉੱਤੇ ਸਰਦਾਰ ਝੰਡਾ ਸਿੰਘ ਗੰਡਾ ਸਿੰਘ ਨੇ ਹਮਲਾ ਕੀਤਾ ਅਤੇ ਇਹ ਇਲਾਕੇ ਮੁਹੰਮਦ ਅਜ਼ੀਮੀ ਤੋਂ ਖੋਹ ਲਏ ਅਸ਼ਰਾਫ਼=ਸ਼ਰੀਫ਼ ਦਾ ਬਹੁ-ਵਚਨ, ਭਲੇਮਾਣਸ, ਤਾਜੇ=ਤਰੱਕੀ ਤੇ, ਭੂਤ ਮੰਡਲੀ=ਬੁਰੇ ਲੋਕ, ਆਕਬਤ=ਅਖ਼ੀਰ, ਅੰਤ)

## 625. ਵਾਕ ਕਵੀ

ਖਰਲ ਹਾਂਸ ਦਾ ਸ਼ਹਿਰ ਮਸ਼ਹੂਰ ਮਲਕਾ, ਜਿੱਥੇ ਸ਼ਿਅਰ ਕੀਤਾ ਨਾਲ ਰਾਸ ਦੇ ਮੈਂ ।  
ਪਰਖ ਸ਼ਿਅਰ ਦੀ ਆਪ ਕਰ ਲੈਣ ਸ਼ਾਇਰ, ਘੋੜਾ ਫੇਰਿਆ ਵਿੱਚ ਨਖ਼ਾਸ ਦੇ ਮੈਂ ।  
ਪੜ੍ਹਣ ਗਭਰੂ ਦਿਲੀ ਵਿੱਚ ਖੁਸ਼ੀ ਹੋ ਕੇ, ਫੁੱਲ ਭੇਜਿਆ ਵਾਸਤੇ ਬਾਸ ਦੇ ਮੈਂ ।  
ਵਾਰਿਸ ਸ਼ਾਹ ਨਾ ਅਮਲ ਦੀ ਰਾਸ ਮੈਥੇ, ਕਰਾਂ ਮਾਣ ਨਿਮਾਨਤਾ ਕਾਸ ਦੇ ਮੈਂ ।

(ਮਲਕਾ ਹਾਂਸ=ਪਾਕਪਟਨ ਸਾਰੀਵਾਲ ਸੜਕ ਤੇ ਪਾਕਪਟਨ ਤੋਂ 9 ਮੀਲ ਦੂਰ ਇੱਕ ਪੁਰਾਣਾ ਕਸਬਾ ਹੈ ਜਿਸਦੇ ਵਿੱਚ ਮੁਹੱਲਾ ਉੱਚਾ ਟਿੱਬਾ ਦੀ ਮਸੀਤ ਵਿੱਚ ਬੈਠ ਕੇ ਵਾਰਿਸ ਸ਼ਾਹ ਨੇ ਕਿੱਸਾ ਹੀਰ ਪੂਰਾ ਕੀਤਾ, ਨਖ਼ਾਸ=ਮੰਡੀ, ਬਾਸ=ਮਹਿਕ, ਰਾਸ=ਦੌਲਤ, ਕਾਸ ਦੇ=ਕਿਸ ਤੇ)

## 626. ਤਬਾ

ਅਫ਼ਸੋਸ ਮੈਨੂੰ ਆਪਣੀ ਨਾਕਸੀ ਦਾ, ਗੁਨਾਹਗਾਰ ਨੂੰ ਹਸ਼ਰ ਦੇ ਸੂਰ ਦਾ ਏ ।  
ਇਹਨਾਂ ਮੇਮਨਾਂ ਖ਼ੌਫ਼ ਈਮਾਨ ਦਾ ਏ, ਅਤੇ ਹਾਜ਼ੀਆਂ ਬੈਤ ਮਾਮੂਰ ਦਾ ਏ ।  
ਸੂਬਾ ਦਾਰ ਨੂੰ ਤਲਬ ਸਿਪਾਹ ਦੀ ਦਾ, ਅਤੇ ਚਾਕਰਾਂ ਕਾਟ ਕਸੂਰ ਦਾ ਏ ।  
ਸਾਰੇ ਮੁਲਕ ਖ਼ਰਾਬ ਪੰਜਾਬ ਵਿੱਚੋਂ ਸਾਨੂੰ ਵੱਡਾ ਅਫ਼ਸੋਸ ਕਸੂਰ ਦਾ ਏ ।  
ਸਾਨੂੰ ਸਰਮ ਹਿਆ ਦਾ ਖ਼ੌਫ਼ ਰਹਿੰਦਾ, ਜਿਵੇਂ ਮੂਸਾ ਨੂੰ ਖ਼ੌਫ਼ ਕੋਹ ਤੂਰ ਦਾ ਏ ।  
ਇਹਨਾਂ ਗ਼ਾਜ਼ੀਆਂ ਕਰਮ ਬਹਿਸ਼ਤ ਹੋਵੇ, ਤੇ ਸ਼ਹੀਦਾਂ ਨੂੰ ਵਾਅਦਾ ਹੂਰ ਦਾ ਏ ।  
ਐਵੇਂ ਬਾਹਰੋਂ ਸ਼ਾਨ ਖ਼ਰਾਬ ਵਿੱਚੋਂ, ਜਿਵੇਂ ਢੇਲ ਸੁਹਾਵਣਾ ਦੂਰ ਦਾ ਏ ।  
ਵਾਰਿਸ ਸ਼ਾਹ ਵਸਨੀਕ ਜੰਡਿਆਲੜੇ ਦਾ, ਸ਼ਾਗਿਰਦ ਮਖ਼ਦੂਮ ਕਸੂਰ ਦਾ ਏ ।  
ਰਬ ਆਬਰੂ ਨਾਲ ਈਮਾਨ ਬਖ਼ਸ਼ੇ, ਸਾਨੂੰ ਆਸਰਾ ਫ਼ਜ਼ਲ ਗ਼ਫੂਰ ਦਾ ਏ ।  
ਵਾਰਿਸ ਸ਼ਾਹ ਨਾ ਅਮਲ ਦੇ ਟਾਂਕ ਮੈਥੇ, ਆਪ ਬਖ਼ਸ਼ ਲਕਾ ਹਜ਼ੂਰ ਦਾ ਏ ।  
ਵਾਰਿਸ ਸ਼ਾਹ ਹੋਵੇ ਰੌਸ਼ਨ ਨਾਮ ਤੇਰਾ, ਕਰਮ ਹੋਵੇ ਜੇ ਰਬ ਸ਼ਕੂਰ ਦਾ ਏ ।  
ਵਾਰਿਸ ਸ਼ਾਹ ਤੇ ਜੁਮਲਿਆਂ ਮੇਮਨਾਂ ਨੂੰ, ਹਿੱਸਾ ਬਖ਼ਸ਼ਿਆ ਆਪਣੇ ਨੂਰ ਦਾ ਏ ।

(ਨਾਕਸੀ=ਘਟ ਅਕਲ, ਨੁਕਸਾਂ, ਹਸ਼ਰ ਦਾ ਸੂਰ=ਕਿਆਮਤ ਦੇ ਬਿਗਲ, ਮੇਮਨ=ਮੁਸਲਮਾਨ, ਬੈਤ ਮਾਮੂਰ=ਖ਼ਾਨਾ ਕਾਅਬਾ ਦੇ ਉੱਤੇ ਰਬ ਦਾ ਘਰ ਜਿੱਥੇ ਫ਼ਰਿਸ਼ਤੇ ਭਜਨ ਬੰਦਗੀ ਕਰਦੇ ਹਨ, ਤਲਬ=ਤਨਖਾਹ, ਗ਼ਾਜ਼ੀ=ਕਾਫ਼ਰਾਂ ਨਾਲ ਲੜਣ ਵਾਲਾ, ਮਖ਼ਦੂਮ=ਆਕਾ, ਪੀਰ, ਆਬਰੂ=ਇੱਜ਼ਤ, ਗ਼ਫੂਰ=ਮੁਆਫ਼ ਕਰਨ ਵਾਲਾ, ਟਾਂਕ=ਚਾਰ ਤੇਲੇ ਭਾਰ ਤੇਲਣ ਦਾ ਵੱਟਾ ਜੋ ਕੀਮਤੀ ਵਸਤਾਂ ਹੀਰੇ ਜਵਾਹਰਾਤ ਤੇਲਣ ਲਈ ਵਰਤਿਆ ਜਾਂਦਾ ਸੀ, ਲਕਾ=ਚਿਹਰਾ, ਦੀਦਾਰ, ਜੁਮਲਿਆਂ=ਸਾਰਿਆਂ, ਕਰਮ=ਮਿਹਰਬਾਨੀ)

## 627. ਕਿਤਾਬ ਦਾ ਖ਼ਾਤਮਾ

ਖ਼ਤਮ ਰਬ ਦੇ ਕਰਮ ਦੇ ਨਾਲ ਹੋਈ, ਫ਼ਰਮਾਇਸ਼ ਪਿਆਰੜੇ ਯਾਰ ਦੀ ਸੀ ।  
ਐਸਾ ਸ਼ਿਅਰ ਕੀਤਾ ਪੁਰਮਗ਼ਜ਼ ਮੇਜ਼ੂੰ, ਜੇਹਾ ਮੇਤੀਆਂ ਲੜੀ ਸ਼ਹਿਵਾਰ ਦੀ ਸੀ ।  
ਤੂਲ ਖੇਲੂ ਕੇ ਜ਼ਿਕਰ ਬਿਆਨ ਕੀਤਾ, ਰੰਗਤ ਰੰਗ ਦੀ ਖ਼ੂਬ ਬਹਾਰ ਦੀ ਸੀ ।  
ਤਮਸੀਲ ਦੇ ਨਾਲ ਬਣਾਇ ਕਹਿਆ, ਜੇਹੀ ਜ਼ੀਨਤ ਲਾਲ ਦੇ ਹਾਰ ਦੀ ਸੀ ।  
ਜੇ ਕੇ ਪੜ੍ਹੇ ਸੇ ਬਹੁਤ ਖੁਰਸੰਦ ਹੋਵੇ, ਵਾਹ ਵਾਹ ਸਭ ਖ਼ਲਕ ਪੁਕਾਰਦੀ ਸੀ ।  
ਵਾਰਿਸ ਸ਼ਾਹ ਨੂੰ ਸਿੱਕ ਦੀਦਾਰ ਦੀ ਹੈ, ਜੇਹੀ ਹੀਰ ਨੂੰ ਭਟਕਨਾ ਯਾਰ ਦੀ ਸੀ ।

(ਪੁਰ ਮਗ਼ਜ਼=ਠੋਸ, ਮੇਜ਼ੂ ਕੀਤਾ=ਬਣਾਇਆ, ਲਿਖਿਆ, ਸ਼ਹਿਵਾਰ=ਬਾਦਸ਼ਾਹਾਂ ਲਾਇਕ, ਤੂਲ ਖੇਲੂ ਕੇ=ਵਿਸਥਾਰ ਨਾਲ, ਤਮਸੀਲ=ਉਦਾਹਰਨ ਦੇ ਕੇਂਦ੍ਰਿਸ਼ਟਾਂਤ, ਜ਼ੀਨਤ=ਸਜਾਵਟ, ਖੁਰਸੰਦ=ਖੁਸ਼, ਪਰਸੰਨ, ਸਿਕ=ਖਾਹਿਸ਼)

## 628. ਤਬਾ

ਬਖ਼ਸ਼ ਲਿਖਣੇ ਵਾਲਿਆਂ ਜੁਮਲਿਆਂ ਨੂੰ, ਪੜ੍ਹਣ ਵਾਲਿਆਂ ਕਰੀਂ ਅਤਾ ਸਾਈ ।  
ਸੁਣਨ ਵਾਲਿਆਂ ਨੂੰ ਬਖ਼ਸ਼ ਖੁਸ਼ੀ ਦੌਲਤ, ਰੱਖੀਂ ਜੋਕ ਤੇ ਸ਼ੈਕ ਦਾ ਚਾ ਸਾਈ ।  
ਰੱਖੀਂ ਸਰਮ ਹਿਆ ਤੂੰ ਜੁਮਲਿਆਂ ਦਾ, ਮੀਟੀ ਮੁਠ ਹੀ ਦੇਈਂ ਲੰਘਾ ਸਾਈ ।  
ਵਾਰਿਸ ਸ਼ਾਹ ਤਮਾਮੀਆਂ ਮੇਮਨਾਂ ਨੂੰ, ਦੇਈਂ ਦੀਨ ਈਮਾਨ ਲਕਾ ਸਾਈ ।

(ਅਤਾ ਕਰੀਂ=ਮਿਹਰਬਾਨੀ ਨਾਲ ਕੁੱਝ ਤੁਹਫਾ ਦੇਈਂ)

ਹੀਰ ਰੂਹ ਤੇ ਚਾਕ ਕਲਬੂਤ ਜਾਣੇ, ਬਾਲਨਾਥ ਏਹ ਪੀਰ ਬਣਾਇਆ ਈ ।  
 ਪੰਜ ਪੀਰ ਹਵਾਸ ਇਹ ਪੰਜ ਤੇਰੇ, ਜਿਨ੍ਹਾਂ ਥਾਪਣਾ ਤੁੱਧ ਨੂੰ ਲਾਇਆ ਈ ।  
 ਕਾਜ਼ੀ ਹੱਕ ਝਬੇਲ ਨੇ ਅਮਲ ਤੇਰੇ, ਇਆਲ ਮੁਨਕਰ ਨਕੀਰ ਠਹਿਰਾਇਆ ਈ ।  
 ਕੋਠਾ ਗੋਰ ਇਜ਼ਰਾਈਲ ਹੈ ਇਹ ਖੇੜਾ, ਜਿਹੜਾ ਲੈਂਦੇ ਹੀ ਰੂਹ ਨੂੰ ਧਾਇਆ ਈ ।  
 ਕੈਦੇ ਲੰਬਾ ਸੈਤਾਨ ਮਲਊਨ ਜਾਣੇ, ਜਿਸ ਨੇ ਵਿੱਚ ਦੀਵਾਨ ਫੜਾਇਆ ਈ ।  
 ਸਈਆਂ ਹੀਰ ਦੀਆਂ ਰੰਨ ਘਰ ਬਾਰ ਤੇਰਾ, ਜਿਨ੍ਹਾਂ ਨਾਲ ਪੈਵੰਦ ਬਣਾਇਆ ਈ ।  
 ਵਾਂਗ ਹੀਰ ਦੇ ਬੰਨ੍ਹ ਲੈ ਜਾਣ ਤੈਨੂੰ, ਕਿਸੇ ਨਾਲ ਨਾ ਸਾਥ ਲਦਾਇਆ ਈ ।  
 ਜਿਹੜਾ ਬੋਲਦਾ ਨਾਤਕਾ ਵੰਝਲੀ ਹੈ, ਜਿਸ ਹੋਸ਼ ਦਾ ਰਾਗ ਸੁਣਾਇਆ ਈ ।  
 ਸਹਿਤੀ ਮੌਤ ਤੇ ਜਿਸਮ ਹੈ ਯਾਰ ਰਾਂਝਾ, ਇਨ੍ਹਾਂ ਦੋਹਾਂ ਨੇ ਭੇੜ ਮਚਾਇਆ ਈ ।  
 ਸਹਿਵਤ ਭਾਬੀ ਤੇ ਭੁਖ ਰਬੇਲ ਬਾਂਦੀ, ਜਿਨ੍ਹਾਂ ਜੰਨਤੋਂ ਮਾਰ ਕਢਾਇਆ ਈ ।  
 ਜੋਗੀ ਹੈ ਐਰਤ ਕੰਨ ਪਾੜ ਜਿਸ ਨੇ, ਸਭ ਅੰਗ ਬਿਭੂਤ ਰਮਾਇਆ ਈ ।  
 ਦੁਨੀਆਂ ਜਾਣ ਐਵੇਂ ਜਿਵੇਂ ਝੰਗ ਪੇਕੇ, ਗੋਰ ਕਾਲੜਾ ਬਾਗ਼ ਬਣਾਇਆ ਈ ।  
 ਤ੍ਰਿਵਣ ਇਹ ਬਦ ਅਮਲੀਆਂ ਤੇਰੀਆਂ ਨੇ, ਕੱਢ ਕਬਰ ਥੀਂ ਦੇਜ਼ਖੇ ਪਾਇਆ ਈ ।  
 ਉਹ ਮਸੀਤ ਹੈ ਮਾਉਂ ਦਾ ਸ਼ਿਕਮ ਬੰਦੇ, ਜਿਸ ਵਿੱਚ ਸ਼ਬ ਰੋਜ਼ ਲੰਘਾਇਆ ਈ ।  
 ਅਦਲੀ ਰਾਜਾ ਏਹ ਨੇਕ ਨੇ ਅਮਲ ਤੇਰੇ, ਜਿਸ ਹੀਰ ਈਮਾਨ ਦਿਵਾਇਆ ਈ ।  
 ਵਾਰਿਸ ਸ਼ਾਹ ਮੀਆਂ ਬੇੜੀ ਪਾਰ ਤਿਨ੍ਹਾਂ, ਕਲਮਾ ਪਾਕ ਜ਼ਬਾਨ ਤੇ ਆਇਆ ਈ ।

(ਥਾਪਣਾ ਲਾਇਆ=ਥਾਪੀ ਦਿੱਤੀ, ਮੁਨਕਰ ਅਤੇ ਨਕੀਰ=ਦੇ ਫ਼ਰਿਸ਼ਤੇ ਜਿਹੜੇ  
 ਹਰ ਵੇਲੇ ਬੰਦੇ ਦੇ ਚੰਗੇ ਮੰਦੇ ਕੰਮ ਦਾ ਹਿਸਾਬ ਰੱਖਦੇ ਹਨ, ਮਲਊਨ=ਰੱਦ ਕੀਤਾ  
 ਹੋਇਆ, ਬਰਾਦਰੀ ਵਿੱਚੋਂ ਸੇਕਿਆ ਹੋਇਆ, ਪੈਵੰਦ=ਰਿਸ਼ਤਾ, ਜੋੜ, ਨਾਤਕਾ=  
 ਬੋਲਣ ਸ਼ਕਤੀ, ਭੇੜ=ਝਗੜਾ, ਸਹਿਵਤ=ਜਿਣਸੀ ਭੁਖ ਤੇ ਲਾਲਸਾ, ਸ਼ਿਕਮ=ਪੇਟ,  
 ਗਰਭ, ਸ਼ਬ ਰੋਜ਼=ਦਿਨ ਰਾਤ)





HEER

WARTIS SHAH

